

ਮਿੱਠਕ ਮਿੱਠਕ ਵਿੱਚੋਂ

ਪ੍ਰੋ. ਤਾ ਜਨਮ ਸਾ

ਸ੍ਰੀ ਗੁਰੂ ਨਾਨਕ ਦੇਵ ਜੀ

ਵੀਰੋ

੩

13/1/57



ਮੀਰ

4/1/57

ਬੰਗਲਾ

ਖੀ

ਠੰਡ

ਮਿਲਨ ਦਾ ਪਤਾ -

ਗੁਰੂ

ਲੰਗ ਬੰਗਲਾ

ਖੈਰੋ

ਖਾਲਸਾ

ਰ

ਸੀ ਅੰਨ ਸਰ

੧ ਓ ਸ੍ਰੀ ਵਾਹਿਗੁਰੂ ਜੀ ਕੀ ਫਤਹ ॥

ਹੁਣ ਤਕ ਮਿਲੀਆਂ ਵਿਚੋਂ ਸਭ ਤੋਂ

ਪੁਰਾਤਨ ਜਨਮਸਾਖੀ

ਸ੍ਰੀ ਗੁਰੂ ਨਾਨਕ ਦੇਵ ਜੀ

+ਜੋ+

ਵਲੈਤ ਪਹੁੰਚੇ ਨੁਸਖੇ, ਹਾਫਜ਼ਾਬਾਦੀ ਨੁਸਖੇ ਤੇ ਪੱਥਰ ਦੇ
ਛਾਪੇ ਵਾਲੇ ਆਦਿ ਪੁਰਾਣੇ ਨੁਸਖਿਆਂ ਨਾਲ
ਮੁਕਾਬਲਾ ਕਰਕੇ ਤੇ ਫੁਟਨੋਟ ਆਦਿ ਦੇਕੇ
ਸੰਪਾਦਿਤ ਕੀਤੀ ਗਈ ।

ਨਵੰਬਰ ੧੯੪੮

੨੦

ਮਿਲਨ ਦਾ ਪਤਾ :-

ਮੈਨੇਜਰ, ਖਾਲਸਾ ਸਮਾਚਾਰ, ਸ੍ਰੀ ਅੰਮ੍ਰਿਤਸਰ ਜੀ

ਮੋਖ-ਬਿਨਾਂ ਜਿਲਦ ੨) ਤੇ ਜਿਲਦ ਸਮੇਤ ੨॥)

ਸੂਚੀ ਪੱਤ੍ਰ

ਪੰਨਾ
345

ਸੰ.:	ਸਾਖੀ	ਪੰਨਾ	ਗਿ:	ਸਾਖੀ	ਪੰਨਾ
੧.	ਅਵਤਾਰ, ਬਾਲਪਨ.	੧	੨੪.	ਕਲਿਜੁਗ.	੪੩
੨.	ਪੱਟੀ, ਪਾਂਧਾ.	੧	੨੫.	ਕੀੜ ਨਗਰ.	੪੫
੩.	ਕੁੜਮਾਈ, ਵਿਆਹ.	੬	੨੬.	ਵਸਦਾ ਰਹੇ.	੪੬
੪.	ਖੇਤ ਹਰਿਆ.	੭	੨੭.	ਉਜੜ ਜਾਵੇ.	੪੭
੫.	ਬਿਛ ਦੀ ਛਾਂ ਨਾ ਫਿਰੀ.	੮	੨੮.	ਆਸਾ ਦੇਸ਼ ਸ਼ੇਖ ਫਰੀਦ ਨਾਲ	
੬.	ਖੇਤੀ, ਵਣਜ, ਸੈਦਾਗਰੀ, ਚਾਕਰੀ.			ਗੋਸ਼ਟ.	੪੭
੭.	ਵੈਦ.	੯	੨੯.	ਝੰਡਾ ਬਾਢੀ, ਜੁਗਾਵਲੀ.	੫੩
੮.	ਸੁਲਤਾਨਪੁਰ ਨੂੰ ਤਜਾਰੀ.	੧੨	੩੦.	ਮਰਦਾਨੇ ਦੀ ਭੁਖ ਗੁਵਾਈ.	੫੪
੯.	ਮੋਦੀਖਾਨਾ ਸੰਭਾਲਿਆ.	੧੪	੩੧.	ਮਾਤਾ ਪਿਤਾ ਜੀ ਨਾਲ ਮੇਲ.	੫੬
੧੦.	ਵੇਈਂ ਪਰਵੇਸ਼.	੧੫	੩੨.	ਸ਼ੇਖ ਬ੍ਰਿਹਮ ਨਾਲ ਗੋਸ਼ਟ.	੬੦
੧੧.	ਕਾਜ਼ੀ ਚਰਚਾ, ਨਿਮਾਜ਼, ਮੋਦੀ ਦੀ ਕਾਰ ਤਿਆਗੀ.	੧੬	੩੩.	ਕੋਹੜੀ ਫਕੀਰ ਨਿਸਤਾਰਾ.	੬੫
	ਮਰਦਾਨੇ ਦੀ ਪੂਜਾ ਕਰਾਈ.	੩੪.		ਕਿੜੀਆਂ ਪਠਾਣਾਂ ਦੀਆਂ.	੬੭
	ਸੱਜਣ ਠੱਗ.	੧੯	੩੫.	ਸੈਦਪੁਰ ਦੀ ਬੰਦ.	੬੮
	ਗੋਸ਼ਟ ਸ਼ੇਖ ਸ਼ਰਫ.	੨੩	੩੬.	ਗੋਸ਼ਟ ਮੀਆਂ ਮਿੱਠਾ.	੭੭
੧੫.	ਦਿਲੀ ਹਾਥੀ ਜਿਵਾਇਆ.	੨੫	੩੭.	ਦੁਨੀ ਚੰਦ ਨਿਸਤਾਰਾ.	੮੧
	ਪਹਿਲੀ ਉਦਾਸੀ	੨੬	੩੮.	ਬਾਹਮਣ ਦੀ ਸੁਚ ਰਸੋਈ.	੮੩
੧੬.	ਪਹਿਰਾਵਾ, ਸ਼ੇਖ ਬਜੀਦ.	੨੮	੩੯.	ਇਕ ਵੈਰਾਗੀ ਬਾਲਕ.	੮੪
੧੭.	ਬਨਾਰਸ ਵਿਚ ਚਤੁਰ ਦਾਸ.	੪੦.		ਕਰੋੜੀਆ.	੮੫
੧੮.	ਨਾਨਕਮਤੇ ਸਿੱਧਾਂ ਨਾਲ ਗੋਸ਼ਟ.	੪੧.		ਭਗੀਰਥ, ਮਨਸੁਖ, ਸ਼ਿਵਨਾਭ.	੮੬
੧੯.	ਵਣਜਾਰਿਆਂ ਦੇ ਟਾਂਡੇ.			ਦੂਜੀ ਉਦਾਸੀ	
੨੦.	ਪਾਲੀ ਨੂੰ ਪਾਤਸ਼ਾਹੀ.	੩੦	੪੨.	ਉਦਾਸੀ ਦੱਖਣ ਦੀ, ਸੈਦੋ ਸੀਹੋ	
੨੧.	ਮੁਹਰਾਂ ਦੇ ਕੋਲੇ ਤੇ ਸੂਲੀ ਦੀ ਸੂਲ.	੩੨		ਤੇ ਵਰੁਣ.	੯੦
੨੨.	ਠੱਗਾਂ ਦਾ ਨਿਸਤਾਰਾ.	੩੩	੪੩.	ਅਨਭੀ ਸਰੇਵੜਾ.	੯੨
੨੩.	ਨੂਰ ਸ਼ਾਹ ਨਿਸਤਾਰਾ.	੩੪	੪੪.	ਕਉਡਾ ਰਾਖਸ਼.	੯੪
		੩੫	੪੫.	ਮਖਦੂਮ ਬਹਾਵਦੀ (ਗੁਰਮੁਖਾਂ ਵਾਲੀ).	੯੫
		੩੬	੪੬.	ਸਿੱਧਾਂ ਨਾਲ ਗੋਸ਼ਟ.	੯੮

ਗਿ:	ਸਾਖੀ	ਪੰਨਾ	ਗਿ:	ਸਾਖੀ	ਪੰਨਾ
੪੭.	ਸ਼ਿਵਨਾਭ, ਪ੍ਰਾਣ ਸੰਗਲੀ.	੧੦੦	੫੩.	ਸ੍ਰੀ ਲਹਿਣਾ ਪ੍ਰੀਖਜਾ,	
੪੮.	ਬਾਢੀ ਦੀ ਬੁੱਗੀ ਢਾਹੀ.	੧੦੪		ਦਾਸੀ ਤੁਲਸਾਂ.	੧੨
ਤੀਜੀ ਉਦਾਸੀ			੫੪.	ਲਹਿਣੇ ਤੋਂ ਅੰਗਦ.	੧੨੫
੪੯.	ਕਸ਼ਮੀਰ, ਬ੍ਰਹਮ ਦਾਸ ਪੰਡਤ.	੧੦੫	੫੫.	ਮਖਦੂਮ ਬਹਾਵਦੀ ਦਾ ਚਲਾਣਾ	੧੨੬
੫੦.	ਸੁਮੇਰ ਤੇ ਅਚਲ ਪਰ ਸਿੱਧ ਗੋਸ਼ਟ.	੧੦੯	੫੬.	ਸ੍ਰੀ ਗੁਰੂ ਅੰਗਦ ਜੀ ਨੂੰ ਗੁਰਿਆਈ.	੧੨੯
ਚਉਥੀ ਉਦਾਸੀ			੫੭.	ਜੋਤੀ ਜੋਤ ਸਮਾਉਣਾ.	੧੨੮
੫੧.	ਪੱਛਮ ਦੀ ਉਦਾਸੀ, ਮੱਕਾ.	੧੧੩		ਅੰਤਕਾ ੧	੧੩੪
ਪੰਜਵੀਂ ਉਦਾਸੀ				ਅੰਤਕਾ ੨	੧੩੬
੫੨.	ਸਿੱਧਾਂ ਨਾਲ ਗੋਸ਼ਟ, ਗੋਰਖ ਹਟੜੀ.	੧੨੧		ਅੰਤਕਾ ੩	੧੩੭
				ਅੰਤਕਾ ੪	੧੩੭
				ਅੰਤਕਾ ੫	੧੪੦

All Rights Reserved.

ਇਸ ਜਨਮ ਸਾਖੀ ਦੀ ਵਿਥਯਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਵਿਥਯਾ ਨੂੰ 'ਜਨਮ ਸਾਖੀ' ਆਖਦੇ ਹਨ। ਕਦੇ ਪਹਿਲੀ ਜਨਮ ਸਾਖੀ ਲਿਖੀ ਗਈ, ਇਸ ਦਾ ਅਜੇ ਤੱਕ ਠੀਕ ਪਤਾ ਨਹੀਂ ਲੱਗਾ। ਬਾਲੇ ਵਾਲੀ ਜਨਮ ਸਾਖੀ ਵਿਚ ਉਸਦਾ ਲਿਖਿਆ ਜਾਣਾ ਪ੍ਰਾਚੀਨ ਦੱਸਿਆ ਹੈ, ਪਰ ਉਸ ਦਾ ਮੁਤਾਲਜਾ ਦੱਸ ਦੇਂਦਾ ਹੈ ਕਿ ਉਹ ਐਤਨੀ ਪੁਰਾਣੀ ਨਹੀਂ ਹੈ, ਉਹ ਤਾਂ ਦਸਮੇਂ ਸਤਿਗੁਰਾਂ ਦੇ ਸਮੇਂ ਦੇ ਅਖੀਰ ਯਾ ਰਤਾ ਮਗਰੋਂ ਦੀ ਜਾਪਦੀ ਹੈ। ਭਾਈ ਮਨੀ ਸਿੰਘ ਜੀ ਦੀ ਸਾਖੀ ਜੋ ਬੜੀ ਪੁਰਾਣੀ ਸਮਝੀ ਜਾਵੇ ਤਾਂ ਬੀ ਦਸਮੇਂ ਪਾਤਸ਼ਾਹ ਦੇ ਸਮੇਂ ਤੋਂ ਪੁਰਾਣੀ ਨਹੀਂ ਹੋ ਸਕਦੀ।

ਇਹ ਜਨਮ ਸਾਖੀ ਜੋ ਆਪ ਦੇ ਹੱਥ ਵਿਚ ਹੈ, ਆਪਣੀ ਅੰਦਰਲੀ ਉਗਾਹੀ ਤੋਂ ਛੇਵੇਂ ਸਤਿਗੁਰਾਂ ਦੇ ਵੇਲੇ ਦੇ ਲਗ ਪਗ ਦੀ ਸਿਆਣਿਆਂ ਨੇ ਸਹੀ ਕੀਤੀ ਹੈ (ਦੇਖੋ ਸਫਾ ੧੩੫ ਦੀ ਹੇਠਲੀ ਟੁਕ + ਨਿਸ਼ਾਨ ਵਾਲੀ)। ਪਰ ਅਗੇ ਚੱਲ ਕੇ ਅਸੀਂ ਦੱਸਾਂਗੇ ਕਿ ਇਸ ਸਾਖੀ ਵਿਚ ਬੀ ਦਸਮੇਂ ਪਾਤਸ਼ਾਹ ਦੇ ਸਮੇਂ ਜਾ ਪੈਣ ਦਾ ਇਕ ਇਸ਼ਾਰਾ ਮੌਜੂਦ ਹੈ। ਜੇ ਗੁਰੂ ਅੰਗਦ ਸਾਹਿਬ ਜੀ ਦੇ ਸਮੇਂ ਸਾਖੀਆਂ ਲਿਖੀਆਂ ਗਈਆਂ ਸਨ, ਤਦ ਉਹਨਾਂ ਦਾ ਅਜੇ ਤਕ ਪਤਾ ਨਹੀਂ ਚਲਦਾ। ਇਹ ਪੁਰਾਤਣ ਰਵਾਯਤ ਹੈ ਅਰ ਕੌਮ ਵਿਚ ਪਰਵਿਰਤ ਹੈ ਕਿ ਅਸਲ ਜਨਮ ਸਾਖੀ ਨੂੰ ਹਿੰਦਾਲੀਆਂ ਨੇ ਵਿਗਾੜ ਕੇ ਸਾਖੀ ਲਿਖੀ ਤੇ ਉਸ ਦਾ ਨਾਉਂ ਬਾਲੇ ਵਾਲੀ ਸਾਖੀ ਹੀ ਪਰਵਿਰਤ ਕੀਤਾ। ਉਸ ਸਾਖੀ ਦੇ ਪੜ੍ਹਨ ਤੋਂ ਪਤਾ ਲਗਦਾ ਹੈ ਕਿ ਲਿਖਣ ਵਾਲੇ ਪਾਸ ਇਹ ਜਨਮ ਸਾਖੀ, ਜਿਸਦੀ ਵਿਥਯਾ ਅਸੀਂ ਲਿਖ ਰਹੇ ਹਾਂ, ਮੌਜੂਦ ਸੀ, ਕਿਉਂਕਿ ਮੌਜੂਦਾ ਬਾਲੇ ਵਾਲੀ ਜਨਮ ਸਾਖੀ ਵਿਚ ਇਸ ਸਾਖੀ ਦੇ ਫਿਕਰੇ ਸਤਰਾਂ ਮਿਲਦੀਆਂ ਹਨ, ਅਰ ਉੱਤ੍ਰਾ ਖੰਡ ਦੀ ਤੀਸਰੀ ਉਦਾਸੀ ਤਾਂ ਹੂਬਹੂ ਇਸੇ ਦੀ ਨਕਲ ਕਰ ਕੇ ਲਿਖੀ ਹੈ, ਸੋ ਹੋ ਸਕਦਾ ਹੈ ਕਿ ਅਸਲ ਜਨਮ ਸਾਖੀ ਇਹੋ ਹੋਵੇ; ਜਿਸ ਤੋਂ ਮੌਜੂਦਾ ਬਾਲੇ ਵਾਲੀ ਤੇ ਹੋਰ ਨਕਲਾਂ ਹੋਈਆਂ, ਪਰ ਮੁਮਕਿਨ ਹੈ ਕਿ ਇਸ ਤੋਂ ਪਹਿਲਾਂ ਕੋਈ ਹੋਰ ਜਨਮ ਸਾਖੀ ਬੀ ਹੋਵੇ ਜੋ ਇਸਦਾ ਬੀ ਮੂਲ ਹੋਵੇ, ਇਹ ਗਲ ਅਜੇ ਖੋਜ ਦੀ ਮੁਥਾਜ ਹੈ। ਬਾਲੇ ਵਾਲੀ ਜੋ ਪ੍ਰਸਿੱਧ ਹੈ ਸੋ ਇਸੇ ਨੂੰ ਵਿਗਾੜ ਕੇ, ਯਾ ਜੇ ਕੋਈ ਹੋਰ ਬੀ ਸੀ—ਜੋ ਮਿਲਦੀ ਨਹੀਂ,—ਤਾਂ ਦੋਹਾਂ ਨੂੰ ਵਿਗਾੜ ਕੇ ਹਿੰਦਾਲੀਆਂ ਨੇ ਆਪਣਾ ਮਤਲਬ ਸਾਧਣ ਲਈ ਹਿੰਦਾਲ ਦੀ ਉਨ੍ਹਾਂ ਨਾਲ ਬਰਾਬਰੀ ਤੇ ਵਡਿਆਈ ਦੇ ਵਾਕ ਪਾਉਣ ਖਾਤਰ ਲਿਖੀ। ਇਹ ਗੱਲ ਬਾਬੇ ਹਿੰਦਾਲ ਦੀ ਅਪਣੀ ਜਨਮ ਸਾਖੀ ਪੜ੍ਹਿਆਂ ਸਹੀ ਹੋ ਜਾਂਦੀ ਹੈ।

ਇਸ ਜਨਮ ਸਾਖੀ ਦੀ, ਜੋ ਆਪਦੇ ਹੱਥਾਂ ਵਿਚ ਹੈ, ਮੁੜਕੇ ਪਰਵਿਰਤੀ

(ਅ)

ਇਸ ਤਰ੍ਹਾਂ ਹੋਈ : ਕਿ ਕਾਲਬਕ ਨਾਮੇ ਇਕ ਅੰਗੇਜ਼ ਨੂੰ ਇਸ ਦਾ ਇਕ ਪੁਰਾਤਣ ਨੁਸਖਾ ਹੱਥ ਆਇਆ, ਉਸ ਨੇ ਇਹੋ 'ਮਿਸਟਰ ਇੰਡੀਆ ਕੰਪਨੀ' ਨੂੰ ਦਿੱਤਾ, ਜਿਨ੍ਹਾਂ ਨੇ ਇਸਨੂੰ 'ਇੰਡੀਆ ਆਫਿਸ ਲੰਡਨ' ਦੀ ਲਾਇਬ੍ਰੇਰੀ ਵਿਚ ਰਖਿਆ। ਸੰਨ ੧੮੮੩ ਈ: ਵਿਚ ਅੰਮਤਸਰ ਦੇ ਸਿਖਾਂ ਨੇ ਲਫਟਿੰਟ ਗਵਰਨਰ ਪਾਸ ਬਿਨੈ ਕੀਤੀ ਕਿ ਉਹਨਾਂ ਦੇ ਪੜ੍ਹਨ ਲਈ ਇਹ ਜਨਮ ਸਾਖੀ ਇੰਡੀਆ ਆਫਿਸ ਤੋਂ ਮੰਗਵਾ ਦਿਤੀ ਜਾਵੇ। ਸੋ 'ਮਿਸਟਰ ਰਾਸ' ਲਾਇਬ੍ਰੇਰੀਅਨ ਦੀ ਕਿਰਪਾ ਨਾਲ ਇਹ ਸਾਖੀ ਉਸੇ ਸਾਲ ਦੀ ਸਾਉਣੀ ਰੁਤੇ ਪੰਜਾਬ ਵਿਚ ਘੱਲੀ ਗਈ, ਤਾਂ ਜੋ ਲਾਹੌਰ ਤੇ ਅੰਮਤਸਰ ਵਿਚ ਪੜਤਾਲ ਹੋ ਸਕੇ*।

ਲਫਟਿੰਟ ਗਵਰਨਰ ਜਨਰਲ ਪਾਸ ਸਿੱਖਾਂ ਵਲੋਂ ਇਸ ਦੀ ਫੋਟੋ ਲੈਣ ਦੀ ਇੱਛਾ ਪ੍ਰਗਟ ਹੋਣ ਤੇ ਇਸ ਸਾਖੀ ਦੀ ਸਰਕਾਰੀ ਤੌਰ ਤੇ ਫੋਟੋ ਲੈ ਕੇ ਕੁਛ ਕਾਪੀਆਂ ਫੋਟੋ ਜ਼ਿੰਕੋਗ੍ਰਾਫੀ ਦੇ ਤਰੀਕੇ ਤੇ ਛਾਪੀਆਂ ਗਈਆਂ, ਤੇ 'ਸਰ ਚਾਰਲਸ ਐਚਿਸਨ ਲਫਟਿੰਟ ਗਵਰਨਰ ਪੰਜਾਬ' ਨੇ ਚੋਣਵੇਂ ਬਾਈ ਇਹ ਸੁਗਾਤ ਵਜੋਂ ਦਿਤੀਆਂ। ਥੋੜੇ ਹੀ ਚਿਰ ਪਿਛੋਂ ਸਿੰਘ ਸਭਾ ਲਾਹੌਰ ਨੇ ਪੱਥਰ ਦੇ ਛਾਪੇ ਵਿਚ ਉਤਾਰਾ ਛਪਵਾਇਆ। ਇਸ ਨੂੰ ਲੋਕੀਂ ਵਲੈਤ ਵਾਲੀ ਜਨਮ ਸਾਖੀ ਆਖਣ ਲਗ ਪਏ।

੧੮੮੫ ਦੇ ਵਿਚ ਲਿਖੇ ਦੀਬਾਚੇ ਵਿਚ ਭਾਈ ਗੁਰਮੁਖ ਸਿੰਘ ਜੀ ਦੱਸਦੇ ਹਨ ਕਿ ਪਿਛਲੇ ਸਾਲ ਅਪਣੇ ਦੌਰੇ ਵਿਚ ਉਨ੍ਹਾਂ ਨੂੰ ਇਕ ਜਨਮ ਸਾਖੀ ਹਾਫ਼ਜ਼ਾਬਾਦ ਵਿਚ ਹੱਥ ਆਈ, ਜਿਸ ਨੂੰ ਪੜਤਾਲ ਕਰਨ ਤੇ ਉਹ ਵਲੈਤ ਵਾਲੀ ਦੇ ਨਾਲ ਦੀ ਹੀ ਸਾਬਤ ਹੋਈ, ਕੇਵਲ ਕਿਤੇ ਕਿਤੇ ਅੱਖਰਾਂ, ਪਦਾਂ ਜਾ ਫਿਕਰਿਆਂ ਦਾ ਕੁਛ ਕੁਛ ਫਰਕ ਸੀ, ਇਸ ਦਾ ਨਾਮ ਉਹਨਾਂ ਨੇ 'ਹਾਫ਼ਜ਼ਾਬਾਦ ਵਾਲੀ ਸਾਖੀ' ਠਹਿਰਾਇਆ। ਇਹ ਨੁਸਖਾ ਮਾਲੂਮ ਹੁੰਦਾ ਹੈ ਕਿ 'ਮਿਸਟਰ ਮੈਕਾਲਿਫ' ਪਾਸ ਪੁਜਾ। ਉਨ੍ਹਾਂ ਨੇ ਇਸ ਨੂੰ ਆਪਣੇ ਖਰਚ ਤੇ ਗੁਰਮੁਖੀ ਅੱਖਰਾਂ ਵਿਚ ਛਪਵਾਯਾ, ਵਿਰਾਮ ਆਪ ਲਗਾਏ, ਸ਼ਬਦ ਵਖਰੇ ਕਰਕੇ ਛਾਪੋਇਸ ਦੀ ਭੂਮਕਾ ਭਾਈ ਗੁਰਮੁਖ ਸਿੰਘ ਜੀ ਪ੍ਰੋਫੈਸਰ ਐਂਟੀਕਵੇਰੀ ਕਾਲਜ ਨੇ ਲਿਖੀ ਤੇ ਇਹ ਬੀ ਪੱਥਰ ਦੇ ਛਾਪੇ ਵਿਚ ੧੮੮੫ ਈ: ਸੰਨ ਵਿਚ ੧੫ ਨਵੰਬਰ ਨੂੰ ਛਪ ਗਈ। ਇਸ ਉਤਾਰੇ ਨੂੰ ਲੋਕੀਂ 'ਮੈਕਾਲਫ ਵਾਲੀ ਜਨਮ ਸਾਖੀ' ਆਖਣ ਲਗ ਪਏ।

ਇਸ ਤੋਂ ਮਗਰੋਂ ਭਾਈ ਕਰਮ ਸਿੰਘ ਜੀ ਹਿਸਟੋਰੀਅਨ ਨੇ ੧੭੯੦ ਦਾ ਉਤਾਰਾ, ਜੋ ਇਸੇ ਜਨਮ ਸਾਖੀ ਦਾ ਇਕ ਨੁਸਖਾ ਹੈ, ਤਸਵੀਰਾਂ ਬੀ ਇਸ ਵਿਚ ਸਨ, ਲਾਹੌਰ ਕਿਸੇ ਕਿਤਾਬ ਫੋਰੋਸ਼ ਕੋਲ ਤਿੱਠਾ ਸੀ, ਫਿਰ ਉਨ੍ਹਾਂ ਨੇ ਲਾਹੌਰ ਜਨਮ ਸਥਾਨ ਦੇ ਗੁਰਦੁਆਰੀਏ ਪਾਸ, ਫੇਰ ਫੀਰੋਜ਼ਪੁਰ ਵਿਚ ੧੭੮੭ ਦਾ ਲਿਖਿਆ ਇਕ ਨੁਸਖਾ ਤਿੱਠਾ ਸੀ, ਜਿਸ ਵਿਚ ਲਿਖਿਆ ਸੀ ਕਿ ੧੭੨੭ ਵਿਚ ਬੁਰਹਾਨ

*ਦੇਖੋ ਦੀਬਾਚਾ, ਜਨਮਸਾਖੀ ਫੋਟੋ ਹੋਈ ਹੋਈ ਦਾ, ੧੮੮੫।

(੮)

ਪੁਰ ਵਿਚ ਲਿਖੀ ਗਈ ਜਨਮ ਸਾਖੀ ਦਾ ਇਹ ਉਤਾਰਾ ਹੈ। ਇਕ ਕਾਪੀ ਓਹਨਾਂ ਸ਼ਿਕਾਰ ਪੁਰ ਵਿਚ ਲਿਖੀ ਹੋਈ ਹੈਦਰਾਬਾਦ ਦੇਖੀ ਸੀ, ਇਕ ਕਾਪੀ ਬਹਾਵਲ ਪੁਰ ਦੇ ਇਲਾਕੇ ਬੰਦਈਆਂ ਦੇ ਡੇਰੇ ਵੇਖੇ ਸੀ। ਬਰਦਵਾਨ ਦੀ ਲਿਖੀ ਹੋਈ ਇਕ ਕਾਪੀ ਸੰਮਤ ੧੮੧੪ ਦੀ ਮੁਲਕਰਾਜ ਭੱਲੇ ਨੇ ਵੇਖੀ ਸੀ।

ਇਸ ਦੇ ਲਿਖੇ ਜਾਣ ਦੇ ਸਮੇਂ ਦੀ ਕੁਛਕ ਪੜਤਾਲ !

- (੧) ਗੁਰੂ ਜੀ ਦੀ ਬਾਲ ਅਵਸਥਾ ਦੇ ਕੌਤਕਾਂ (ਸਾਖੀ ੩) ਵਿਚ ਲਿਖਿਆ ਹੈ ਕਿ 'ਜਬਗੁਰੂ ਨਾਨਕ ਬਰਸਾਂ ਨਾਵਾਂਕਾ ਹੋਇਆਤਬ ਫਿਰ ਤੋਰਕੀ ਪੜਨੁ ਪਾਇਆ'॥ ਜਦੋਂ ਗੁਰੂ ਜੀ ਬਾਲ ਅਵਸਥਾ ਵਿੱਚ ਸੇ ਤਾਂ ਰਾਜ ਪਠਾਣਾਂ* ਦਾ ਸੀ ਤੇ ਮਕਤਬਾਂ ਵਿੱਚ ਫਾਰਸੀ ਪੜਾਉਂਦੇ ਸੀ। ਤੋਰਕੀ ਅਰਥਾਤ ਤੁਰਕੀ—ਇਹ ਤੁਰਕਾਂ ਜਾ ਮੁਗਲਾਂ ਦੀ ਜ਼ਬਾਨ ਸੀ, ਜੋ ਤੋਰਕੀ ਚਾਹੋ ਫਾਰਸੀ ਨੂੰ ਆਮ ਲੋਕ ਕਹਿੰਦੇ ਹੋਣ, ਚਾਹੋ ਫਾਰਸੀ ਅਰਬੀ ਤੁਰਕੀ ਸਭ ਨੂੰ ਕਹਿੰਦੇ ਹੋਣ, ਹਰ ਹਾਲਤ ਵਿੱਚ ਪਦ 'ਤੁਰਕੀ' ਦਾ ਵਰਤਾਉ ਯਵਨ ਭਾਸ਼ਾ ਵਾਸਤੇ ਤਾਂ ਹੀ ਹੋ ਸਕਦਾ ਹੈ, ਜਦੋਂ ਕਿ ਤੁਰਕਾਂ ਦਾ ਰਾਜ ਪੱਕਾ ਹੋ ਗਿਆ ਹੋਵੇ ਅਰ ਉਨ੍ਹਾਂ ਦੇ ਰਾਜ ਨੂੰ ਚੋਖਾ ਸਮਾਂ ਲੰਘ ਗਿਆ ਹੋਵੇ, ਤਾਂ ਤੇ ਇਹ ਸਾਖੀ ਮੁਗਲਾਂ ਦੇ ਰਾਜ ਹੋ ਚੁਕੇ ਨੂੰ ਚੋਖਾ ਚਿਰ ਬਾਦ ਲਿਖੀ ਗਈ।
- (੨) ਇਸ ਸਾਖੀ ਵਿੱਚ ਪੰਚਮ ਪਾਤਸ਼ਾਹ ਦੇ ਸ਼ਬਦ ਆਏ ਹਨ, ਇਸੇ ਕਰਕੇ ਇਹ ਸਾਖੀ ਪੰਜਵੇਂ ਸਤਿਗੁਰਾਂ ਦੇ ਸਮੇਂ ਜਾ ਮਗਰੋਂ ਲਿਖੀ ਗਈ। ਗਾਲਬਨ ਸੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਦੇ ਬਾਦ, ਜੋ ਸੰਮਤ ੧੬੬੧ ਦੀ ਗੱਲ ਹੈ। ਇਸ ਦੀ ਬੋਲੀ ਤੇ ਅੱਖਰਾਂ ਦਾ ਖਜਾਲ ਕਰਕੇ ਇਸ ਨੂੰ ਛੇਵੀਂ ਪਾਤਸ਼ਾਹੀ ਦੇ ਸਮੇਂ ਬੀ ਕਈ ਸਿਆਣਿਆਂ ਸਹੀ ਕੀਤਾ ਸੀ।
- (੩) ਇਸ ਸਾਖੀ ਦੇ ਅਖੀਰਲੇ ਪੰਨੇ ਤੇ ਜਿੱਥੇ ਸਾਖੀ ਸੰਪੂਰਨ ਹੋਈ ਹੈ, ਓਥੇ ਲਿਖਿਆ ਹੈ 'ਅਭੁਲ ਗੁਰੂ ਬਾਬਾ ਜੀ, ਬੋਲਹੁ ਵਾਹਿਗੁਰੂ ਜੀ ਕੀ ਫਤੇ ਹੋਈ। ਤੇਰਾ ਪਰਾਨਾ ਹੈ'। ਬੋਲਹੁ ਵਾਹਿਗੁਰੂ ਦਾ ਆਮ ਵਰਤਾਰਾ ਭੱਟਾਂ ਦੇ ਸੁਯੋ ਰਚਣ ਦੇ ਬਾਦ ਹੋਇਆ ਹੈ। ਪਹਿਲੇ 'ਵਾਹਿਗੁਰੂ' ਮੰਤ੍ਰ ਦੀ ਸੂਰਤ ਵਿਚ ਗੁਪਤ ਵਾਕ ਸੀ। ਸੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤੋਂ ਬਾਦ ਆਮ ਸ਼ੁਰੂ ਹੋਇਆ। ਇਹ ਭੀ ਸਤਿਗੁਰਾਂ ਦੇ ਸਮੇਂ ਦੇ ਲਗ ਪਗ ਲੈ ਜਾਂਦਾ ਹੈ ਪਰ ਉਪਰ ਲਿਖੀ ਇਬਾਰਤ ਵਿੱਚ ਇਕ ਵਾਕ ਹੈ 'ਬੋਲਹੁ ਵਾਹਿਗੁਰੂ ਜੀ ਕੀ ਫਤੇ ਹੋਈ'; 'ਵਾਹਿਗੁਰੂ ਜੀ ਕੀ ਫਤੇ' ਇਹ ਵਾਕ ਖਾਲਸਾ ਪੰਥ ਰਚਨ ਵੇਲੇ ਸੀ ਗੁਰੂ ਗੋਬਿੰਦ ਸਿੰਘ ਜੀ ਨੇ ਰਚੇ ਹਨ। ਫੇਰ ਨਾਲ 'ਹੋਈ' ਪਦ ਹੈ, ਇਹ ਵਧੇਰੇ ਸੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਵਲ ਲੈ ਜਾਂਦੀ ਹੈ।

*ਪਠਾਣਾਂ ਦੇ ਰਾਜ ਦੀ ਸਮਾਪਤੀ ਗੁਰੂ ਜੀ ਦੀ ਜੁਆਨ ਉਮਰ ਵਿੱਚ ਹੋਈ।

ਵਾਹਿਗੁਰੂ ਜੀ ਕੀ ਫਤਹ ਅੰਮ੍ਰਿਤ ਛਕਣ ਸਮੇਂ ਹੋਈ, ਉਹ ਸੰਮਤ ਬਿ: ੧੭੫੬ ਹੈ। ਇਸ ਹਿਸਾਬ ਇਹ ਸਾਖੀ ੧੭੫੬ ਸੰਮਤ ਤੋਂ ਮਗਰੋਂ ਦੀ ਜਾ ਸਹੀ ਹੁੰਦੀ ਹੈ। ਪਰ ਇਹ ਬੀ ਹੋ ਸਕਦਾ ਹੈ ਕਿ ਜਨਮਸਾਖੀ ਪੁਰਾਤਣ ਹੋਵੇ ਤੇ ਵਲੈਤ ਵਾਲਾ ਨੁਸਖਾ ੧੭੫੬ ਦੇ ਬਾਦ ਲਿਖਿਆ ਗਿਆ ਹੋਵੇ ਤੇ ਲਿਖਾਰੀ ਤੋਂ ਸਹ ਸੁਭਾਵ ਉਸ ਵੇਲੇ ਪ੍ਰਵਿਰਤ ਹੋਇਆ ਫਿਕਰਾ 'ਵਾਹਿਗੁਰੂ ਜੀ ਕੀ ਫਤੇ' ਲਿਖਿਆ ਗਿਆ ਹੋਵੇ। ਇਹ ਭੀ ਮੁਮਕਿਨ ਨਹੀਂ ਕਿ ਇਹ ਇਬਾਰਤ ਇਤਫਾਕ ਨਾਲ ਲਿਖੀ ਗਈ ਹੋਵੇ ਪਰ ਹਰ ਹਾਲਤ ਵਿਚ ਖੋਜਕਾਂ ਦਾ ਧਿਆਨ ਇਸ ਪਰ ਜ਼ਰੂਰ ਖਰਚ ਹੋਣਾ ਚਾਹੀਏ।

(੪) ਇਸ ਦੀ ਬੋਲੀ ਨਿਰੋਲ ਪੋਠੋਹਾਰੀ ਨਹੀਂ, ਤੇ ਨਾ ਨਿਰੋਲ ਲਹਿੰਦੇ ਦੀ ਹੈ, ਜਿਹਲਮ ਦੇ ਇਸ ਕਿਨਾਰੇ ਜਾ ਉਸ ਕਿਨਾਰੇ ਦੀ ਬੋਲੀ ਨਾਲ ਮੇਲ ਖਾਂਦੀ ਹੈ। ਅਤੇ ਅੱਖਰ ਇਸ ਦੇ 'ਹਾਹੇ', 'ਔਂਕੜ' ਤੇ 'ਲਲੇ' ਆਦਿ ਦੇ ਵਿਚਾਰ ਤੋਂ ਪੁਰਾਤਣ ਵੰਗ ਦੇ ਲਗਦੇ ਹਨ। ਇਸ ਦਾ ਕਾਰਨ ਇਸ ਦਾ ਪੁਰਾਣਾ ਹੋਣਾ ਬੀ ਹੋ ਸਕਦਾ ਹੈ; ਤੇ ਲਿਖਾਰੀ ਦਾ ਉਸ ਅੱਖਰਾਂ ਦੀ ਘੁੰਡੀ ਤੋਂ ਨਾਵਾਕਫ ਹੋਣਾ ਬੀ ਹੋ ਸਕਦਾ ਹੈ, ਜੋ ਕਿ ਲਾਹੌਰ ਅੰਮ੍ਰਿਤਸਰ ਦੇ ਲਾਗੇ ਸੁਹਣੀ ਸ਼ਕਲ ਲੈ ਗਈ ਸੀ। ਕਿਉਂਕਿ ਹਾਸ਼ੀਏ ਦੀਆਂ ਲੀਕਾਂ ਮਿਸਤਰ ਨਾਲ ਵਾਹੀਆਂ ਨਹੀਂ ਜਾਪਦੀਆਂ ਜੋ ਹੁਨਰ ਕਿ ਓਦੋਂ ਚੰਗੇ ਕਮਾਲ ਤੇ ਸੀ। ਹਾਸ਼ੀਏ ਦੀਆਂ ਲੀਕਾਂ ਉਗੜ ਦੁਗੜੀਆਂ ਉਸ ਦੇ ਚਲਾਉ ਲਿਖਤ ਹੋਣ ਦੀ ਗਵਾਹੀ ਹਨ ਤੇ ਇਸੇ ਤਰ੍ਹਾਂ ਲਿਖਤ ਬੀ ਚਲਾਉ ਹੋ ਸਕਦੀ ਹੈ, ਲਿਖਣ ਵਾਲਾ ਕਸਬੀ ਲਿਖਾਰੀ ਨਹੀਂ ਜਾਪਦਾ।

(੫) ਇਹ ਗੱਲ ਕਿ ਵਲੈਤ ਪਹੁੰਚਾ ਨੁਸਖਾ ਇਸਦਾ ਅਸਲੀ ਕਰਤਾ ਦਾ ਪਹਿਲਾ ਨੁਸਖਾ ਹੈ, ਇਸੇ ਦੇ ਅੰਦਰ ਦੀ ਗੁਆਹੀ ਤੋਂ ਰੱਦ ਹੋ ਜਾਂਦਾ ਹੈ। ਇਸ ਨੁਸਖੇ ਤੋਂ ਪਹਿਲੇ ਕੋਈ ਹੋਰ ਨੁਸਖਾ ਸੀ, ਜਿਸ ਦਾ ਇਹ ਉਤਾਰਾ ਹੈ। ਫੇਰ ਇਹ ਨੁਸਖਾ ਉਸ ਦਾ ਠੀਕ ਉਤਾਰਾ ਹੈ ਜਾ ਕੁਛ ਫਰਕ ਪੈ ਗਿਆ ਹੈ, ਇਹ ਗੱਲ ਹਾਫਜ਼ਾਬਾਦੀ ਨੁਸਖੇ ਨਾਲ ਇਸ ਦਾ ਟਾਕਰਾ ਕਰਨ ਤੋਂ ਦਿਸ ਪੈਂਦੀ ਹੈ ਕਿ ਦੋਵੇਂ ਉਤਾਰੇ ਕਿਸੇ ਇਕ ਮੂਲ ਦੇ ਹਨ ਪਰ ਆਪੋ ਵਿਚ ਫਰਕ ਕਰ ਗਏ ਹਨ। ਇਸ ਤੋਂ ਸੰਭਾਵਨਾ ਹੁੰਦੀ ਹੈ ਕਿ ਵਲੈਤ ਵਾਲਾ ਨੁਸਖਾ ਭੀ ਅਸਲੀ ਮੂਲ ਤੋਂ ਚੋਖਾ ਫਰਕ ਕਰ ਗਿਆ ਹੋਵੇਗਾ। ਇਹ ਗੱਲ ਕਿ ਇਹ ਨੁਸਖਾ ਕਿਸੇ ਹੋਰ ਦਾ ਉਤਾਰਾ ਹੈ ਐਉਂ ਸਪਸ਼ਟ ਹੁੰਦੀ ਹੈ:—

[ੳ] ਸਾਖੀ ਨੰ: ੨੮ ਵਿਚ ਵਿਚ ਲਿਖਿਆ ਹੈ ਕਿ 'ਉਹ ਦੁਨੀਆਂਦਾਰ ਫਕੀਰ ਥੇ' ਅਗਲਾ ਪਿਛਲਾ ਪ੍ਰਕਰਣ ਸਾਫ ਦਸਦਾ ਹੈ ਕਿ ਏਥੇ ਪਾਠ ਚਾਹੀਦਾ ਸੀ: 'ਉਹ ਦੀਨਦਾਰ ਫਕੀਰ ਥੇ' ਕਿਉਂਕਿ ਉਹ ਅਫਸੋਸ ਕਰਦਾ ਹੈ ਕਿ ਜੇ ਮੈਂ ਦੀਨ ਮੰਗਦਾ ਤਾਂ ਦੀਨ ਪਾਉਂਦਾ। ਮੈਂ

(ਹ)

ਦੁਨੀਆਂ ਚਾਹੀ ਤਾਂ ਦੁਨੀਆਂ ਮਿਲੀ । ਹਾਫਜ਼ਾਬਾਦੀ ਨੁਸਖੇ ਵਿਚ ਪਾਠ ਹੈ:—‘ਦੀਨਦਾਰ ਫਕੀਰ ਬੇ’ ਜੋ ਸ਼ੁਧ ਹੈ ।

ਇਹ ਅਸ਼ੁਧੀ ਵਲੈਤੀ ਨੁਸਖੇ ਦੀ ਐਸੀ ਹੈ ਕਿ ਜਿਸਦੇ ਅਸ਼ੁਧ ਹੋਣ ਦਾ ਰਤਾ ਸੰਸਾ ਨਹੀਂ ਰਹਿ ਸਕਦਾ ਤੇ ਇਹ ਅਸ਼ੁਧੀ ਹੀ ਦਲੀਲ ਹੈ ਉਸ ਦੇ ਉਤਾਰੇ ਹੋਣ ਦੀ ਤੇ ਹਾਫਜ਼ਾਬਾਦੀ ਨੁਸਖੇ ਦਾ ਸ਼ੁਧ ਪਾਠ ਇਸ ਦਲੀਲ ਨੂੰ ਪ੍ਰਫਤਾ ਦੇਂਦਾ ਹੈ ।

[ਅ] ਸਾਖੀ ਨੰਬਰ ੩੦ ਵਿਚ ਮਰਦਾਨੇ ਦਾ ਵਾਕ ਹੈ:—‘ਜੋ ਤੇਰਾ ਅਹਾਰ ਹੋਵੈ ਸੋ ਮੇਰਾ ਹੋਵੈ, ਸੋ ਮੇਰਾ ਅਹਾਰ ਕਰਹਿ’ । ਇਸ ਵਿਚ ‘ਮੇਰਾ ਅਹਾਰ ਕਰਹਿ’ ਇਤਨੇ ਅੱਖਰ ਵਾਧੂ ਹਨ। ‘ਸੋ ਮੇਰਾ ਹੋਵੈ’ ਤੇ ‘ਸੋ ਮੇਰਾ ਅਹਾਰ ਕਰਹਿ’ ਦੋਵੇਂ ਇਕ ਮਤਲਬ ਰਖਦੇ ਹਨ, ਦੋਹਾਂ ਵਿਚੋਂ ਇਕ ਬਿਲੋੜਾ ਹੈ, ਅਸਲੀ ਕਰਤਾ ਆਪਣੇ ਨੁਸਖੇ ਵਿਚ ਇਹ ਭੁੱਲ ਨਹੀਂ ਛੱਡ ਸਕਦਾ। ਇਹ ਭੁੱਲ ਉਤਾਰੇ ਦੀ ਹੈ, ਹਾ: ਬਾ: ਨੁਸਖਾ ਇਸਦੀ ਪ੍ਰਫਤਾ ਕਰਦਾ ਹੈ, ਜਿਸ ਵਿਚ ਕਿ ‘ਸੋ ਮੇਰਾ ਅਹਾਰ ਕਰਹਿ’ ਪਾਠ ਨਹੀਂ ਹੈ ।

[ੲ] ਸਾਖੀ ਨੰ: ੩੧ ਵਿਚ ਜਦ ਰੁਰੂ ਜੀ ਦਾ ‘ਪਿਛਹੁ ਰਾਤੀ ਸਦੜਾ’ ਸਬਦ ਦਾ ਭੋਗ ਪਾਉਂਦੇ ਹਨ ਤਾਂ ਆਖਦੇ ਹਨ ‘ਬਾਬਾ ਜੀ ਮਾਤਾ ਜੀ ਅਸੀਂ ਜੋ ਆਏ ਹਾਂ, ਜੋ ਕਹਿ ਬਾ ਆਵਹਿੰਗੇ’ । ਇਸ ਵਿਚ ਕਹਿ ਬਾ ਪਾਠ ਅਸ਼ੁਧ ਹੈ, ਸ਼ੁਧ ਪਾਠ ਚਾਹੀਦਾ ਹੈ ‘ਕਹਿਆ ਬਾ’, ਇਹ ‘ਆ ਕੰਨੇ’ ਦਾ ਰਹਿ ਜਾਣਾ ਉਤਾਰਾ ਕਰਨ ਵਾਲੇ ਦੀ ਉਕਾਈ ਹੈ, ਇਸ ਦੀ ਪੁਸ਼ਟੀ ਹਾਫਜ਼ਾਬਾਦੀ ਨੁਸਖੇ ਤੋਂ ਹੁੰਦੀ ਹੈ, ਜਿਸ ਵਿਚ ਪਾਠ ਹੈ—‘ਕਹਿਆ ਬਾ’ ।

[ਸ] ਸਾਖੀ ਨੰ: ੩੦ ਵਿਚ ਪਾਠ ਹੈ ‘ਜਾਂ ਇਹ ਬਚਨ ਕਰਹਿ ਜੋ ਮੇਰੇ ਕਰਮ ਭੀ ਨਾ ਬੀਚਾਰਹਿ’ ।

‘ਮੇਰੇ ਕਰਮ ਭੀ ਨਾ ਬੀਚਾਰਹਿ’ ਤੋਂ ਸਾਬਤ ਹੁੰਦਾ ਹੈ ਕਿ ਪਹਿਲੇ ਫਿਕਰੇ ‘ਜਾਂ ਇਹ ਬਚਨ ਕਰਹਿ’ ਵਿਚਿ ਬੀ ‘ਭੀ’ ਪਦ ਚਾਹੀਦਾ ਸੀ ਕਿਉਂਕਿ ਪਹਿਲੇ ਇਕ ਗੱਲ ਮਰਦਾਨਾ ਮੰਗ ਆਯਾ ਹੈ ਕਿ ਜੋ ਤੇਰਾ ਅਹਾਰ ਹੈ ਸੋ ਮੇਰਾ ਹੋਵੇ, ਹੁਣ ਦੂਸਰੀ ਗੱਲ ਮੰਗਦਾ ਹੈ ਕਿ ਮੇਰੇ ਕਰਮ ਭੀ ਨਾ ਬੀਚਾਰਹਿ । ਇਸ ਵਿਚ ਪਈ ‘ਭੀ’ ਦਸਦੀ ਹੈ ਕਿ ਪਹਿਲੇ ਇਕ ਗੱਲ ਹੋਰ ਮੰਗ ਆਯਾ ਹੈ, ਤਾਂਤੇ ਜ਼ਰੂਰ ਹੋ ਗਿਆ ਕਿ ਜਦ ਮਰਦਾਨਾ ਕਹਿੰਦਾ ਹੈ ‘ਜਾਂ ਇਹ ਬਚਨ ਕਰਹਿ’ ਇਸ ਵਿਚ ਬੀ ਪਦ ‘ਭੀ’ ਆਵੇ। ਹਾਫਜ਼ਾਬਾਦੀ ਨੁਸਖਾ ਇਸ ਗੱਲ ਦੀ ਪ੍ਰਫਤਾ ਕਰਦਾ ਹੈ, ਕਿਉਂਕਿ ਉਸ ਵਿਚ ਏਥੇ ‘ਭੀ’ ਪਦ ਹੈ ਤੇ ਪਾਠ ਹੈ:—‘ਜੋ ਇਹ ਭੀ ਬਚਨ ਕਰਹਿ’ ।

[ਹ] ਸਾਖੀ ਨੰ: ੪੫ ਵਿਚ ਗੁਰੂ ਬਾਬੇ ਨੇ ‘ਲਖ ਓਲਾਮੇ ਦਿਵਸ ਕੇ’ ਵਾਲਾ ਸ਼ਲੋਕ ਦੇ ਕੇ ਬਹਾਵਦੀ ਨੂੰ ਆਖਿਆ ‘ਕਰਮ ਕਰੰਗ ਹੈ, ਓਥੇ ਹੰਸ ਦਾ

(ਕ)

‘ਮ’ ਨਾਹੀ’ ਹੈ। ਇਸ ਵਿਚ ਸਪਸ਼ਟ ਹੈ ਕਿ ‘ਮਮਾ’ ਇਕੱਲਾ ਕੋਈ ਅਰਥ ਨਹੀਂ ਏਥੇ ਦੇਂਦਾ, ਸ਼ੁਧ ਪਾਠ ਚਾਹੀਦਾ ਹੈ ‘ਕੰਮ’। ਐਉਂ:- ‘ਓਥੈ ਹੰਸ ਦਾ ਕੰਮ ਨਾਹੀ’। ਹੁਣ ਇਹ ‘ਕੰ’ ਦਾ ਰਹਿ ਜਾਣਾ ਦਸਦਾ ਹੈ ਕਿ ਇਹ ਉਤਾਰੇ ਵਿਚ ਭੁੱਲ ਪਈ ਹੈ।

ਹਾਫਜ਼ਾਬਾਦੀ ਨੁਸਖੇ ਵਿਚ ਸ਼ਲੋਕ ਤੋਂ ਮਗਰੋਂ ਐਤਨੀ ਇਬਾਰਤ ਹੈ ਹੀ ਨਹੀਂ ‘ਤਬ ਬਾਬਾ ਬੋਲਿਆ ਆਖਿਓਸੁ ਮਖਦੂਮ ਬਹਾਵਦੀ ਕਰਮ ਕਰੰਗ ਹੈ ਓਥੈ ਹੰਸ ਦਾ ‘ਮ’ ਨਾਹੀਂ ਹੈ ਜੋ ਓਥੇ ਬਹਨਿ’।

ਇਹ ਸਾਰੀ ਇਬਾਰਤ ਯਾ ਤਾਂ ਅਸਲੀ ਨੁਸਖੇ ਵਿਚ ਹੀ ਨਹੀਂ ਸੀ, ਵਲੈਤ ਵਾਲੀ ਦੇ ਉਤਾਰੇ ਕਰਨ ਵਾਲੇ ਨੇ ਸ਼ਲੋਕ ਦੇ ਅਰਥ ਆਪ ਪਾਏ ਹੋਣਗੇ, ਜੇ ਹੈਸੀ ਤਾਂ ਹਾਫਜ਼ਾਬਾਦੀ ਨੁਸਖੇ ਵਾਲੇ ਤੋਂ ਰਹਿ ਗਈ ਹੈ।

ਸਿੱਟਾ ਇਹ ਹੈ ਕਿ ਇਸ ਵਲੈਤ ਵਾਲੀ ਸਾਖੀ ਤੋਂ ਪਹਿਲਾਂ ਕੋਈ ਹੋਰ ਜਨਮਸਾਖੀ ਸੀ, ਚਾਹੇ ਉਹ ਬਿਲਕੁਲ ਵਿਲੱਖਣ ਚੀਜ਼ ਸੀ, ਚਾਹੇ ਇਨ੍ਹਾਂ-ਵਲੈਤ ਪਹੁੰਚੀ ਤੇ ਹਾਫਜ਼ਾਬਾਦੀ ਮਿਲੀ ਤੇ ਹੋਰ ਥਾਂ ਲੱਭਦੀ ਦਾ ਮੂਲ ਉਹ ਸੀ। ਹਰਹਾਲ ਵਲੈਤ ਵਾਲੀ ਤੇ ਹਾਫਜ਼ਾਬਾਦ ਵਾਲੀਆਂ ਦੁਇ ਕਿਸੇ ਹੋਰ ਦਾ ਉਤਾਰਾ ਹਨ, ਜੋ ਅਜੇ ਤਕ ਹੱਥ ਨਹੀਂ ਆਇਆ ਤੇ ਇਹ ਉਤਾਰੇ ਉਸ ਅਸਲ ਨਾਲੋਂ ਚੋਖਾ ਫਰਕ ਕਰ ਗਏ ਹੋਏ ਜਾਪਦੇ ਹਨ।

ਇਸ ਪੋਥੀ ਵਿਚ ਜੋ ਕੁਝ ਅਸਾਂ ਕੀਤਾ ਹੈ ਉਸਦਾ ਵੇਰਵਾ ਇਹ ਹੈ

(੧) ਵਲੈਤ ਵਾਲੀ ਸਾਖੀ ਦਾ ਫੋਟੋ ਦਾ ਨੁਸਖਾ, ਹਾਫਜ਼ਾਬਾਦੀ ਨੁਸਖੇ ਦਾ ਪੱਥਰ ਦੇ ਛਾਪੇ ਦਾ ਨੁਸਖਾ, ਜੋ ਮਿਸਟਰ ਮੈਕਾਲਫ ਵਾਲਾ ਪ੍ਰਸਿਧ ਹੈ ਤੇ ਸਿੰਘ ਸਭਾ ਲਾਹੌਰ ਦੇ ਪੱਥਰ ਦੇ ਛਾਪੇ ਦਾ ਨੁਸਖਾ, ਤ੍ਰੈਆਂ ਦਾ ਮੁਕਾਬਲਾ ਕਰਕੇ ਇਹ ਉਤਾਰਾ ਤਜਾਰ ਹੋਯਾ ਹੈ ਤੇ ਜ਼ਰੂਰੀ ਅਤੇ ਅਰਥ ਭਾਵ ਦੀ ਸਿੱਧੀ ਵਾਲੇ ਸਾਰੇ ਫਰਕ ਨੋਟਾਂ ਵਿਚ ਦੱਸ ਦਿਤੇ ਹਨ। ਜੋ ਫਰਕ ਗ਼ੈਰ ਜ਼ਰੂਰੀ ਖਜਾਲ ਕੀਤੇ ਗਏ ਉਹ ਨਹੀਂ ਦੱਸੇ ਤੇ ਓਥੇ ਇਬਾਰਤ ਇਸ ਵਿਚ ਉਹ ਰਖੀ ਹੈ ਜੋ ਫੋਟੋ ਵਾਲੇ ਨੁਸਖੇ ਵਿਚ ਹੈ।

ਜੋ ਸਾਖੀਆਂ ਹਾਫਜ਼ਾਬਾਦੀ ਨੁਸਖੇ ਵਿਚ ਸਨ ਤੇ ਵਲੈਤ ਵਾਲੇ ਵਿਚ ਨਹੀਂ ਸਨ, ਉਹ ਇਸ ਵਿਚ ਪਾ ਦਿਤੀਆਂ ਹਨ ਤੇ ਟੂਕ ਵਿਚ ਦੱਸ ਦਿਤਾ ਹੈ। ਜੇ ਕਿਤੇ ਉਸ ਤੋਂ ਇਬਾਰਤ ਲਈ ਹੈ ਤਾਂ ਬੀ ਟੂਕ ਵਿਚ ਦੱਸ ਦਿੱਤਾ ਹੈ।

(੨) ਪਦਾਂ ਨੂੰ ਨਿਖੇੜਿਆ ਅਸਾਂ ਹੈ, ਤੇ, .; .।. ? .!. ‘’ ਆਦਿਕ ਨਿਸ਼ਾਨ ਪਾਠ ਦੀ ਸੁਗਮਤਾ ਵਾਸਤੇ ਅਸਾਂ ਲਾਏ ਹਨ ਤੇ ਕਿਤੇ ਬਿੰਦੀ ਤੇ ਅਧਕ ਬੀ ਲਾਈ ਹੈ ਜੋ ਪਾਠ ਸ਼ੁਧ ਸਮਝ ਪਵੇ।

(੩) ਸਫਿਆਂ ਦੀ ਤਰਤੀਬ ਇਸ ਛਾਪੇ ਵਿਚ ਛਪੀ ਪੋਥੀ ਦੀ ਆਪਣੀ ਹੈ, ਫੋਟੋ ਦੇ

(ਖ)

ਨੁਸਖੇ ਦੇ ਸਫੇ ਪੁਰਾਣੇ ਵਹੀ ਖਾਤੇ ਦੇ ਤ੍ਰੀਕੇ ਦੇ ਆਮੋ ਸਾਹਮਣੇ ਸਫਿਆਂ ਨੂੰ ਇਕ ਪੰਨਾਂ ਮੰਨ ਕੇ ਸੱਜੇ ਹੱਥ ਦੇ ਸਫੇ ਤੇ ਹਨ।

(੪) ਜੇ ਗੁਰਬਾਣੀ ਦੇ ਸ਼ਬਦ ਸ਼ਲੋਕ ਆਏ ਹਨ, ਉਹ ਅਸਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੋਧ ਕੇ ਪਾਠ ਲਿਖੇ ਹਨ। ਕਿਉਂਕਿ ਗੁਰਬਾਣੀ ਦੀ ਸ਼ੁੱਧੀ ਦੀ ਟਕਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ ਤੇ ਉਸ ਨਾਲੋਂ ਅਸੁੱਧ ਪਾਠ ਛਪਣੇ ਸੁਖਦਾਈਂ ਨਹੀਂ।

(੫) ਜੇ ਬਾਣੀਆਂ ਗੁਰੂ ਜੀ ਦੀਆਂ ਨਹੀਂ, ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਚੜ੍ਹੀਆਂ ਤੇ ਜਨਮ ਸਾਖੀ ਵਾਲਿਆਂ ਬਾਹਰ ਦੀਆਂ ਕੀਤੀਆਂ (ਜਿਨ੍ਹਾਂ ਵਿਚ ਨਾਉਂ ਗੁਰੂ ਜੀ ਦਾ ਆਯਾ ਹੈ) ਲਿਖ ਦਿੱਤੀਆਂ ਹਨ, ਉਨ੍ਹਾਂ ਦਾ ਨਮੂਨਾ ਅਸਾਂ ਅੰਤਕਾ ਵਿਚ ਦਿਖਾ ਦਿੱਤਾ ਹੈ, ਪੋਥੀ ਵਿਚ ਨਹੀਂ ਰੱਖਿਆ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਏਹ ਬਾਣੀਆਂ ਗੁਰੂ ਕ੍ਰਿਤ ਨਹੀਂ ਮੰਨੀਆਂ ਅਰ ਬੀੜ ਵਿਚ ਨਹੀਂ ਚੜ੍ਹੀਆਂ। ਪ੍ਰਾਣ ਸੰਗਲੀ ਆਪ ਨੇ ਸੰਗਲਾਂ ਦੀਪ ਤੋਂ ਮੰਗਾਈ ਤੇ ਫੇਰ ਨਹੀਂ ਤਸਲੀਮ ਕੀਤੀ। ਕਈ ਇਕ ਸਾਧੂਆਂ ਫਕੀਰਾਂ ਨੇ ਬਾਣੀਆਂ ਰਚ ਕੇ ਨਾਮ ਗੁਰੂ ਜੀ ਦਾ ਪਿੱਛੇ ਪਾ ਦਿੱਤਾ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਬੰਨ੍ਹਣ ਦੇ ਕਈ ਕਾਰਨਾਂ ਵਿਚੋਂ ਇਕ ਇਹ ਬੀ ਸੀ ਕਿ ਇਸ ਗੱਲ ਨੂੰ ਰੋਕ ਪੈ ਜਾਵੇ। ਜੁਗਾਵਲੀ ਦੇ ਅੰਤ ਪਰ, ਅਰ ਵਾਹਿਗੁਰੂ ਕੀ ਮਿਹਨਤਿ ਤੋਂ ਪਹਿਲਾਂ ਇਕ ਸਤਰ ਇਸੇ ਜਨਮਸਾਖੀ ਵਿਚ ਆਉਂਦੀ ਹੈ, 'ਚਾਲੀਸ ਜੁਗ ਕੀ ਮਿਰਜਾਦਾ ਸੰਤ ਲਿਖੀ' ਜਿਸਦਾ ਸਪਸ਼ਟ ਅਰਥ ਹੈ ਕਿ ਇਹ ਚਾਲੀ ਜੁਗ ਦੀ ਮਿਰਜਾਦਾ ਜੋ ਜੁਗਾਵਲੀ ਵਿਚ ਕਹੀ ਹੈ ਕਿਸੇ ਸੰਤ ਦੀ ਰਚੀ ਹੋਈ ਹੈ, ਗੁਰੂ ਜੀ ਦੀ ਨਹੀਂ। ਇਹ ਅੰਦਰਲੀ ਉਗਾਹੀ ਦੱਸਦੀ ਹੈ ਕਿ ਜੇ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਚੜ੍ਹੀ ਤੇ ਸਾਖੀਆਂ ਵਿਚ ਜਾਂ ਹੋਰਥੇ ਗੁਰੂ ਨਾਨਕ ਦੇਵ ਜੀ ਦੇ ਨਾਮ ਤੇ ਹੈ, ਉਹ ਗੁਰੂ ਅਰਜਨ ਦੇਵ ਜੀ ਨੇ ਹੋਰਨਾਂ ਦੀ ਕ੍ਰਿਤ ਨਿਰਨੈ ਕਰਕੇ ਨਹੀਂ ਚੜ੍ਹੀ। ਗੁਰੂ ਅਰਜਨ ਦੇਵ ਜੀ ਦਾ ਸਮਾ ਗੁਰੂ ਨਾਨਕ ਦੇਵ ਜੀ ਤੋਂ ਕੇਵਲ ਚਾਲੀ ਪੰਜਾਹ ਵਰਹੇ ਮਗਰੋਂ ਆਯਾ, ਉਸ ਵੇਲੇ ਸਾਰੀ ਸਿਖੀ, ਸਾਰੇ ਪੁਰਾਣੇ ਸਿਖ ਤੇ ਸਾਰੀਆਂ ਲਿਖਤਾਂ ਉਨ੍ਹਾਂ ਦੇ ਹਾਜ਼ਰ ਸਨ ਤੇ ਤਾਜ਼ੀ ਵਾਕਫੀ ਹਰ ਗਲ ਦੀ ਕਰ ਲੈਣੀ ਉਨ੍ਹਾਂ ਦੀ ਸਰਬੱਗਤਾ ਤੋਂ ਛੁਟ ਬੀ ਔਖੀ ਗੱਲ ਨਹੀਂ ਸੀ, ਸੋ ਪਰਕ੍ਰਿਤ ਬਾਣੀ ਉਨ੍ਹਾਂ ਨੇ ਛੱਡੀ ਜੋ ਉਹ ਗੁਰੂ ਕ੍ਰਿਤ ਨਹੀਂ ਹੈ। ਇਥੋਂ ਤਾਈਂ ਕਿ ਭਾਈ ਬੰਨੋ ਨੇ ਜੋ ਕੁਛ ਦੂਸਰੀ ਬੀੜ ਵਿਚ ਚੜ੍ਹ ਦਿੱਤਾ, ਉਸ ਪਰ ਬੀ ਆਪ ਨੇ ਅਪ੍ਰਸੰਨਤਾ ਪ੍ਰਗਟ ਕੀਤੀ।

ਸੋ ਪਰਕ੍ਰਿਤ ਲੰਮੇਰੀਆਂ ਬਾਣੀਆਂ ਦੇ ਨਮੂਨੇ ਅਖੀਰ ਅੰਤਕਾ ਵਿਚ ਦਿਤੇ ਹਨ ਤੇ ਛੋਟੇ ਸ਼ਲੋਕ ਆਦਿਕ ਵਿਚੇ ਹੀ ਰਹਿਣ ਦਿਤੇ ਹਨ, ਪਰ ਹੇਠਾਂ ਟੁਕਾਂ

(ਗ)

ਵਿਚ ਦੱਸ ਦਿੱਤਾ ਹੈ ਕਿ ਇਹ ਪਾਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹਨ, ਜਿਸਤੋਂ ਪਾਠਕਾਂ ਨੂੰ ਇਸ ਗਲ ਦੇ ਸਮਝਣ ਵਿਚ ਸੁਗਮਤਾ ਹੋ ਜਾਵੇ ਕਿ ਠੀਕ ਗੁਰੂ ਜੀ ਦੇ ਉਚਰੇ ਵਾਕ ਕਿਹੜੇ ਹਨ, ਜੋ ਗੁਰਬਾਣੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਹਨ ।

- (੬) ਹਰ ਸਾਖੀ ਉਤੇ ਅਸਾਂ ਨੰਬਰ ੧. ੨. ੩. ੪. ਆਦਿ ਦਿੱਤੇ ਹਨ, ਇਹ ਪੋਥੀ ਵਿਚ ਨਹੀਂ ਹਨ, ਪਾਠਕਾਂ ਦੀ ਸੁਖੈਨਤਾ ਵਾਸਤੇ ਹਨ ।
- (੭) ਉਦਾਸੀ ਪਹਿਲੀ, ਦੂਸਰੀ ਆਦਿਕ ਜੋ ਮੋਟੇ ਸਿਰਨਾਮੇ ਦਿੱਤੇ ਹਨ, ਉਹ ਬੀ ਅਸਾਂ ਲਿਖੇ ਹਨ, ਪੋਥੀ ਵਿਚ ਸਿਰਨਾਮੇ ਦੇ ਕੇ ਉਦਾਸੀ ਸਿਰਲੇਖ ਨਹੀਂ ਲਿਖਿਆ; ਉਂਵ 'ਤ੍ਰਿਤੀਆ ਉਦਾਸੀ ਉੜਾ ਖੰਡ ਕੀ' ਇਸਤਰ੍ਹਾਂ ਦੀ ਇਬਾਰਤ ਉਦਾਸੀ ਦੇ ਆਰੰਭ ਵਿਚ ਅਸਲੀ ਨੁਸਖੇ ਵਿਚ ਹੈ ।

ਅੰਮ੍ਰਿਤਸਰ
ਜੁਲਾਈ ਅਗਸਤ ੧੯੨੬ }

ਦੂਜੀ ਐਡੀਸ਼ਨ ਦੀ ਭੂਮਿਕਾ

੧. ਜਿਥੇ ਜਿਥੇ ਵਲੈਤ ਵਾਲੀ ਪੋਥੀ ਦੇ ਪੱਤਰੇ ਛਿਜੇ ਹੋਣ ਕਰਕੇ ਸਤਰਾਂ ਗੁੰਮ ਸਨ ਤੇ ਕਈ ਥਾਈਂ ਹਾ: ਬਾ: ਵਾਲੀ ਪੋਥੀ ਵਿਚੋਂ ਪਾਈਆਂ ਗਈਆਂ ਸਨ ਪਰ ਕਈ ਥਾਵਾਂ ਦੇ ਪਾਠ ਹਾ: ਬਾ: ਵਾਲੀ ਪੋਥੀ ਵਿਚ ਬੀ ਨਾ ਹੋਣ ਕਰਕੇ ਮਤਲਬ ਪੂਰਾ ਕਰਨ ਵਾਸਤੇ ਪਾਏ ਗਏ ਸਨ ਉਹ ਹੁਣ ਖਾਲਸਾ ਕਾਲਿਜ ਵਾਲੇ ਲਿਖਤੀ ਨੁਸਖੇ ਨਾਲ ਸੋਧਕੇ ਥੁੜਦੇ ਪਾਏ ਗਏ ਹਨ ।
੨. ਪਹਿਲੀ ਐਡੀਸ਼ਨ ਵਿਚ ਸਾਖੀਆਂ ਦੇ ਆਦਿ ਨੰਬਰ ੧. ੨. ੩. ਆਦਿ ਹੀ ਸਨ, ਇਸ ਐਡੀਸ਼ਨ ਵਿਚ ਸਾਖੀਆਂ ਦੇ ਸਿਰਨਾਮੇ ਵੀ ਦੇ ਦਿਤੇ ਗਏ ਹਨ ।
੩. ਵਲੈਤ ਵਾਲੀ ਪੋਥੀ ਨਾਲ ਫਿਰ ਸੁਧਾਈ ਕੀਤੀ ਗਈ ਹੈ ।
੪. ਤਤਕਰਾ ਵੀ ਐਤਕੀ ਨਾਲ ਦਿੱਤਾ ਗਿਆ ਹੈ ।

ਅੰਮ੍ਰਿਤਸਰ
ਜੂਨ ੧੯੩੧ }

ਤੀਜੀ ਐਡੀਸ਼ਨ ਦੀ ਭੂਮਿਕਾ

ਇਹ ਐਡੀਸ਼ਨ ਦੂਜੀ ਐਡੀਸ਼ਨ ਦਾ ਹੀ ਰੂਪ ਹੈ ਕੇਵਲ ਟਾਈਪ ਪਹਿਲੇ ਨਾਲੋਂ ਕੁਝ ਬ੍ਰਿਕ ਕਰ ਦਿੱਤਾ ਗਿਆ ਹੈ ।

ਸਤੰਬਰ ੧੯੪੮ }

ਸਤਿਗੁਰੂ ਸਤਿਗੁਰਪ੍ਰਸਾਦਿ ॥

—○—

ੴ ਸਤਿਗੁਰਪ੍ਰਸਾਦਿ ॥

ਸਾਖੀ ਸ੍ਰੀ ਬਾਬੇ ਨਾਨਕ ਜੀ ਕੀ

ਸ੍ਰੀ ਸਤਿਗੁਰੂ ਜੀ ਜਗਤੁ ਨਿਸਤਾਰਣ ਕੁ ਆਇਆ ਕਲਜੁਗ ਵਿਚ
ਬਾਬਾ ਨਾਨਕ ਹੋਇ ਜਨਮਿਆ ਪਾਰਬ੍ਰਹਮ ਕਾ ਨਿਜ ਭਗਤੁ ॥
ਸਤਿਗੁਰਪ੍ਰਸਾਦਿ ॥

੧. ਅਵਤਾਰ, ਬਾਲਪਨ.

ਸੰਮਤ ੧੫੨੬ ਬਾਬਾ ਨਾਨਕੁ ਜਨਮਿਆ, ਵੈਸਾਖ ਮਾਹਿ ਤ੍ਰਿਤੀਆ, ਚਾਨਣੀ ਰਾਤਿ, ਅੰਮ੍ਰਿਤ ਵੇਲਾ, ਪਹਰ ਰਾਤ ਰਹੰਦੀ ਕੁ ਜਨਮਿਆ। ਅਨਹਦ ਸਬਦ ਪਰਮੇਸਰ ਕੇ ਦਰਬਾਰ ਵਾਜੇ। ਤੇਤੀਸ ਕਰੋੜੀ ਦੇਵਤਿਆਂ ਨਮਸਕਾਰ ਕੀਆਂ, ਚਉਸਠ ਜੋਗਣੀ, ਬਵੰਜਾਹ ਬੀਰ, ਛਿਆਂ ਜਤੀਆਂ, ਚੌਰਾਸੀਆਂ ਸਿੱਧਾਂ, ਨਵਾਂ ਨਾਬਾਂ ਨਮਸਕਾਰ ਕੀਆ, ਜੋ ਵਡਾ ਭਗਤ ਜਗਤ ਨਿਸਤਾਰਣ ਕਉ ਆਇਆ : “ਇਸ ਕਉ ਨਮਸਕਾਰ ਕੀਜੀਐ ਜੀ” ।

ਤਬ ਕਾਲੂ ਖੌੜੀ ਜਾਤ ਵੇਦੀ ਤਲਵੰਡੀ ਰਾਇ ਭੋਇ ਭੱਟੀ ਕੀ ਵਸਦੀ ਵਿਚ ਵਸਦਾ ਆਹਾ, ਓਥੈ ਜਨਮੁ ਪਾਯਾ। ਵਡਾ ਹੋਆ ਤਾਂ ਲਗਾ ਬਾਲਕਾਂ ਨਾਲ ਖੇਡਣ ਪਰ ਬਾਲਕਾਂ ਤੇ ਇਸਕੀ ਦਿਸਟ ਅਉਰ ਆਵੇ, ਆਤਮੇ ਅਭਿਆਸੁ ਪਰਮੇਸਰ ਕਾ ਕਰੇ। ਜਬ ਬਾਬਾ ਬਰਸਾਂ ਪੰਜਾਂ ਕਾ ਹੋਇਆ ਤਾਂ ਲਗਾ ਬਾਤਾਂ ਅਗਮ ਨਿਗਮ ਕੀਆਂ ਕਰਨ, ਜੋ ਕਿਛ ਬਾਤ ਕਰੇ ਸੋ ਸਮਝਿ ਕਰੇ ਤਿਸਤੇ ਸਭਸੁ ਕਿਸੇ ਦੀ ਨਿਸਾ ਹੋਇ ਆਵੇ। ਹਿੰਦੂ ਕਹਨਿ ਜੋ ਕੋਈ ਦੇਵਤਾ ਸਰੂਪ ਪੈਦਾ ਹੋਯਾ ਹੈ ਅਤੇ ਮੁਸਲਮਾਨ ਕਹਨਿ ਜੋ ਕੋਈ ਖੁਦਾਇ ਕਾ ਸਾਦਿਕੁ ਪੈਦਾ ਹੋਇਆ ਹੈ ॥

੨. ਪਟੀ, ਪਾਂਧਾ.

ਜਬ ਬਾਬਾ ਬਰਸਾਂ ਸੱਤਾਂ ਕਾ ਹੋਇਆ ਤਬ ਕਾਲੂ ਕਹਿਆ : ‘ਨਾਨਕ ! ਤੂੰ ਪੜ੍ਹ’ ਤਬ ਗੁਰੂ ਨਾਨਕ ਕਉ ਪਾਂਧੇ ਪਾਸ ਲੈ ਗਇਆ। ਕਾਲੂ ਕਹਿਆ ‘ਪਾਂਧੇ ! ਇਸ ਨੂੰ ਪੜ੍ਹਾਇ’ । ਤਬ ਪਾਂਧੇ ਪੱਟੀ ਲਿਖ ਦਿੱਤੀ, ਅੱਖਰਾਂ ਪੈਤੀਸ ਕੀ ਮੁਹਾਰਣੀ, ਤਬ ਗੁਰੂ ਨਾਨਕ ਲਗਾ ਪੜ੍ਹਨਾਰਾਗ ਆਸਾ ਵਿਚ ਪਟੀ ਮ:੧ ਆਦਿ ਬਾਣੀ ਹੋਈ:—

ਰਾਗੁ ਆਸਾ ਮਹਲਾ ੧ ਪਟੀ ਲਿਖੀ*

੧ ਓ ਮਤਿਗੁਰਪ੍ਰਸਾਦਿ ॥ ਸਸੈ ਸੋਇ ਸਿਸਟਿ ਜਿਨਿ ਸਾਜੀ ਸਭਨਾ
 ਸਾਹਿਬੁ ਏਕੁ ਭਇਆ ॥ ਸੇਵਤ ਰਹੇ ਚਿਤੁ ਜਿਨਕਾ ਲਾਗਾ ਆਇਆ
 ਤਿਨਕਾ ਸਫਲੁ ਭਇਆ ॥ ੧ ॥ ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ
 ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥ ਈਵੜੀ ਆਇ ਪੁਰਖੁ ਹੈ ਦਾਤਾ
 ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੁਝੈ ਤਿਸੁ ਸਿਰਿ
 ਲੇਖੁ ਨ ਹੋਈ ॥ ੨ ॥ ਉੜੈ ਉਪਮਾ ਤਾਕੀ ਕੀਜੈ ਜਾਕਾ ਅੰਤੁ ਨ ਪਾਇਆ ॥
 ਸੇਵਾ ਕਰਹਿ ਸੋਈ ਫਲੁ ਪਾਵਹਿ ਜਿਨੀ ਸਚੁ ਕਮਾਇਆ ॥ ੩ ॥ ਝੰਕੇ
 ਛਿਆਨੁ ਬੁਝੈ ਜੇ ਕੋਈ ਪੜਿਆ ਪੰਡਿਤੁ ਸੋਈ ॥ ਸਰਬ ਜੀਆ ਮਹਿ ਏਕੋ
 ਜਾਣੈ ਤਾ ਹਉਮੈ ਕਹੈ ਨ ਕੋਈ ॥ ੪ ॥ ਕਕੈ ਕੇਸ ਪੁੰਡਰ ਜਬ ਹੁਏ ਵਿਣੁ
 ਸਾਬੁਣੈ ਉਜਲਿਆ ॥ ਜਮਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ
 ਬੰਧਿ ਲਇਆ ॥ ੫ ॥ ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ
 ਜਿਨਿ ਖਰਚੁ ਦੀਆ ॥ ਬੰਧਨਿ ਜਾਕੈ ਸਭੁ ਜਗੁ ਬਾਧਿਆ ਅਵਰੀ ਕਾ
 ਨਹੀ ਹੁਕਮੁ ਪਇਆ ॥ ੬ ॥ ਗਗੈ ਗੋਇ ਗਾਇ ਜਿਨਿ ਛੋਡੀ ਗਲੀ
 ਗੋਬਿਦ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ
 ਵਾਹੈ ਤਈ ਕੀਆ ॥ ੭ ॥ ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੁ ਕੈ
 ਲਾਗਿ ਰਹੈ ॥ ਬੁਰਾ ਭਲਾ ਜੇ ਸਮਕਰਿ ਜਾਣੈ ਇਨਿ ਬਿਧਿ ਸਾਹਿਬੁ ਰਮਤੁ
 ਰਹੈ ॥ ੮ ॥ ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗੁ
 ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਬੀਆ ॥੯॥ ਛਛੈ ਛਾਇਆ
 ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈ-
 ਅਨੁ ਆਪੇ ਕਰਮੁ ਹੋਆ ਤਿਨੁ ਗੁਰੁ ਮਿਲਿਆ ॥ ੧੦ ॥ ਜਜੈ ਜਾਨੁ
 ਮੰਗਤ ਜਨੁ ਜਾਚ ਲਖ ਚਉਰਾਸੀਹ ਭੀਖ ਭਵਿਆ ॥ ਏਕੋ ਲੇਵੈ ਏਕੋ ਦੇਵੈ
 ਅਵਰੁ ਨ ਦੂਜਾ ਮੈ ਸੁਣਿਆ ॥ ੧੧ ॥ ਝਝੈ ਝੁਰਿ ਮਰਹੁ ਕਿਆ ਪ੍ਰਾਣੀ ਜੋ
 ਕਿਛੁ ਦੇਣਾ ਸੁ ਦੇ ਰਹਿਆ ॥ ਦੇਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ
 ਰਿਜਕੁ ਪਾਇਆ ॥ ੧੨ ॥ ਵੰਵੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥
 ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥ ੧੩ ॥ ਟਟੈ
 ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ ਜੁਐ ਜਨਮੁ

*ਇਹ 'ਲਿਖੀ' ਪਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹੋਣਾ ਤੇ ਨਾਲ
 ਮਹਲਾ ੧ ਹੋਣਾ ਦੱਸਦਾ ਹੈ ਕਿ ਇਹ ਉਹੋ ਪਟੀ ਹੈ ਜੋ ਸ੍ਰੀ ਗੁਰੂ ਨਾਨਕ ਦੇਵ ਜੀ
 ਨੇ ਪਾਂਧੇ ਦੀ ਮੁਹਾਰਨੀ ਵਾਲੀ ਪਟੀ ਪੜ੍ਹਦਿਆਂ, ਪਰਮਾਰਥਕ ਅਰਥਾਂ ਵਾਲੀ ਪਟੀ
 ਆਪ ਲਿਖੀ ਸੀ ।

ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥ ੧੪ ॥ ਠਠੈ ਠਾਢਿ
 ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨਕਾ ਚਿਤੁ ਲਾਗਾ ॥ ਚਿਤੁ ਲਾਗਾ
 ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥ ਡਡੈ ਡੰਫੁ ਕਰਹੁ
 ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ
 ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥ ਢਢੈ ਢਾਹਿ ਉਸਾਰੈ ਆਪੇ
 ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸ-
 ਤਾਰੇ ਜਾਕਉ ਨਦਰਿ ਕਰੇ ॥੧੭॥ ਣਣੈ ਰਵਤੁ ਰਹੈ ਘਟ ਅੰਤਰਿ ਹਰਿਗੁਣ
 ਗਾਵੈ ਸੇਈ ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥
 ਤਤੈ ਤਾਰੂ ਭਵਜਲੁ ਹੋਆ ਤਾਕਾ ਅੰਤੁ ਨ ਪਾਇਆ ॥ ਨਾ ਤਰਨਾ ਤੁਲਹਾ
 ਹਮ ਬੁਝਸਿ ਤਾਰਿ ਲੇਹਿ ਤਾਰਣ ਰਾਇਆ ॥੧੯॥ ਬਥੈ ਬਾਨਿ ਬਾਨੰਤਰਿ
 ਸੇਈ ਜਾਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ
 ਜੋ ਤਿਸੁ ਭਾਵੈ ਸੇਈ ਭਲਾ ॥ ੨੦ ॥ ਦਦੈ ਦੋਸੁ ਨ ਦੇਉ ਕਿਸੈ ਦੋਸੁ ਕਰੰਮਾ
 ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥
 ੨੧ ॥ ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥
 ਤਿਸਦਾ ਦੀਆ ਸਭਨੀ ਲੀਆ ਕਕਮੀ ਕਰਮੀ ਹੁਕਮੁ ਪਾਇਆ ॥੨੨॥ ਨੰਨੈ
 ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮੁਲਿਆ ॥ ਗਲੀ ਹਉ ਸੋਹਾਗਣਿ
 ਭੈਣੈ ਕੰਤੁ ਨ ਕਬਹੂ ਮੈਂ ਮਿਲਿਆ ॥੨੩॥ ਪਪੈ ਪਾਤਿਸਾਹੁ ਪਰਮੇਸਰੁ ਵੇਖਣ
 ਕਉ ਪਰਪੰਚੁ ਕੀਆ ॥ ਦੇਖੈ ਬੁਝੈ ਸਭ ਕਿਛੁ ਜਾਣੈ ਅੰਤਰਿ ਬਾਹਰਿ ਰਵਿ
 ਰਹਿਆ ॥੨੪॥ ਫਫੈ ਫਾਹੀ ਸਭੁ ਜਗੁ ਫਾਸਾ ਜਮਕੈ ਸੰਗਿਲਿ ਬੰਧਿ ਲਇਆ ॥
 ਗਰਪਰਸਾਦੀ ਸੋ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਾਇਆ
 ॥ ੨੫ ॥ ਬਥੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ ਜੀਅ
 ਜੰਤ ਸਭ ਸਾਰੀ ਕੀਤੇ ਪਾਸਾ ਵਾਲਣਿ ਆਪਿ ਲਗਾ ॥ ੨੬ ॥ ਭਭੈ ਭਾਲਹਿ
 ਸੋ ਫਲੁ ਪਾਵਹਿ ਗੁਰਪਰਸਾਦੀ ਜਿਨ ਕਉ ਭਉ ਪਾਇਆ ॥ ਮਨਮੁਖ
 ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਾਇਆ ॥ ੨੭ ॥ ਮੰਮੈ
 ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ
 ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥ ੨੮ ॥ ਯਯੈ ਜਨਮੁ ਨ ਹੋਵੀ
 ਕਦਹੀ ਜੇਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੁਝੈ ਗੁਰਮੁਖਿ ਏਕੋ
 ਜਾਣੈ ॥ ੨੯ ॥ ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ
 ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥ ੩੦ ॥ ਲਲੈ
 ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ
 ਕਰਿ ਸਹਣਾ ਭਾਣੈ ਤਾਕੈ ਹੁਕਮੁ ਪਾਇਆ ॥੩੧॥ ਵਵੈ ਵਾਸੁਦੇਉ ਪਰਮੇਸਰੁ
 ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ

ਬਾਹਰਿ ਰਵਿ ਰਹਿਆ ॥੩੨॥ ਝਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ
 ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿਸਮਾਵਹੁ ਓਸੁ ਵਿਟਹੁ
 ਕੁਰਬਾਣੁ ਕੀਆ ॥੩੩॥ ਹਾਰੈ ਹੋਰੁ ਨ ਕੋਈ ਦਾਤਾ ਜੀਅ *ਉਪਾਇ ਜਿਨਿ
 ਰਿਜਕੁ ਦੀਆ ॥ ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ
 ਲਾਹਾ ਹਰਿ ਨਾਮੁ ਲੀਆ ॥੩੪॥ ਆਇਝੈ ਆਪਿ ਕਰੇ ਜਿਨਿ ਛੋੜੀ ਜੋ ਕਿਛੁ
 ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ
 ਇਵ ਕਹਿਆ ॥ ੩੫ ॥ ੧ ॥

ਤਬ ਗੁਰਨਾਨਕ ਜੀ ਇਕ ਦਿਨ ਪੜ੍ਹਿਆ ਅਗਲੇ ਦਿਨ ਚੁਪ ਕਰ ਰਹਿਆ ।
 ਜਾਂ ਚੁਪ ਕਰ ਰਹਿਆ ਤਾਂ ਪਾਂਧੇ ਪੁਛਿਆ 'ਨਾਨਕ ! ਤੂ ਪੜ੍ਹਦਾ ਕਿਉਂ ਨਹੀਂ ?'
 ਤਬ ਗੁਰੂ ਨਾਨਕ ਕਹਿਆ 'ਪਾਂਧਾ ! ਤੂ ਕੁਛ ਪੜ੍ਹਿਆ ਹੈ ਜੋ ਮੇਰੇ ਤਾਈਂ ਪੜ੍ਹਾਉਂਦਾ
 ਹੈ ?' ਤਬ ਪਾਂਧੇ ਕਹਿਆ 'ਮੈਂ ਸਭੋ ਕਿਛੁ ਪੜ੍ਹਿਆ ਹਾਂ ਜੋ ਕਿਛੁ ਹੈ, ਬੇਦ ਸਾਸਤ੍ਰ
 ਪੜ੍ਹਿਆ ਹਾਂ । ਜਮਾਂ, ਖਰਚ, ਰੋਜ ਨਾਵਾਂ, ਖਾਤਾ, ਲੇਖਾ, ਮੈਂ ਸਭ ਕਿਛੁ ਪੜ੍ਹਿਆ
 ਹਾਂ' । ਤਬ ਬਾਬੇ ਕਹਿਆ 'ਪਾਂਧਾ ! ਇਨੀਂ ਪੜ੍ਹੇ ਗਲ ਫਾਹੇ ਪਉਂਦੇ ਹੈਨ, ਇਹ ਜੋ
 ਪੜ੍ਹਨਾ ਹੈ ਸਭ ਬਾਦ ਹੈ' । ਤਬ ਗੁਰੂ ਨਾਨਕ ਇਕ ਸਬਦ ਉਠਾਇਆ, ਸ੍ਰੀ ਰਾਗੁ
 ਵਿਚ ਮਹਲੁ ੧

‘ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਟਲੁ
 ਕਰਿ ਚਿਤੁ ਲਿਖਾਰੀ ਗੁਰੁ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾ ਯਾਹ
 ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥ ੧ ॥ ਬਾਬਾ ਇਹੁ ਲੇਖਾ ਲਿਖਿ ਜਾਣੁ ॥
 ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥ ੧ ॥ ਰਹਾਉ ॥*’

‘ਤਬ ਗੁਰੂ ਬਾਬੇ ਕਹਿਆ ‘ਹੋ ਪੰਡਤਿ ! ਹੋਰਿ ਜਿਤਨਾ ਪੜ੍ਹਣਾ ਸੁਣਿਣਾ
 ਸਭੁ ਬਾਦਿ ਹੈ । ਬਿਨਾ ਪ੍ਰਮੇਸੁਰਿ ਕੇ ਨਾਮਿ ਸਭੁ ਬਾਦਿ ਹੈ ।’ ਤਬ ਪਾਂਧੇ ਕਹਿਆ
 ‘ਨਾਨਕ ਹੋਰੁ ਪੜ੍ਹਣਾ ਮੇਰੇ ਤਾਈ ਬਤਾਈ ਵਿਖਾ ਜਿਤੁ ਪੜ੍ਹਿਐ ਛੁਟੀਦਾ ਹੈ ।’ ਤਬ
 ਨਾਨਕ ਕਹਿਆ ‘ਸੁਣੁ ਹੋ ਸੁਆਮੀ ! ਇਹ ਜੁ ਸੰਸਾਰਿ ਕਾ ਪੜ੍ਹਿਆ ਹੈ ਐਸਾ ਹੈ ।

*ਵਲੈਤ ਵਾਲੇ ਨੁਸਖੇ ਵਿਚ ਇਥੋਂ ਅਗੇ ਦੋ ਪੱਤਰੇ ਹਨ ਨਹੀਂ, ਜੋ ਇਬਾਰਤ
 ਅਗੇ “ਉਪਾਇ...ਤੋਂ...ਨੀਸਾਣੁ ॥ ੧ ॥ ਰਹਾਉ ॥” ਤੱਕ ਇਥੇ ਦਿੱਤੀ ਹੈ ਉਹ ਉਸ
 ਨੁਸਖੇ ਤੋਂ ਲੀਤੇ ਹਨ ਜੋ ਹਾਫਜ਼ਾ ਬਾਦ ਵਾਲੀ ਦਾ ਉਤਾਰਾ ਹੈ ।

‘ਸਬਦ ਦੀਆਂ ਪਹਿਲੀਆਂ ਦੋ ਤੁਕਾਂ ਦਾ ਟੀਕਾ ਦੋ ਗੁਮ ਪੱਤ੍ਰਿਆਂ ਵਿਚ
 ਗਿਆ ਹੈ, ਤੇ ਹਾਫਜ਼ਾਬਾਦ ਵਾਲੇ ਨੁਸਖੇ ਵਿਚ—ਤਬ ਗੁਰੂ...ਤੋਂ...ਪਾਯਾ ਨਹੀਂ ਜਾਤਾ
 —ਤੱਕ ਦਾ ਸਾਰੇ ਦਾ ਸਾਰਾ ਪਾਠ ਨਹੀਂ ਹੈ । ਏਹ ਸਤਰਾਂ ‘ਖਾਲਸਾ ਕਾਲਿਜ
 ਅੰਮ੍ਰਿਤਸਰ’ ਵਾਲੇ ਨੁਸਖੇ ਤੋਂ ਦਿੱਤੀਆਂ ਹਨ; ਇਨ੍ਹਾਂ ਤੋਂ ਅੱਗੇ ਵਲੈਤ ਵਾਲੀ ਪੋਥੀ
 ਦਾ ਪਾਠ ਚੱਲ ਪੈਂਦਾ ਹੈ ।

ਜੇ ਮਸੂ ਦੀਏ ਕੀ ਅਰੁ ਕਾਗਦੁ ਸਣੀ ਕਾ ਅਰ ਕਲਮ ਕਾਨੇ ਕੀ ਅਰੁ ਮਨੁ ਲਿਖਣ
ਹਾਰੁ ਅਰੁ ਲਿਖਿਆ ਸੋ ਕਿਆ ਲਿਖਿਆ ਮਾਇਆ ਕਾ ਜੰਜਾਲੁ ਲਿਖਿਆ । ਜਿਤੁ
ਲਿਖਿਐ ਸਭੁ ਵਿਕਾਰੁ ਹੋਵਨਿ । ਓਹੁ ਜਿ ਲਿਖਣੁ ਸਭੁ ਸਚਿ ਕਾ ਹੈ ਸੋ ਐਸਾ ਹੈ ।
ਜੇ ਮਾਇਆ ਕਾ ਮੋਹੁ ਜਾਲਿ ਕਰਿ ਮਸੂ ਕਰੀਐ ਅਰੁ ਤਪਸਿਆ ਕਾਗਦੁ ਕਰੀਐ ॥
ਅਰੁ ਜੇ ਕਛੁ ਇਛਿਆ ਅੰਤੁ ਕਛੁ ਭਾਉ ਹੈ ਤਿਸਕੀ ਕਲਮ ਕਰੀਐ । ਅਰਿ ਚਿਤੁ
ਲਿਖਣਿ ਹਾਰੁ ਕਰਹੁ ਅਰੁ ਲਿਖੀਐ ਸੋ ਕਿਆ ਲਿਖੀਐ । *ਪਰਮੇਸਰ ਕਾ ਨਾਮੁ
ਲਿਖੀਐ, ਸਲਾਹ ਲਿਖੀਐ, ਜਿਤੁ ਲਿਖੇ ਸਭ ਵਿਕਾਰ ਮਿਟਿ ਜਾਹਿ । ਬੇਅੰਤ ਸੋਭਾ
ਲਿਖੇ ਜਿਤੁ ਲਿਖੇਤਨ ਸੁਖੀ ਹੋਇ ॥ ਤਿਸਕਾ ਅੰਤੁ ਪਾਰਾਵਾਰੁ ਕਿਛੁ ਪਾਯਾ ਨਹੀਂ ਜਾਤਾ

‘ਹੋ ਪੰਡਤਾ! ਜੇ ਇਹ ਲੇਖਾ ਪੜਿਆ ਹੈ ਤਾਂ ਪੜ੍ਹ ਅਰ ਮੁੜ ਕਉ ਭੀ ਪੜ੍ਹਾਇ
ਨਾਹੀ ਤਾਂ ਨਾ ਪੜਾਇ । ਸੁਣ ਹੋ ਪੰਡਤਾ ! ਜਹਾਂ ਇਹ ਤੇਰਾ ਜੀਉ ਜਾਵੇਗਾ, ਤਹਾਂ
ਤੇਰੇ ਹੱਥ ਇਹ ਪੜਨਾ ਨੀਸਾਣ ਹੋਵੇਗਾ ਤੇਰੇ ਨਜੀਕ ਜਮ ਕਾਲ ਨ ਆਵੇਗਾ ।’

ਤਬ ਉਨ ਪੰਡਤ ਕਹਿਆ ‘ਏ ਨਾਨਕ ! ਇਹੁ ਬਾਤਾਂ ਤੈਂ ਕਿਸਤੇ ਪਾਈਆਂ
ਹਨ ? ਪਰ ਸੁਣ ਹੋ ਨਾਨਕ ! ਏਹੁ ਜੋ ਪਰਮੇਸਰ ਕਾ ਨਾਮੁ ਲੇਤੇ ਹੈ ਤਿਨ ਕਉ
ਕਵਨੁ ਫਲ ਲਗਤੇ ਹੈ ?’ ਤਬ ਗੁਰੂ ਨਾਨਕ ਦੂਜੀ ਪਉੜੀ ਕਹੀ :-

‘ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ
ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ
ਗਲੀ ਵਾਉ ਦੁਆਉ ॥ ੨ ॥’

ਤਬ ਗੁਰੂ ਬਾਬੇ ਨਾਨਕ ਕਹਿਆ ‘ਸੁਣ ਹੋ ਪੰਡਤਾ ! ਜਹਾਂ ਏਹੁ ਤੇਰਾ ਜੀਉ
ਜਾਵੇਗਾ ਤਹਾਂ ਇਸ ਪਰਮੇਸਰ ਸਿਮਰਣ ਕਾ ਏਹੁ ਪੁੰਨ ਹੋਵੇਗਾ ਜੋ ਸਦਾ ਸਦਾ
ਖੁਸੀਆਂ ਨਿਤ ਨਿਤ ਅਨੰਦ ਮਹਾ ਮੰਗਲ ਨਿਧਾਨ ਪਰਾਪਤਿ ਹੋਵਹਿੰਗੇ । ਪਰੁ ਜਿਨਾਂ
ਮਨਿ ਬਚ ਕਰਮਿ ਕਰਿਕੈ ਸਿਮਰਿਆ ਹੈ, ਅਰੁ ਉਪਾਇ ਕਰਿ ਕਰਿ ਗਲੀ
ਪਰਮੇਸਰੁ ਲੀਆ ਨਹੀਂ ਜਾਤਾ’ । ਤਬ ਓਹੁ ਪੰਡਤੁ ਹੈਰਾਨੁ ਹੋਇ ਰਹਿਆ, ਫਿਰਿ
ਉਨਿ ਪੰਡਤੁ ਕਹਿਆ : ‘ਏ ਨਾਨਕ ! ਏਹੁ ਜੋ ਪਰਮੇਸਰ ਕਾ ਨਾਮੁ ਲੇਤੇ ਹੈ, ਤਿਨ
ਕਉ ਤਾਂ ਕੋਈ ਨਾਹੀ ਜਾਣਤਾ, ਉਨ ਕਉ ਤਾਂ ਰੋਟੀਆਂ ਭੀ ਨਾਹੀਂ ਜੁੜਿਆਵਤੀਆਂ
ਅਰੁ ਇਕਿ ਜੋ ਪਾਤਸਾਹੀ ਕਰਦੇ ਹੈਨਿ, ਸੋ ਬੁਰਿਆਈਆਂ ਭੀ ਕਰਦੇ ਹੈਨਿ ਅਰੁ
ਪਰਮੇਸਰੁ ਭੀ ਨਾਹੀ ਸਿਮਰਤੇ । ਕਰੁ ਦੇਖਾ ਓਨਿ ਕਵਨ ਪਾਪ ਕੀਤੇ ਹੈਨਿ ਜੋ
ਪਾਤਸਾਹੀ ਭੀ ਕਰਹਿ ਅਰੁ ਪਰਮੇਸਰ ਤੇ ਭੀ ਨਾ ਡਰਹਿ ?’ ਤਬ ਫਿਰ ਗੁਰੂ ਨਾਨਕ
ਤੀਜੀ ਪਉੜੀ ਕਹੀ :-

‘ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਹ ॥ ਇਕਿ
ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ

*ਇਥੋਂ ਅਗੇ ਵਲੈਤ ਵਾਲੀ ਪੋਖੀ ਦਾ ਪਾਠ ਚੱਲ ਪਿਆ ।

ਨਾਵੈ ਵੇਕਾਰ ॥ ੩ ॥'

ਤਬ ਗੁਰੂ ਬਾਬੇ ਨਾਨਕ ਕਹਿਆ : 'ਸੁਣ ਹੋ ਪੰਡਿਤ ! ਇਕ ਆਵਤੇ ਹੈ, ਇਕ ਜਾਤੇ ਹੈ, ਇਕ ਸਾਹ ਹੈ, ਇਕ ਪਾਤਿਸਾਹ ਹੈ, ਇਕ ਉਨਕੈ ਆਗੈ ਭਿਖਿਆ ਮੰਗਿ ਮੰਗਿ ਖਾਤੇ ਹੈ, ਪਰ ਸੁਣਿ ਹੋ ਪੰਡਿਤ ! ਜੋ ਉਹਾਂ ਆਗੈ ਜਾਵਹਿਗੇ, ਅਰੁ ਜੇ ਈਹਾ ਸੁਖੁ ਕਰਤੇ ਹੈ, ਪਰਮੇਸਰ ਨਹੀਂ ਸਿਮਰਤੇ ਉਨ ਕਉ ਐਸੀ ਸਜਾਇ ਮਿਲੈਗੀ, ਜੈਸੀ ਕਪੜੇ ਕਉ ਪੋਬੀ ਦੇਤਾ ਹੈ, ਅਰ ਤਿਲਾਂ ਕਉ ਤੇਲੀ ਦੇਤਾ ਹੈ ਅਰੁ ਚਕੀ ਦਾਣਿਆਂ ਕਉ ਦੇਤੀ ਹੈ, ਐਸੀ ਸਜਾਇ ਪਾਵਹਿਗੇ, ਅਰ ਨਰਕ ਕੁੰਡ ਮਿਲਹਿਗੇ। ਅਰੁ ਜੋ ਪਰਮੇਸਰ ਕਉ ਸਿਮਰਤੇ ਹੈ, ਅਰੁ ਭਿਖਿਆ ਮੰਗਿ ਮੰਗਿ ਖਾਤੇ ਹੈ, ਉਨ ਕਉ ਦਰਗਾਹ ਵਡਿਆਈਆ ਮਿਲਹਿਗੀਆਂ'। ਤਬਿ ਪੰਡਿਤ ਹੈਰਾਨੁ ਹੋਇ ਗਇਆ। ਕਹਿਓਸੁ 'ਏਹੁ ਕੋਈ ਵਡਾ ਭਗਤ ਹੈ'। ਤਬ ਫਿਰਿ ਪੰਡਤ ਕਹਿਆ, 'ਨਾਨਕ ! ਤੂ ਐਸੀ ਬਾਤ ਕਰਦਾ ਹੈ, ਸੋ ਕਿਉਂ ਕਰਦਾ ਹੈ ? ਅਜੇ ਤਾਂ ਬਾਲਕ ਹੈਂ। ਕੁਛ ਮਾਤਾ ਪਿਤਾ, ਇਸਤ੍ਰੀ ਕੁਟੰਬ ਕਾ ਸੁਖ ਦੇਖੁ, ਅਜੇ ਤੇਰਾ ਕਿਥੇ ਓੜਕ ਹੈ'। ਤਬ ਗੁਰੂ ਨਾਨਕ ਜੀ ਚਉਥੀ ਪਉੜੀ ਕਹੀ :-

'ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ
ਹੋਏ ਡਿਠੇ ਖੋਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥ ੬ ॥'

ਤਿਸ ਕਾ ਪਰਮਾਰਥ ਗੁਰੂ ਨਾਨਕ ਕਹਿਆ :-

'ਸੁਣ ਹੋ ਪੰਡਿਤ ! ਓਸੁ ਸਾਹਿਬ ਕਾ ਐਸਾ ਡਰੁ ਹੈ ਜੋ ਮੇਰੀ ਦੇਹ ਭੈਮਾਨੁ ਹੋਇ ਗਈ ਹੈ। ਜੋ ਈਹਾਂ ਖਾਨ ਸੁਲਤਾਨ ਕਹਾਇੰਦੇ ਥੇ ਸੋ ਭੀ ਮਰਿ ਖਾਕ ਹੋਇ ਗਏ। ਜਿਨਕਾ ਅਮਰੁ ਮਨੀਤਾ ਥਾ, ਜਿਨਕੈ ਡਰਿ ਪ੍ਰਿਥਮੀ ਭੈਮਾਨੁ ਹੋਤੀ ਥੀ ਸੋ ਭੀ ਮਰਿ ਗਏ। ਸੁਣ ਹੋ ਪੰਡਿਤ ! ਮੈਂ ਕੂੜਾ ਨੇਹੁ ਕਿਸ ਸੋ ਕਰਉਂ, ਹਮ ਭੀ ਉਠਿ ਜਾਹਿੰਗੇ, ਖਾਕ ਦਰਿ ਖਾਕ ਹੋਇ ਜਾਹਿੰਗੇ। ਹਮ ਤਿਸਕੀ ਬੰਦਗੀ ਕਰਹਿੰਗੇ ਜੋ ਜੀਅ ਲਏਗਾ, ਫਿਰਿ ਇਸ ਸੰਸਾਰ ਸਉ* ਕੂੜਾ ਨੇਹੁ ਕਿਆ ਕਰਹਿ ?'

ਤਬ ਪੰਡਿਤ ਹੈਰਾਨੁ ਹੋਇ ਗਇਆ, ਨਮਸਕਾਰੁ ਕੀਤੋਸੁ, ਜੁ ਕੋਈ ਪੂਰਾ ਹੈ 'ਜੋ ਤੇਰੇ ਆਤਮੈ ਆਉਂਦੀ ਹੈ ਸੋ ਕਰਿ'। ਤਬ ਗੁਰ ਬਾਬਾ ਜੀ ਘਰਿ ਆਇਕੈ ਬੈਠਿ ਰਹਿਆ। ਬੋਲੋ ਵਾਹਿਗੁਰੂ।

੩. ਕੁੜਮਾਈ, ਵਿਆਹ.

ਆਗਿਆ ਪਰਮੇਸੁਰ ਕੀ ਹੋਈ ਜੋ ਕਿਰਤਿ ਕੁਛੁ ਨ ਕਰੈ। ਜੇ ਬੈਠੇ ਤਾਂ ਬੈਠਾ ਹੀ ਰਹੈ, ਜਾਂ ਸੋਵੇ ਤਾਂ ਸੋਇਆ ਹੀ ਰਹੈ। ਫਕੀਰਾਂ ਨਾਲਿ ਮਜਲਸ ਕਰੈ। ਬਾਬਾ ਕਾਲੂ

*ਇਥੇ ਹਾ: ਬਾ: ਨੁ: ਵਿਚ ਸਾਰੀ ਇਬਾਰਤ ਨਹੀਂ ਹੈ, ਤੇ ਫੋਟੋ ਦੇ ਨੁਸਖੇ ਵਿਚ ਹਾਸ਼ੀਏ ਛਿਜੇ ਹੋਣ ਕਰਕੇ ਅਖਰ ਨਹੀਂ ਆਏ, ਇਹ ਪਾਠ—ਬੰਦਗੀ ਕਰਹਿੰਗੇ ਜੋ—ਤੇ—ਇਸ ਸੰਸਾਰ ਸਉ—ਖਾਲਸਾ ਕਾਲਜ ਵਾਲੀ ਪੋਬੀ ਤੋਂ ਪਾਏ ਹਨ।

ਹੈਰਾਨੁ ਹੋਇ ਗਇਆ ਕਹਿਆ ਸੁ 'ਨਾਨਕ ! ਤੂ ਇਵੈ ਰਹੈ ਤਾਂ ਕਿ ਹੋਵੈ ?'

ਜਬ ਗੁਰੂ ਨਾਨਕ ਬਰਸਾਂ ਨਵਾਂ ਕਾ ਹੋਆ ਤਬ ਫਿਰਿ *ਤੋਰਕੀ ਪੜ੍ਹਨ ਪਾਇਆ । ਵਤ ਘਰ ਬਹਿ ਗਇਆ, ਦਿਲ ਦੀ ਖਬਰ ਗਲ ਕਿਸੈ ਨਾਲ ਕਰੈ ਨਾਹੀਂ । ਤਬ ਕਾਲੂ ਨੂ ਲੋਕਾਂ ਆਖਿਆ 'ਕਾਲੂ ! ਇਸਦਾ ਵਿਵਾਹ ਕਰ' । ਤਬ ਕਾਲੂ ਉਠ ਖੜਾ ਹੋਇਆ, ਚਿਤਵਨੀ ਕੀਤੀਆਸੁ ਜੋ ਕਿਵੈ ਕੁੜਮਾਈ ਹੋਵੈ । ਤਦ ਮੂਲਾ ਖੜੀ ਜਾਤਿ ਚੋਣਾ ਤਿਸਦੇ ਘਰ ਕੁੜਮਾਈ ਹੋਈ ।

ਤਾਂ ਬਾਬਾ ਬਰਸਾਂ ਬਾਰਾਂ ਕਾ ਹੋਇਆ ਤਬ ਵੀਵਾਹਿਆ । ਤਾਂ ਬਾਬਾ ਲੱਗਾ ਸੰਮਾਰ ਕੀ ਕਿਰਤ ਕਰਣ, ਪਰ ਚਿਤ ਕਿਸੈ ਨਾਲ ਲਾਏ ਨਾਹੀਂ, ਘਰ ਦੀ ਖਬਰ ਲਾਏ ਨਾਹੀਂ । ਘਰ ਦੇ ਆਦਮੀ ਆਖਨ 'ਜੋ ਅੱਜ ਕਲ ਫਕੀਰਾਂ ਨਾਲ ਉਠ ਜਾਂਦਾ ਹੈ' । ॥ ਬੋਲੋ ਵਾਹਿਗੁਰੂ ॥

੪. ਖੇਤ ਹਰਿਆ.

ਤਬ ਆਗਿਆ ਪ੍ਰਮੇਸਰ ਕੀ ਹੋਈ, ਜੋ ਇਕ ਦਿਨ ਕਾਲੂ ਕਹਿਆ, 'ਨਾਨਕ ਏਹ ਘਰ ਦੀਆਂ ਮਹੀਂ ਹਨ, ਤੂ ਚਾਰ ਲੈ ਆਉ' । ਤਬ ਗੁਰੂ ਨਾਨਕ ਮਹੀਂ ਲੈਕਰ ਬਾਹਰ ਗਿਆ ਤਾਂ ਚਰਾਇ ਲੈ ਆਇਆ । ਫਿਰ ਅਗਲੇ ਦਿਨ ਗਇਆ ਤਾਂ ਮਹੀਂ ਛੱਡਕੇ ਕਣਕ ਦੇ ਬੰਨੇ ਪੈ ਸੁੱਤਾ, ਤਬ ਮਹੀਂ ਜਾਇ ਕਣਕ ਨੂੰ ਪਈਆਂ, ਤਬ ਕਣਕ ਉਜਾੜ ਦੂਰ ਕੀਤੀ। ਤਬ ਇਕ ਭੱਟੀ ਥਾ ਕਣਕ ਦਾ ਖਾਂਵਦਾ ਉਹ ਆਇ ਗਇਆ; ਉਨ ਭੱਟੀ ਕਹਿਆ, 'ਭਾਈ ਵੇ ! ਤੈਂ ਜੋ ਖੇਤ ਉਜਾੜਿਆ ਹੈ, ਸੋ ਕਿਉਂ ਉਜਾੜਿਆ ਹੈ ? ਇਸ ਉਜਾੜੇ ਦਾ ਜਵਾਬ ਦੇਹ' । ਤਬ ਗੁਰੂ ਨਾਨਕ ਕਹਿਆ, 'ਭਾਈ ਵੇ ! ਤੇਰਾ ਕਿਛੁ ਨਾਹੀਂ ਉਜਾੜਿਆ । ਕਿਆ ਹੋਇਆ ਜਿ ਕਿਸੈ ਮਹੀਂ ਮੂੰਹ ਪਾਇਆ ? ਖੁਦਾਇ ਇਸੈ ਵਿਚ ਬਰਕਤ ਘੱਤਸੀ' । ਤਾਂ ਭੀ ਉਹ ਰਹੈ ਨਾਂਹੀ, ਗੁਰੂ ਨਾਨਕ ਨਾਲ ਲੱਗਾ ਲੜਨ । ਤਬ ਗੁਰੂ ਨਾਨਕ ਅਤੇ ਭੱਟੀ ਝਗੜਦੇ ਝਗੜਦੇ ਰਾਇ ਬੁਲਾਰ ਪਾਸ ਆਇ ਖੜੇ ਹੋਏ, ਤਬ ਰਾਇ ਬੁਲਾਰ ਕਹਿਆ, 'ਏਹ ਦਿਵਾਨਾ ਹੈ, ਤੁਸੀਂ ਕਾਲੂ ਨੂੰ ਸਦਾਵਹੁ' । ਤਬ ਕਾਲੂ ਨੂ ਸਦਾਇਆ। ਤਬ ਰਾਇ ਬੁਲਾਰ ਆਖਿਆ, 'ਕਾਲੂ, ਇਸ ਪੁੜ੍ਹ ਨੂੰ ਸਮਝਾਇੰਦਾ ਕਿਉਂ ਨਾਂਹੀ, ਜੋ ਪਰਾਈ ਖੇਤੀ ਉਜਾੜ ਆਇਆ ਹੈ? ਭਲਾ ਦਿਵਾਨਾ ਕਰ ਛੋਡਿਆ ਆਹੀ । ਭਾਈ ਵੇ ! ਏਹ ਉਜਾੜਾ ਜਾਇ ਭਰਦੇਹ, ਨਾਂਹੀ ਤਾਂ ਤੁਰਕਾਂ ਪਾਸ ਜਾਇ ਖੜਾ ਹੋਸੀਆ'। ਤਬ ਕਾਲੂ ਕਹਿਆ, 'ਜੀ ਮੈਂ ਕਿਆ ਕਰੀਂ?'

*ਏਥੋਂ ਅਗੇ ਵਲੈਤ ਵਾਲੇ ਨੁਸਖੇ ਵਿਚ ਦੋ ਪਤਰੇ ਹੈਨ ਨਹੀਂ, ਹਾਫਜ਼ਾਬਾਦ ਵਾਲੇ ਨੁਸਖੇ ਦੇ ਉਤਾਰੇ ਤੋਂ ਦੋ ਪਤਰੇ ਦੀ ਇਬਾਰਤ—ਤੋਰਕੀ ਪੜ੍ਹਨ...ਤੋਂ...ਓਥੈ ਕਿਛੁ ਨਾਂਹੀ ਉਜਾੜਿਆ—ਤਕ ਏਥੇ ਪਾਈ ਹੈ ।

†ਪਿਛਲੇਰੀਆਂ ਸਾਖੀਆਂ ਵਿਚ ਵਿਵਾਹ ਸੁਲਤਾਨ ਪੁਰ ਜਾ ਕੇ ਹੋਯਾ ਲਿਖਿਆ ਹੈ। ਪਰ ਭਾਈ ਮਨੀਸਿੰਘ ਜੀਨੇ ਵਿਆਹ ਇਥੇ ਹੀ ਹੋਇਆ ਲਿਖਿਆ ਹੈ ।

ਦੇਹ ਅਜੇ ਭੀ ਦਿਵਾਨਾ ਫਿਰਦਾ ਹੈ। ਤਬ ਰਾਇ ਬੁਲਾਰ ਆਖਿਆ, 'ਮੈਂ ਤੇਰੇ ਤਾਂਦੀ ਗੁਨਾਹ ਬਖਸਿਆ, ਪਰ ਤੂੰ ਇਸਦਾ ਉਜਾੜਾ ਭਰ ਦੇਹ।' ਤਬ ਗੁਰੂ ਨਾਨਕ ਆਖਿਆ, 'ਜਾਇ ਦੇਖਹੁ, ਓਥੇ ਕਿਛੁ ਨਾਂਹੀ ਉਜੜਿਆ'।

ਤਬ ਭੱਟੀ ਕਹਿਆ, 'ਜੀ ਮੇਰਾ ਖੇਤੁ ਉਜੜਿਆ ਹੈ। ਮੈਂ ਮੁਠਾ ਹਾਂ, ਮੇਰਾ ਤੋ ਖੇਤੁ ਉਜੜਿਆ ਹੈ, ਮੇਰਾ ਤਪਾਵਸੁ ਕਰਿ, ਨਾਹੀ ਤਾਂ ਮੈਂ ਤੁਰਕਾਂ ਪਾਸ ਵੈਂਦਾ ਹਾਂ।' ਤਬ ਗੁਰੂ ਨਾਨਕ ਆਖਿਆ, 'ਦੀਵਾਨ ਸਲਾਮਤਿ! ਜੇ ਹਿਕੁ ਪਠਾ ਰੁੜਿਕਾ ਟੁਕਿਆ ਹੋਵੈ ਤਾਂ ਜਬਾਬੁ ਕਰਣਾ, ਪਰੁ ਤੁਸੀ ਆਪਣਾ ਆਦਮੀ ਭੇਜਿ ਕਰਿ ਦੇਖਹੁ'। ਤਬ ਰਾਇ ਬੁਲਾਰ ਆਪਣੇ ਪਿਆਦੇ ਭੇਜੇ, ਜੋ ਉਹ ਆਦਮੀ ਜਾਵਨਿ ਤਾਂ ਖੇਤੀ ਸਬੂਤ ਖੜੀ ਹੈ*, ਹਿਕ ਪਠਾ ਖੇਤੀ ਦਾ ਉਜੜਿਆ ਨਾਹੀ। ਤਬ ਬਾਬੇ ਸਬਦ ਉਚਾਰਣ ਕੀਤਾ :

ਸੂਹੀ ਮਹਲਾ ੧

ਜੋਗੀ ਹੋਵੇ ਜੋਗਵੈ ਭੋਗੀ ਹੋਵੇ ਖਾਇ ॥ ਤਪੀਆ ਹੋਵੈ ਤਪੁ ਕਰੇ ਤੀਰਥਿ
ਮਲਿ ਮਲਿ ਨਾਇ ॥ ੧ ॥ ਤੇਰਾ ਸਦੜਾ ਸੁਣੀਜੈ ਭਾਈ ਜੋਕੋ ਬਰੈ
ਅਲਾਇ ॥ ੧ ॥ ਰਹਾਉ ॥ ਜੈਸਾ ਖੀਜੈ ਸੋ ਲੁਣੈ ਜੋ ਖਹੈ ਸੋ ਖਾਇ ॥
ਅਗੈ ਪੁਛੁ ਨ ਹੋਵਈ ਜੇ ਸਣੁ ਨੀਸਾਣੈ ਜਾਇ ॥ ੨ ॥ ਤੈਸੇ ਜੈਸਾ
ਕਾਢੀਐ ਜੈਸੀ ਕਾਰ ਕਮਾਇ ॥ ਜੋ ਦਮੁ ਚਿਤਿ ਨ ਆਵਈ ਸੋ ਦਮੁ
ਬਿਰਥਾ ਜਾਇ ॥ ੩ ॥ ਇਹੁ ਤਨੁ ਵੇਗੀ ਯੈ ਕਹੀ ਜੋ ਕੋ ਲਏ ਵਿਕਾਇ ॥
ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਰਾ ਨਾਉ ॥ ੪ ॥

ਤਬ ਰਾਇ ਬੁਲਾਰ ਉਸ ਭੱਟੀ ਕਉ ਝੂਠਾ ਕੀਤਾ, ਗੁਰੂ ਨਾਨਕ ਅਤੇ ਕਾਲੂ ਦੋਵੇ ਘਰਿ ਆਏ।

੫. ਬਿਛੁ ਦੀ ਛਾਂ ਨਾ ਫਿਰੀ.

ਤਬ ਆਗਿਆ ਪਰਮੇਸਰ ਕੀ ਹੋਈ, ਜੋ ਗੁਰੂ ਨਾਨਕ ਦੇ ਘਰਿ ਦੁਇ ਬੇਟੇ ਹੋਏ, ਲਖਮੀਦਾਸੁ ਤੈ ਸਿਰੀਚੰਦੁ। ਪਰੁ ਬਾਬੇ ਦੀ ਉਦਾਸੀ ਸਿਟੈ ਨਾਹੀ। ਗੁਰੂ ਨਾਨਕੁ ਰੁਖੀ ਬਿਰਖੀ ਜਾਇ ਉਦਾਸੁ ਰਹੈ। ਤਬ ਇਕ ਦਿਨ ਗੁਰੂ ਬਾਬਾ ਨਾਨਕ ਜੀ ਜਾਇ ਕਰਿ ਬਾਗ ਵਿਚ ਸੁਤਾ, ਫਿਰਿ ਦਿਨੁ ਲਬਾ ਉਠੇ ਨਾਹੀ। ਤਬ ਰਾਇ ਬੁਲਾਰ ਦੇਵ ਭੱਟੀ ਸਿਕਾਰਿ ਚੜਿਆ ਥਾ, ਆਉਂਦਾ ਆਉਂਦਾ ਜਾਂ ਬਾਗ ਵਿਚ ਆਏ, ਤਾਂ ਕੋਈ ਦਰਖਤ ਹੇਠਿ ਸੁਤਾ ਪਇਆ ਹੈ। ਪਰੁ ਜਾਂ ਦੇਖੈ ਤਾਂ ਹੋਰਨਾਂ ਦਰਖਤਾਂ ਦੀ ਛਾਇਆ ਚਲਿ ਗਈ ਹੈ, ਅਰੁ ਇਸੁ ਦਰਖਤ ਦਾ ਪਾਛਾਵਾ ਖੜਾ ਹੈ। ਤਬ ਰਾਇ ਬੁਲਾਰ ਆਖਿਆ, 'ਇਸਨੁ ਜਗਾਇਹੁ'। ਜਬਿ ਉਠਾਇਆ, ਤਾ ਕਾਲੂ ਦਾ ਪੁਤੁ ਹੈ। ਤਬ

*ਏਥੇ ਵਲੈਤ ਵਾਲੇ ਨੁਸਖੇ ਵਿਚ ਇਕ ਸਤਰ ਸਿਟੀ ਹੋਈ ਹੈ, ਇਹ ਪਾਠ :
-ਖੇਤੀ ਸਬੂਤ ਖੜੀ ਹੈ-ਖਾਲਿਸਾ ਕਾਲਿਜ ਦੇ ਨੁਸਖੇ ਦਾ ਹੈ।

ਰਾਇਬੁਲਾਰ ਆਖਿਆ, 'ਯਾਰੋ! ਕਲ ਵਾਲੀ* ਭੀ ਗਲਿ ਡਿਠੀ ਹੈ, ਅਰੁ ਏਹ ਭੀ ਦੇਖਹੁ, ਏਹੁ ਖਾਲੀ ਨਾਹੀ'। ਤਬਿ ਰਾਇਬੁਲਾਰ ਭੱਟੀ ਘਰਿ ਆਇਆ। ਆਇ ਕਰਿ ਕਾਲੂ ਨੰ ਸਦਾਇਓਸੁ, ਅਰੁ ਆਖਿਓਸੁ : 'ਕਾਲੂ ! ਮਤੁ ਇਸੁ ਪੁਤ੍ਰ ਨੌ ਫਿਟੁ ਮਰੁ ਦੇਂਦਾ ਹੋਵੇਂ, ਏਹੁ ਮਹਾਪੁਰਖੁ ਹੈ, ਇਸ ਦਾ ਸਦਕਾ ਮੇਰਾ ਸਹਰੁ ਵਸਦਾ ਹੈ। ਕਾਲੂਤੁੰ ਭੀ ਨਿਹਾਲੁ ਹੋਆਂ, ਅਤੇ ਮੈ ਭੀ ਨਿਹਾਲੁ ਹਾਂ, ਜਿਸ ਦੇ ਸਹਰ ਵਿਚਿ ਇਹੁ ਪੈਦਾ ਹੋਆ ਹੈ'। ਤਬਿ ਕਾਲੂ ਆਖਿਆ, 'ਜੀ ਖੁਦਾਇ ਦੀਆਂ ਖੁਦਾਇ ਹੀ ਜਾਣੈ'। ਕਾਲੂ ਘਰਿ ਆਇਆ।

੬. ਖੇਤੀ, ਵਣਜ, ਸਉਦਾਗਰੀ, ਚਾਕਰੀ.

ਤਬ ਗੁਰੂ ਨਾਨਕ ਫਕੀਰਾਂ ਨਾਲ ਮਜਲਸਿ ਕਰੈ। ਹੋਰੁ ਕਿਸੈ ਨਾਲਿ ਗਲ ਕਰੈ ਨਾਹੀ। ਤਬ ਸਭੁ ਪਰਵਾਰੁ ਦੁਖਿਆ। ਆਖਨਿ, 'ਜੋ ਏਹੁ ਕਮਲਾ ਹੋਆ ਹੈ'। ਤਬਿ ਗੁਰੂ ਨਾਨਕ ਜੀ ਕੀ ਮਾਤਾ ਆਈ, ਉਸ ਆਖਿਆ, 'ਬੇਟਾ ! ਤੁਧੁ ਫਕੀਰਾਂ ਨਾਲ ਬੈਠਿਆਂ ਸਰਦੀ ਨਾਹੀ, ਤੈਨੋ ਘਰੁ ਬਾਰੁ ਹੋਇਆ, ਧੀਆਂ ਪੁਤ੍ਰ ਹੋਏ, ਰੁਜਗਾਰੁ ਭੀ ਕਰਿ। ਨਿਤ ਨਿਤ ਭਲੇਰੀਆਂ ਗੱਲਾਂ ਛਡਿ ਅਸਾਂ ਨੂ ਲੋਕ ਹਸਦੇ ਹੈਨਿ, ਜੋ ਕਾਲੂ ਦਾ ਪੁਤ੍ਰ ਮਾਖੁਟੁ ਹੋਆ ਹੈ'। ਜਾਂ ਏਹੁ ਗੱਲਾਂ ਮਾਤਾ ਆਖੀਆਂ, ਪਰੁ ਗੁਰੂ ਨਾਨਕ ਦੇ ਦਿਲਿ ਕਾਈ ਲਗੀਆ ਨਾਹੀ। ਫਿਕਰਵਾਨੁ ਹੋਇ ਕਰਿ ਪੈ ਰਹਿਆ। ਜਿਉਂ ਪਇਆ, ਤਿਉਂ ਦਿਹਾਰੇ ਚਾਰਿ ਗੁਜਰਿ ਗਏ। ਜਾ ਮੁਲਿ ਚੁਕੀ, ਤਾਂ ਬਾਬੇ ਦੀ ਇਸਤ੍ਰੀ ਸਸੁ ਪਾਸਿ ਆਈ। ਉਨਿ ਆਖਿਆ 'ਸਸੁ ! ਤੂ ਕਿਆ ਬੈਠੀ ਹੈਂ ? ਜਿਸ ਦਾ ਪੁਤ੍ਰ ਪਇਆ ਹੈ ਚਉਬਾ ਦਿਹਾੜਾ ਹੋਆ ਹੈ। ਖਾਂਦਾ ਪੀਂਦਾ ਕਿਛੁ ਨਾਹੀ'। ਤਬਿ ਮਾਤਾ ਆਈ, ਉਨਿ ਆਖਿਆ, 'ਬੇਟਾ ! ਤੁਧੁ ਪਇਆ ਬਣਦੀ ਨਾਹੀ, ਕੁਛ ਖਾਹਿ, ਪੀਉ, ਖੇਤੀ ਪਤੀ ਦੀ ਖਬਰਿ ਸਾਰਿ ਲਹੁ, ਕਿਛੁ ਰੁਜਗਾਰ ਦੀ ਖਬਰਿ ਲਹੁ, ਤੇਰਾ ਸਭੁ ਕੁਟੰਬ ਦਿਲਗੀਰ ਹੈ, ਅਤੇ ਬੇਟਾ ਜੋ ਤੁਧੁ ਨਾਹੀ ਭਾਵਦਾ, ਸੁ ਨਾ ਕਰਿ, ਅਸੀ ਤੈਨੋ ਕਿਛੁ ਨਹੀ ਆਖਦੇ, ਤੂ ਫਿਕਰਵਾਨੁ ਕਿਉਂ ਹੈ ?' ਤਬਿ ਕਾਲੂ ਨੂੰ ਖਬਰਿ ਹੋਈ, ਤਾਂ ਕਾਲੂ ਆਇਆ, ਆਖਿਆ, 'ਬਚਾ ! ਅਸੀ ਤੈਨੂੰ ਕਿ ਆਖਦੇ ਹਾਂ? ਪਰੁ ਰੁਜਗਾਰ ਕੀਤਾ ਭਲਾ ਹੈ। ਜਿ ਖੜੀਆਂ ਦਿਆਂ ਪੁਤ੍ਰਾਂ ਪਾਸਿ ਪੰਜੀਹੇ ਹੋਂਦੇ ਹੈਨ ਤਾਂ ਰੁਜਗਾਰੁ ਕਰਦੇ ਹੈਨਿ‡। ਰੁਜਗਾਰੁ ਕੀਤਾ ਭਲਾ ਹੈ, ਬੇਟਾ ! ਅਸਾਡੀ ਖੇਤੀ ਬਾਹਰਿ ਪਕੀ ਖੜੀ ਹੈ, ਅਰੁ ਤੂ ਓਜਾੜ ਨਾਹੀ, ਕਿਉ ਜਿ ਵਿਚਿ ਖਲਾ ਹੋਵੈ, ਤਾਂ ਆਖਨਿ, ਜੋ ਕਾਲੂ ਦਾ ਪੁਤ੍ਰ ਭਲਾ ਹੋਆ ਹੈ। ਬੇਟਾ ! ਖੇਤੀ ਖਸਮਾ ਸੇਤੀ'। ਤਾਂ ਗੁਰੂ ਨਾਨਕ

*ਹਾ: ਬਾ: ਨੁਸਖੇ ਵਿਚ ਪਾਠ 'ਅਗਲੀ ਗਲ' ਹੈ।

†ਇਸ ਥਾਵੇਂ ਹਾ: ਬਾ: ਨੁਸਖੇ ਵਿਚ ਏਹ ਅਖਰ:—ਜੋ ਤੇਰਾ ਪੁਤ੍ਰ ਹੈ—ਹੋਰ ਬੀ ਵਾਧੂ ਹੈਨ। ‡ਹਾ: ਬਾ: ਨੁਸਖੇ ਦਾ ਪਾਠ ਹੈ:—ਜੋ ਖੜੀਆਂ ਦਿਆਂ ਪੁਤ੍ਰਾਂ ਪਾਸ ਪੰਜੀਹੇ ਹੋਂਦੇ ਹੈਨ ਤਾਂ ਰੁਜਗਾਰ ਕਰਦੇ ਨਾਹੀ ?

ਬੋਲਿਆ, 'ਪਿਤਾ ਜੀ ! ਅਸਾਂ ਨਵੇਕਲੀ ਖੇਤੀ ਵਾਹੀ ਹੈ, ਸੋ ਅਸੀਂ ਤਕੜੀ* ਰਖਦੇ ਹਾਂ, ਅਸਾਂ ਹਲੁ ਵਾਹਿਆ ਹੈ, ਬੀਉ ਪਾਇਆ ਹੈ, ਵਾੜਿ ਕੀਤੀ ਹੈ, ਅਠੇ ਪਹਰਿ ਖੜੇ ਰਖਦੇ ਹਾਂ। ਪਿਤਾ ਜੀ ! ਅਸੀਂ ਆਪਣੀ ਖੇੜੀ ਸੰਭਾਲ ਸੰਘਦੇ ਨਾਹੀ, ਪਰਾਈ ਦੀ ਸਾਰ ਕਿਆ ਜਾਣਹਿੜ'। ਤਬਿ ਕਾਲੂ ਹੈਰਾਨੁ ਹੋਇ ਰਹਿਆ। ਆਖਿਆਸੁ, 'ਵੇਖਹੁ ਲੋਕੋ ਇਹੁ ਕਿਆ ਆਖਦਾ ਹੈ'। ਤਬਿ ਕਾਲੂ ਆਖਿਆ, 'ਤੈ ਨਵੇਕਲੀ ਖੇਤੀ ਕਦਿ ਵਾਹੀ ਹੈ ? ਕਮਲੀਆਂ ਗੱਲਾਂ ਛਡਿ, ਅਗੈ ਅਗੈਰੇ ਪਰੁ[], ਜੇ ਤੁਧੁ ਭਾਵਸੀ, ਤਾਂ ਅਗਲੀ ਫਸਲੀ ਤੈਨੁ ਨਵੇਕਲੀ ਖੇਤੀ ਵਾਹਿ ਦੇਸਾਂ ਹੇ। ਦਿਖਾ ਤੂ ਕਿਉ ਕਰਿ ਪਕਾਇ ਖਾਵਿਸੀ'। ਤਬ ਗੁਰੂ ਨਾਨਕ ਆਖਿਆ, 'ਪਿਤਾ ਜੀ, ਅਸਾਂ ਖੇਤੀ ਹੁਣਿ ਵਾਹੀ ਹੈ ਅਤੇ ਭਲੀ ਜੰਮੀ ਹੈ। ਦਿਸਣਿ ਪਾਸਣਿ ਭਲੀ ਹੈ'। ਤਬਿ ਕਾਲੂ ਆਖਿਆ, 'ਬੱਚਾ ! ਅਸਾਂ ਤੇਰੀ ਖੇਤੀ ਡਿਠੀ ਕਾਈ ਨਾਹੀ'। ਤੂ ਕਿਆ ਆਖਦਾ ਹੈ ?' ਤਬਿ ਗੁਰੂ ਨਾਨਕ ਆਖਿਆ, ਪਿਤਾ ਜੀ ! ਅਸਾਂ ਏਹੁ ਖੇਤੀ ਵਾਹੀ ਹੈ, ਜੋ ਤੂ ਸੁਣੇਗਾ ?' ਤਬ ਬਾਬੈ ਨਾਨਕ ਇਕੁ ਸਬਦੁ ਉਠਾਇਆ :-

ਰਾਗੁ ਸੋਰਠਿ ਮਹਲਾ ੧ ਘਰੁ ੧ ॥

ਮਨੁਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ
ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ
ਭਾਗਠ ਦੇਖੁ ॥ ੧ ॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ
ਜਗੁ ਮੋਹਿਆ ਵਿਰਲਾ ਬੁਝੈ ਕੋਇ ॥ ਰਹਾਉ ॥

^ਤਬ ਫੇਰ ਕਾਲੂ ਬੋਲਿਆ, 'ਬੱਚਾ ! ਤੂ ਹੱਟ ਬਹੁ, ਅਸਾਡੀ ਖੇਤੀ ਹੱਟ ਹੈ। ਤਬ ਫੇਰ ਗੁਰੂ ਨਾਨਕ ਜੀ ਦੂਜੀ ਪਉੜੀ ਆਖੀ :-

ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਬੁ ॥ ਸੁਰਤਿ ਸੋਚ ਕਰਿ ਭਾਂਤ-
ਸਾਲ ਤਿਸੁ ਵਿਚਿ ਤਿਸਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ
ਲਾਹਾ ਮਨ ਹਸੁ ॥ ੨ ॥

ਤਬ ਫੇਰ ਕਾਲੂ ਕਹਿਆ, 'ਬੱਚਾ, ਜੇ ਤੂੰ ਹੱਟ ਨਾਂਹੀ ਬਹਿੰਦਾ, ਤਾਂ ਘੋੜੇ ਲੈਕਰ ਸੌਦਾਗਰੀ ਕਰ, ਤੇਰਾ ਆਤਮਾ ਉਦਾਸ ਹੈ, ਪਰ ਤੂ ਰੁਜਗਾਰ ਭੀ ਕਰ, ਅਤੇ

*ਹਾ: ਬਾ: ਨੁਸਖੇ ਵਿਚ ਪਾਠ 'ਤਕੜੀ' ਹੈ। †ਪਾਠਾਂਤ੍ਰ-ਰਹਿੰਦੇ ਹਾਂ।

‡ਪਾਠਾਂਤ੍ਰ-ਅਸੀਂ ਆਪਣੀ ਖੇਤੀ ਦੀ ਸਭ ਸੋਝੀ ਰਖਦੇ ਹਾਂ, ਪਰਾਈ ਦੀ ਸਾਰ ਕਿਆ ਜਾਣਦੇ ਹਾਂ। [] 'ਅਗੈ ਅਗੈਰੇ ਪਰ' ਏਹ ਪਦ ਹਾ: ਬਾ: ਨੁਸਖੇ ਵਿੱਚ ਨਹੀਂ ਹਨ।

^ਤਬ ਫੇਰ ਕਾਲੂ...ਤੋਂ...ਚਵਗਣ ਵੰਨੁ-ਤਕ ਹਾਫਜ਼ਾਬਾਦ ਵਾਲੀ ਪੋਥੀ ਵਿਚ ਵਾਧਾ ਹੈ ਅਤੇ ਓਸਤੋਂ ਪਿਛੋਂ ਵਲੈਤੀ ਪੋਥੀ ਨਾਲ ਮਿਲ ਜਾਂਦੀ ਹੈ। ਇੰਨੀਆਂ ਸਤਰਾਂ ਵਲੈਤ ਵਾਲੀ ਪੋਥੀ ਵਿਚ ਨਹੀਂ ਹਨ।

ਪ੍ਰਦੇਸ਼ ਭੀ ਦੇਖਿ; ਅਸੀਂ ਆਖਾਂ ਹੇ ਜੋ ਰੁਜਗਾਰ ਗਇਆ ਹੈ, ਹੁਣ ਆਂਵਦਾ ਹੈ' ।
ਤਬ ਗੁਰੁ ਨਾਨਕ ਜੀ ਤੀਜੀ ਪਉੜੀ ਆਖੀ :-

ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ॥ ਖਰਚੁ ਬੰਨੁ ਚੰਗਿਆਈਆ ਮਤੁ
ਮਨ ਜਾਣਹਿ ਕਲੁ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥

ਤਬ ਫੇਰ ਕਾਲੂ ਆਖਿਆ, 'ਨਾਨਕ ਤੂ ਅਸਾਥਹੁ ਗਇਆ ਹੈਂ, ਪਰ ਤੂ ਜਾਹਿ
ਚਾਕਰੀ ਕਰ । ਦੌਲਤਖਾਨ ਕਾ ਮੋਦੀ ਤੇਰਾ ਬਹਿਣੋਈ ਹੈ, ਓਹ ਚਾਕਰੀ ਕਰਦਾ ਹੈ,
ਤੂੰ ਭੀ ਜਾਇ ਜੈਰਾਮ ਨਾਲ ਚਾਕਰੀ ਕਰ; ਮਤ ਤੇਰਾ ਆਤਮਾ ਓਥੇ ਟਿਕੈ। ਅਸਾਂ ਤੇਰਾ
ਖਟਨ ਛਡਿਆ ਹੈ । ਬੇਟਾ, ਜੇਕਰ ਤੂ ਉਦਾਸ ਹੋਇ ਕਰ ਜਾਸੀ, ਤਾਂ ਸਭ ਕੋਈ
ਆਖਸੀ, ਜੋ ਕਾਲੂ ਦਾ ਪੁਤ੍ਰ ਫਕੀਰ ਹੋਇ ਗਇਆ, ਲੋਕ ਮੋਹਣੈ ਦੇਸਨ' । ਤਬ
ਗੁਰੁ ਨਾਨਕ ਜੀ ਪਉੜੀ ਚਉਥੀ ਆਖੀ :-

ਲਾਇਚਿਤੁ ਕਰਿ ਚਾਕਰੀ ਮੰ ਨਿ ਨਾਮੁ ਕਰਿ ਕੰਮੁ॥ ਬੰਨੁ ਬਦੀਆਕਰਿ ਧਾਵਣੀ
ਤਾਕੋ ਆਖੈ ਧੰਨੁ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ॥ ੪॥ ੨ ॥

ਤਬ ਫਿਰ ਬਾਬਾ ਬੋਲਿਆ, ਆਖਿਓਸੁ, 'ਪਿਤਾ ਜੀ ! ਅਸਾਡੀ ਖੇਤੀ ਬੀਜੀ
ਸੁਣੀਆ ਜੀ, ਪਿਤਾ ਜੀ ! ਅਸਾਡੀ ਖੇਤੀ ਬੀਜੀ ਖਰੀ ਜੰਮੀ ਹੈ । ਅਸਾਂ ਇਸ ਖੇਤੀ
ਦਾ ਇਤਨਾ ਆਸਰਾ ਹੈ, ਜੋ ਹਾਸਲੁ ਦੀਵਾਨ ਕਾ ਸਭੁ ਉਤਰੇਗਾ, ਤਲਬ ਕੋਈ ਨਾ
ਕਰੇਗਾ । ਪੁਤ੍ਰ ਧੀਆ ਸੁਖਾਲੇ ਹੋਵਨਿਗੇ, ਅਤੇ ਫਕੀਰ ਭਿਰਾਉ ਭਾਈ ਸਭ ਕੋਈ
ਵਰੁਸਾਵੈਗਾ । ਜਿਸੁ ਸਾਹਿਬ ਦੀ ਮੈਂ ਕਿਰਸਾਣੀ ਵਾਹੀ ਹੈ, ਸੋ ਮੇਰਾ ਬਹੁਤੁ ਖਸਮਾਨਾ
ਕਰਦਾ ਹੈ । ਜਿਸੁ ਦਿਨ ਦੀ ਉਸਦੇ ਨਾਲਿ ਬਣ ਆਈ ਹੈ, ਤਿਸ ਦਿਨ ਦਾ ਬਹੁਤੁ
ਖੁਸ਼ੀ ਰਹੰਦਾ ਹਾਂ । ਜੋ ਕਿਛੁ ਮੰਗਦਾ ਹਾਂ, ਸੋ ਦੇਂਦਾ ਹੈ । ਪਿਤਾ ਜੀ ! ਅਸਾਂ ਏਵਡੁ
ਸਾਹਿਬੁ ਟੋਲਿ ਲਧਾ ਹੈ । ਸਉਦਾਗਰੀ ਚਾਕਰੀ ਹਟੁ ਪਟਣੁ ਸਭੁ ਸਉਪਿ ਛਡਿਆ
ਹੈਸੁ' । ਤਬ ਕਾਲੂ ਹੈਰਾਨੁ ਹੋਇ ਗਇਆ, ਆਖਿਓਸੁ, 'ਬੇਟਾ, ਤੇਰਾ ਸਾਹਿਬੁ ਅਸਾਂ
ਡਿਠਾ ਸੁਣਿਆ ਕਿਛੁ ਨਾਹੀ' ਤਬ ਗੁਰੁ ਬਾਬੇ ਨਾਨਕ ਆਖਿਆ, 'ਪਿਤਾ ਜੀ !
ਜਿਨਾ ਮੇਰਾ ਸਾਹਿਬੁ ਡਿਠਾ ਹੈ, ਤਿਨਾ ਸਲਾਹਿਆ ਹੈ' । ਤਬ ਗੁਰੁ ਨਾਨਕ ਹਿਕੁ
ਸਬਦੁ ਉਠਾਇਆ :-

ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥

ਸੁਣਿ ਵਡਾ ਆਖੈ ਸਭ ਕੋਈ ॥ ਕੇਵਡੁ ਵਡਾ ਡੀਠਾ ਹੋਈ ॥ ਕੀਮਤਿ ਪਾਇ
ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥ ੧ ॥ ਵਡੇ ਮੇਰੇ
ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਈ ਨ ਜਾਣੈ ਤੇਰਾ ਕੇਤਾ
ਕੇਵਡੁ ਚੀਰਾ ॥ ੧ ॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ
ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰ ਹਾਈ ॥
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥ ੨ ॥ ਸਭਿ ਸਤ ਸਭਿ ਤਪ ਸਭਿ
ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ

ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ
ਵਾਲਾ ਕਿਆ ਬੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂੰ ਦੇਹਿ ਤਿਸੈ
ਕਿਆ ਚਾਰਾ ॥ ਨਾਨਕ ਸਚੁ ਸਵਾਰਣ ਹਾਰਾ ॥ ੪ ॥ ੧ ॥

ਤਬ ਫਿਰਿ ਕਾਲੁ ਕਹਿਆ, 'ਏਹ ਗਲਾਂ ਛਡਿ, ਲੋਕਾਂ ਦਾ ਮਾਰਗੁ ਪਕੁ
ਕਿਰਤਿ ਬਿਨਾ ਜੀਵਣੁ ਬੜਾ ਹੈ' । ਤਬ ਫਿਰਿ ਬਾਬਾ ਨਾਨਕੁ ਚੁਪ ਕਰਿ ਰਹਿਆ
ਕਾਲੁ ਉਠਿ ਗਇਆ, ਜਾਇ ਕਿਰਤਿ ਲਗਾ । ਆਖਿਓ ਸੁ, 'ਏਹੁ ਅਸਾਡੇ ਕੰਮ
ਕਾ ਜੋ ਗਇਆ । ਪਰੁ ਬਾਹਰੋ ਖੇਤੀ ਉਜੜੇ ਨਾਹੀ' ।

ਤਬ ਮਾਤਾ ਆਈ । ਆਇ ਕਰਿ ਲਗੀ ਉਪਦੇਸਨਿ । ਆਖਿਓਸੁ, 'ਬੇਟ
ਤੂ ਚਾਰਿ ਦਿਨਿ ਨਾਮੁ ਵਿਸਾਰਿ ਦੇਹਿ, ਅਤੈ ਉਠਿ ਖੜਾ ਹੋਹੁ । ਕਪੜੇ ਲਾਇ ਗਏ
ਕੂਚੈ ਫਿਰਿ, ਜੋ ਲੋਕਾਂ ਦਾ ਵਿਸਾਹੁ ਹੋਵੈ, ਸਭ ਕੋਈ ਆਖੈ ਜੋ ਕਾਲੂ ਦਾ ਪੁਤ੍ਰ ਚੰਦ
ਹੋਆ' । ਤਬ ਬਾਬਾ ਬੋਲਿਆ, ਸਬਦੁ—

*ਰਾਗ ਆਸਾ ਮਹਲਾ ੧ ॥

ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਰਾ ਨਾਉ ॥ ਸਾਚੇ
ਨਾਮ ਕੀ ਲਾਗੈ ਭੂਖ ॥ ਤਿਤੁ ਭੂਖੈ ਖਾਇ ਚਲੀਅਹਿ ਦੂਖ ॥ ੧ ॥ ਸੋ ਕਿਉ
ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥ ੧ ॥ ਰਹਾਉ ॥ ਸਾਚੇ
ਨਾਮ ਕੀ ਤਿਲੁ ਵਡਿਆਈ ॥ ਆਖਿ ਬਕੇ ਕੀਮਤਿ ਨਹੀ ਪਾਈ ॥ ਜੇ ਸਭਿ
ਮਿਲਿਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥ ੨ ॥ ਨਾ ਓਹੁ
ਮਰੈ ਨ ਹੋਵੈ ਸੋਗੁ ॥ ਦੇਂਦਾ ਰਹੈ ਨ ਚੁਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥
ਨਾ ਕੋ ਹੋਆ ਨਾ ਕੋ ਹੋਇ ॥ ੩ ॥ ਜੈਵਤੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ
ਦਿਨੁ ਕਰਿਕੈ ਕੀਤੀ ਰਾਤਿ ॥ ਖਸਮੁ ਬਿਸਾਰਹਿ ਤੇ ਕਮਜਾਤਿ ॥ ਨਾਨਕ
ਨਾਵੈ ਬਾਬੁ ਸਨਾਤਿ ॥ ੪ ॥ ੨ ॥

ਤਬ ਮਾਤਾ ਉਠਿ ਗਈ, ਜਾਇ ਖਬਰਿ ਕੀਤੀ ਪਰਵਾਰ ਵਿਚਿ । ਤ
ਸਾਰਾ ਪਰਵਾਰੁ, ਸਭੁ ਕੁਟੰਬੁ ਵੇਦੀਆਂ ਕਾ ਲਾਗਾ ਝੁਰਣਿ ਆਖਣ ਲਗੇ,
'ਵਡਾ ਹੈਫੁ ਹੋਆ, ਜੋ ਕਾਲੂ ਦਾ ਪੁਤ੍ਰ ਦਿਵਾਨਾ ਹੋਆ' ।

੨. ਵੈਦ.

ਤਬ ਬਾਬਾ ਨਾਨਕੁ ਮਹੀਨੇ ਤਿੰਨ ਤਾਈ ਖਾਵੈ ਪੀਵੈ ਕਿਛੁ ਨਾਹੀ । ਅੰਦਰ
ਚੁਪ ਕਰ ਪੈ ਰਿਹਾ ॥ ਸਾਰਾ ਪਰਵਾਰੁ ਵੇਦੀਆਂ ਕਾ ਓਦਰਿਆ ਸਭੇ ਲਗੇ ਆਖਿਣਿ
'ਕਾਲੂ ਤੂ ਕਿਆ ਬੈਠਾ ਹੈ', ਜਿਸਦਾ ਪੁਤ੍ਰ ਪਇਆ ਹੈ, ਤੂ ਕੋਈ ਵੈਦੁ ਸਦਿ ਲੈ

*'ਰਾਗ ਆਸਾ ਵਿਚ ਮਹਲਾ ੧' ਇਤਨੇ ਅੱਖਰ ਹਾਫਜ਼ਾਬਾਦ ਵਾ
ਉਤਾਰੇ ਵਿਚ ਹਨ ਤੇ ਵਲੈਤ ਵਾਲੀ ਵਿਚ ਨਹੀਂ ਹਨ ।

†'ਅੰਦਰ ਚੁਪ ਕਰ ਪੈ ਰਿਹਾ ਏ' ਪਦ ਹਾ:ਬਾ: ਪੋਥੀ ਦੇ ਹਨ

ਕਿਛੁ ਦਾਰੂ ਕਰਿ । ਕਿਆ ਜਾਪੇ ਕਖੇ ਦੇ ਓਲੈ ਲਖੁ ਹੈਤੇਰਾ ਪੁਤ੍ਰ ਚੰਗਾ ਹੋਵੇਗਾ । ਤਾਂ ਪੰਜੀਹੇ ਕਿਤਨੇ ਹੀ ਹੋਵਨਗੇ' । ਤਬ ਕਾਲੂ ਉਠਿ ਖੜਾ ਹੋਆ, ਜਾਇ ਕਰੁ ਵੈਦੁ ਸਦਿ ਘਿਨਿ ਆਇਆ, ਤਬਿ ਵੈਦੁ ਆਇ ਖੜਾ ਹੋਇਆ, ਤਬਿ ਗੁਰੂ ਨਾਨਕ ਦੀ ਬਾਹ ਪਕੜਿ ਲਗਾ ਨਾਟਕਾ ਦੇਖਣਿ, ਤਬ ਗੁਰੂ ਨਾਨਕ ਬਾਹੁ ਖਿੰਚਿ ਘਿਧੀ, ਪਗ ਛਿਕਿ ਕਰਿ ਉਠਿ ਬੈਠਾ ਆਖਣਿ ਲਗਾ, 'ਰੇ ਵੈਦ ! ਤੂੰ ਕਿਆ ਕਰਦਾ ਹੈ ?' ਤਬਿ ਵੈਦੁ ਕਹਿਆ, 'ਜੇ ਕਿਛੁ ਤੇਰੇ ਆਤਮੈ ਰੋਗੁ ਹੋਵੈ, ਸੇ ਵੇਖਦਾ ਹਾਂ' । ਤਬ ਬਾਬਾ ਹਸਿਆ, ਸਲੋਕੁ ਦਿਤੋਸੁ :-

✓ *ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥ ੧ ॥

†ਜਾਹਿ ਵੈਦਾ ਘਰਿ ਆਪਣੈ ਮੇਰੀ ਆਹਿ ਨਾ ਲੇਹਿ ॥ ਹਮਿ ਰਤੇ ਸਹਿ ਆਪਣੈ ਤੂ ਕਿਸੁ ਦਾਰੂ ਦੇਹਿ ॥

‡ਵੈਦਾ ਵੈਦੁ ਸੁ ਵੈਦੁ ਤੂ ਪਹਿਲਾ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥

^ਦੁਖੁ ਲਾਗੈ ਦਾਰੂ ਘਣਾ ਵੈਦੁ ਖੜੋਆ ਆਇ ॥ ਕਾਇਆ ਰੋਵੈ ਹੰਸੁ ਪੁਕਾਰੈ ਵੈਦਿ ਨ ਦਾਰੂ ਲਾਇ ॥ ਜਾਹਿ ਵੈਦਾ ਘਰਿ ਆਪਣੈ ਜਾਣੈ ਕੋਇ ਮਕੋਇ ॥ ਜਿਨਿ ਕਰਤੇ ਦੁਖੁ ਲਾਇਆ ਨਾਨਕ ਲਾਹੈ ਸੋਇ ॥ ੧ ॥ ✓

ਤਬ ਗੁਰੂ ਬਾਬੇ ਫਿਰਿ ਵੈਦ ਕੈ ਅਰਥਾਇ ਏਕੁ ਸਬਦੁ ਕੀਤਾ । ਰਾਗੁ ਮਲਾਰ ਵਿਚਿ ਸਬਦੁ ਮ: ੧ :-

ਮਲਾਰ ਮਹਲਾ ੧ ॥

ਦੁਖੁ ਵਿਛੋੜਾ ਇਕੁ ਦੁਖੁ ਭੂਖ ॥ ਇਕੁ ਦੁਖੁ ਸਕਤਵਾਰ ਜਮਦੂਤ ॥ ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥ ਵੈਦੁ ਨ ਭੋਲੇ ਦਾਰੂ ਲਾਇ ॥ ੧ ॥ ਵੈਦੁ ਨ ਭੋਲੇ ਦਾਰੂ ਲਾਇ ॥ ਦਰਦੁ ਹੋਵੈ ਦੁਖੁ ਰਹੈ ਸਰੀਰ ॥ ਐਸਾ ਦਾਰੂ ਲਗੈ ਨ ਬੀਰ ॥ ੧ ॥ ਰਹਾਉ ॥ ਖਸਮੁ ਵਿਸਾਰਿ ਕੀਏ ਰਸ ਭੋਗ ॥ ਤਾਂ ਤਨਿ ਉਠਿ ਖਲੋਏ ਰੋਗ ॥ ਮਨ ਅੰਧੇ ਕਉ ਮਿਲੈ ਸਜਾਇ ॥ ਵੈਦੁ ਨ ਭੋਲੇ ਦਾਰੂ ਲਾਇ ॥ ੨ ॥ ਚੰਦਨ ਕਾ ਫਲੁ ਚੰਦਨ ਵਾਸੁ ॥ ਮਾਣਸ ਕਾ ਫਲੁ ਘਟ ਮਹਿ ਸਾਸੁ ॥ ਸਾਸਿ ਗਇਐ ਕਾਇਆ ਢਲਿ ਪਾਇ ॥ ਤਾਕੈ ਪਾਛੈ ਕੋਇ ਨ ਖਾਇ ॥ ੩ ॥

*ਇਹ ਸਲੋਕ ਮਲਾਰ ਕੀ ਵਾਰ ਵਿਚ ਮ: ੧ ਦਾ ਹੈ ।

†ਇਹ ਗੁਰਬਾਣੀ ਨਹੀਂ ਹੈ, ਪਾਠ ਸ੍ਰੀ ਗੁਰੂ ਗ੍ਰੰਥ ਜੀ ਵਿਚ ਨਹੀਂ ਹੈ ।

‡ਇਹ ਸਲੋਕ ਮਹਲੇ ਦੂਸਰੇ ਦਾ ਹੈ । ਕਿਸੇ ਉਤਾਰੇ ਵਾਲੇ ਨੇ ਭੁਲ ਨਾਲ ਮਹਲੁ ਇਕ ਵਿਚ ਏਥੇ ਪਾਇਆ ਹੈ ।

^ਇਹ ਪਾਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ ।

ਕੰਚਨ ਕਾਇਆ ਨਿਰਮਲ ਹੰਸੁ ॥ ਜਿਸੁ ਮਹਿ ਨਾਮੁ ਨਿਰੰਜਨ ਅੰਸੁ॥ ਦੂਖ
ਰੋਗ ਸਭਿ ਗਇਆ ਗਵਾਇ॥ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥

*ਮਲਾਰ ਮਹਲਾ ੧ ॥

ਦੂਖ ਮਹੁਰਾ ਮਾਰਣ ਹਰਿ ਨਾਮੁ ॥ ਸਿਲਾ ਸੰਤੋਖ ਪੀਸਣੁ ਹਥਿ ਦਾਨੁ ॥
ਨਿਤ ਨਿਤ ਲੇਹੁ ਨ ਛੀਜੈ ਦੇਹਿ ॥ ਅੰਤਕਾਲ ਜਮੁ ਮਾਰੈ ਠੇਹ ॥ ੧ ॥ ਅੰਸਾ
ਦਾਰੂ ਖਾਹਿ ਗਵਾਰ ॥ ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥ ੧ ॥ ਰਹਾਉ ॥
ਰਾਜੁ ਮਾਲੁ ਜੋਬਨੁ ਸਭੁ ਛਾਂਵ ॥ ਰਥਿ ਫਿਰੰਦੈ ਦੀਸਹਿ ਥਾਵ ॥ ਦੇਹ ਨ
ਨਾਉ ਨ ਹੋਵੈ ਜਾਤਿ ॥ ਓਥੈ ਦਿਹੁ ਐਥੇ ਸਭ ਰਾਤਿ ॥ ੨ ॥ ਸਾਦ ਕਰ
ਸਮਧਾਂ ਤਿਸਨਾ ਘਿਉ ਤੇਲੁ ॥ ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ ਹੋਮ ਜਗ
ਅਰੁ ਪਾਠ ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣ ॥ ੩ ॥ ਤਪੁ ਕਾਗਦੁ
ਤੇਰਾ ਨਾਮੁ ਨੀਸਾਨੁ ॥ ਜਿਨਕਉ ਲਿਖਿਆ ਏਹੁ ਨਿਧਾਨੁ ॥ ਸੇ ਧਨਵੰਤ
ਦਿਸਹਿ ਘਰਿ ਜਾਇ ॥ ਨਾਨਕ ਜਨਨੀ ਧੰਨੀ ਮਾਇ ॥ ੪ ॥ ੩ ॥ ੮ ॥

ਤਬਿ ਵੈਦੁ ਡਰਿ ਹਟਿ ਖੜਾ ਹੋਆ, ਆਖਿਓਸੁ : 'ਭਾਈ ਵੇ ! ਤੁਸੀਂ ਚਿੰਤਾ
ਕਿਛੁ ਨਾ ਕਰੋ, ਏਹੁ ਪਰਿਦੁਖੁ ਭੰਜਨਹਾਰੁ ਹੈ' । ਤਬਿ ਬਾਬੈ ਸਬਦੁ ਉਠਾਇਆ ।
ਰਾਗੁ ਗਉੜੀ ਵਿਚਿ ਮਃ ੧ :-

ਕਤਕੀ ਮਾਈ ਬਾਪੁ ਕਤਕੇਰਾਕਿਦੁਬਾਵਹੁ ਹਮ ਆਏ ॥ ਅਗਨਿ ਬਿੰਬ ਜਲ
ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥ ਮੇਰੇ ਸਾਹਿਬਾ ਕਉਣੁ ਜਾਣੈ ਗਣ
ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥ ਕੇਤੇ ਰੁਖ ਬਿਰਖ ਹਮ
ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥
ਹਟਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ ਪਿਛਹੁ
ਦੇਖੈ ਤੁਝਤੇ ਕਹਾ ਛਪਾਵੈ ॥੩॥ ਤਟ ਤੀਰਥ ਹਮ ਨਵਖੰਡ ਦੇਖੈ ਹਟ ਪਟਣ
ਬਾਜਾਰਾ ॥ ਲੈਕੈ ਤਕੜੀ ਤੋਲਣਿ ਲਾਗਾ ਘਟਿ ਹੀ ਮਹਿ ਵਣਜਾਰਾ ॥ ੪ ॥
ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥ ਦਇਆ
ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥ ਜੀਅੜਾ ਅਗਨਿ
ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥ ਪ੍ਰਣਵਤਿ ਨਾਨਕੁ ਹੁਕਮੁ ਪਛਾਣੈ
ਸੁਖੁ ਹੋਵੈ ਦਿਨੁ ਰਾਤੀ ॥ ੬ ॥ ੫ ॥ ੧੭ ॥

੮. ਸੁਲਤਾਨ ਪੁਰ ਨੂੰ ਤਿਆਰੀ.

ਤਬਿ ਆਗਿਆ ਪਰਮੇਸਰ ਕੀ ਹੋਈ, ਜੋ ਗੁਰੂ ਨਾਨਕ ਬਾਹਰਿ ਆਇਆ,
ਤਾਂ ਬਾਬੇ ਨਾਨਕ ਦਾ ਬਹੁਲੋਯਾ ਜੈਰਾਮੁ ਥਾ, ਸੋ ਨਬਾਬ ਦਉਲਤ ਖਾਨ ਦਾ ਮੋਦੀ
ਸਾ, ਜੈਰਾਮ ਸੁਣਿਆਂ, ਜੋ ਨਾਨਕੁ ਹੈਰਾਨ ਰਹੰਦਾ ਹੈ, ਕੰਮੁ ਕਾਜ ਕਿਛੁ ਨਹੀਂ

*ਇਹ ਸਬਦ ਹਾ: ਬਾ: ਨੁ: ਵਿਚ ਹੈ ਪਰ ਵਲੈਤ ਵਾਲੇ ਵਿਚ ਨਹੀਂ ਹੈ ।

ਕਰਦਾ, ਤਬਿ ਓਨਿ ਕਿਤਾਬਤ ਲਿਖੀ, ਜੋ ਨਾਨਕ ਤੂੰ ਅਸਾਂ ਜੋਗੁ ਮਿਲੁ। ਤਬਿ ਇਹ ਕਿਤਾਬਤ ਗੁਰੂ ਨਾਨਕ ਪੜੀ ਤਾਂ ਆਖਿਓ ਸੁ, 'ਹੋਵੈ ਤਾ ਜੈਰਾਮ ਜੋਗ ਮਿਲਹਾਂ'। ਤਬਿ ਘਰਿ ਦਿਆਂ ਆਦਮੀਆਂ ਆਖਿਆ, 'ਜੋ ਇਹੁ ਜਾਵੈ ਤਾ ਭਲਾ ਹੋਵੈ, ਮਤੁ ਇਸਦਾ ਮਨੁ ਉਹਾ ਟਿਕੈ'। ਤਬਿ ਗੁਰੂ ਨਾਨਕ ਸੁਲਤਾਨ ਪੁਰ ਕਉ ਲਗਾ ਪਹੁੰਚਣ। ਤਬਿ ਬਾਬਾ ਜੀ ਉਠਿ ਚਲਿਆ, ਤਬਿ ਬਾਬੇ ਦੀ ਇਸਤੀ ਲਗੀ ਬੈਰਾਗੁ ਕਰਣੈ। ਆਖਿਓ ਸੁ, 'ਜੀ ਤੂੰ ਅਸਾ ਜੋਗੁ ਅਗੈ ਨਾਹਿ ਸੀ ਮੁਹਿ ਲਾਇੰਦਾ, ਪਰਦੇਸਿ ਗਇਆ ਕਿਉਂ ਕਰਿ ਆਵਹਿੰਗਾ'। ਤਬਿ ਬਾਬੇ ਆਖਿਆ, 'ਭੋਲੀਏ ! ਅਸੀ ਇਥੇ ਕਿਆ ਕਰਦੇ ਆਹੇ ? ਅਰੁ ਓਥੈ ਕਿਆ ਕਰਹਗੇ ? ਅਸੀ ਤੁਸਾਡੇ ਕਿਤੇ ਕੰਮਿ ਨਾਹੀ'। ਤਬਿ ਓਨਿ ਫਿਰਿ ਬੇਨਤੀ ਕੀਤੀਆਸੁ, 'ਜੋ ਜੀ ਤੁਸੀ ਘਰਿ ਬੈਠੇ ਹੋਏ ਆਹੇ, ਤਾ ਮੇਰੇ ਭਾਣੇ ਸਾਰੇ ਜਹਾਨ ਦੀ ਪਤਿਸਾਹੀ ਹੋਂਦੀ ਆਹੀ, ਜੀ ਏਹੁ ਸੰਸਾਰੁ ਮੇਰੇ ਕਿਤੇ ਕਾਂਮਿ ਨਾਹੀ'। ਤਬਿ ਗੁਰੂ ਮਿਹਰਵਾਨੁ ਹੋਆ। ਆਖਿਓ ਸੁ, 'ਤੂੰ ਚਿੰਤਾ ਕਿਛੁ ਨਾ ਕਰ। ਦਿਨੁ ਦਿਨੁ ਤੇਰੀ ਪਤਿਸਾਹੀ ਹੋਵੇਗੀ'। ਤਬਿ ਓਨਿ ਕਹਿਆ, 'ਜੀ ਮੈ ਪਿਛੈ ਰਹਦੀ ਨਾਹੀ, ਮੈਨੂੰ ਨਾਲੈ ਲੇ ਚਲੁ'। ਤਬਿ ਬਾਬੇ ਆਖਿਆ, 'ਪਰਮੇਸਰ ਕੀਏ ! ਹੁਣ ਤਾਂ* ਮੈ ਜਾਂਦਾ ਹਾਂ, ਜੇ ਮੇਰੇ ਰੁਜਗਾਰ ਦੀ ਕਾਈ ਬਣਸੀ ਤਾ ਮੈ ਸਦਾਇ ਲੈਸਾਂ। ਤੂੰ ਆਗਿਆ ਮੰਨਿ ਲੈ'। ਤਬਿ ਓਹੁ ਚੁਪ ਕਰਿ ਰਹੀ। ਤਬਿ ਗੁਰੂ ਨਾਨਕ ਭਾਈਆ ਬੰਧਾਂ ਪਾਸੁ ਬਿਦਾ ਕੀਤਾ ਸੁਲਤਾਨਪੁਰ ਕਉ ਚਲਿਆ। ਬੋਲਹੁ ਵਾਹਿਗੁਰੂ।

੯. ਮੋਦੀਖਾਨਾ ਸੰਭਾਲਿਆ।

ਜਾ ਭਾਣਾ ਤਾਂ‡ ਸੁਲਤਾਨਪੁਰ ਕਉ ਗਇਆ। ਤਬ ਜੈਰਾਮ ਨੂੰ ਮਿਲਿਆ, ਜੈਰਾਮ ਬਹੁਤੁ ਖੁਸ਼ੀ ਹੋਆ। ਆਖਿਓ ਸੁ, 'ਭਾਈ ਵੈ ! ਨਾਨਕ ਚੰਗਾ ਭਲਾ ਹੈ'। ਤਬਿ ਜੈਰਾਮ ਦਰਬਾਰਿ ਗਇਆ, ਜਾਇ ਕਰ ਦਉਲਤਖਾਨ ਜੋਗ ਅਰਜੁ ਕੀਤੋਸੁ, ਆਖਿਓ ਸੁ, 'ਨਬਾਬੁ ਸਲਾਮਤ ! ਮੇਰਾ ਇਕੁ ਸਾਲਾ ਪਿਛੋਂ ਆਇਆ ਹੈ^A, ਨਬਾਬ ਜੋਗੁ ਮਿਲਿਆ ਵਾਂਹਦਾ ਹੈ'। ਤਬਿ ਦਉਲਤਖਾਨ ਕਹਿਆ, 'ਜਾਇ ਘਿੰ ਨਿ ਆਣੁ'। ਤਬਿ ਜੈਰਾਮ ਆਇ ਕਰਿ ਗੁਰੂ ਨਾਨਕ ਜੋਗੁ ਘਿੰ ਨਿ ਲੇ ਗਇਆ। ਕਿਛੁ ਪੇਸ ਕਸੀ ਆਗੈ ਰਖਿ ਕਰਿ ਮਿਲਿਆ। ਖਾਨੁ ਬਹੁਤੁ ਖੁਸ਼ੀ ਹੋਇਆ, ਖਾਨ ਕਹਿਆ, 'ਇਸਕਾ ਨਾਉ ਕਿਆ ਹੈ ?' ਤਬਿ ਜੈਰਾਮ ਅਰਜ ਕੀਤੀ, 'ਜੀ ਇਸਕਾ ਨਾਉ ਨਾਨਕ ਹੈ'। ਤਬਿ ਖਾਨ ਕਹਿਆ, 'ਏਹ ਭਲਾ ਦਿਆਨਤਦਾਰੁ ਨਦਰਿ ਆਵਦਾ ਹੈ, ਮੇਰਾ ਕੰਮੁ ਇਸਕੈ ਹਵਾਲੇ ਕਰਹੁ'। ਤਬਿ ਗੁਰੂ ਨਾਨਕ ਖੁਸ਼ੀ ਹੋਇ ਕਰ ਮੁਸਕਾਇਆ,

*'ਏ ਹੁਣ ਤਾਂ' ਹਾ:ਬਾ: ਨੁਸਖੇ ਦੇ ਅੱਖਰ ਹਨ। †ਕੀਤਾ—ਦੀ ਥਾਂ ਪਾਠਾਂਤ੍ਰ—ਹੋਇਆ—ਬੀ ਹੈ। ‡'ਭਾਣਾ ਤਾਂ' ਏ ਅਖਰ ਹਾ:ਬਾ: ਨੁਸਖੇ ਦੇ ਹਨ।
^Aਏਥੇ ਹਾ:ਬਾ: ਨੁਸਖੇ ਵਿਚ ਪਾਠ ਹੈ—'ਬਹੁਤ ਖੂਬ ਪੜ੍ਹਿਆ ਹੈ'।

ਖਾਨਿ ਸਿਰੋਪਾਉ ਦਿੱਤਾ । ਤਬਿ ਗੁਰੂ ਨਾਨਕ ਤੈ ਜੈਰਾਮ ਘਰਿ ਆਏ । ਲਗੇ ਕੰਮ ਕਰਣਿ । ਐਸਾ ਕੰਮ ਕਰਨਿ, ਜੋ ਸਭ ਕੋਈ ਖੁਸੀ ਹੋਵੈ, ਸਭ ਲੋਕ ਆਖਨਿ ਜੋ 'ਵਾਹੁ ਵਾਹੁ ਕੋਈ ਭਲਾ ਹੈ' । ਸਭ ਕੋ ਖਾਨ ਆਗੈ ਸੁਪਾਰਸ ਕਰੇ । ਖਾਨੁ ਬਹੁਤੁ ਖੁਸੀ ਹੋਆ । ਅਰੁ ਜੋ ਕਿਛੁ ਅਲੂਫਾ* ਗੁਰੂ ਨਾਨਕ ਜੋਗੁ ਮਿਲੇ, ਖਾਵੈ, ਸੋ ਖਾਵੈ, ਹੋਰੁ ਪਰਮੇਸਰ ਕੇ ਅਰਥਿ ਦੇਵੈ । ਅਤੇ ਨਿਤਾਪ੍ਰਤਿ ਰਾਤਿ ਕਉ ਕੀਰਤਨੁ ਹੋਵੈ । ਪਿਛੋਂ ਮਰਦਾਨਾ ਡੂਮੁ ਆਇਆ । ਤਲਵੰਡੀਓਂ ਆਇ ਬਾਬੇ ਨਾਲਿ ਟਿਕਿਆ । ਅਰੁ ਜੋ ਹੋਰੁ ਪਿਛੋਂ ਆਵਨਿ, ਤਿਨਾ ਜੋਗੁ ਖਾਨ ਤਾਈ ਮਿਲਾਇ ਕਰ ਅਲੂਫਾ ਕਰਾਇ ਦੇਵੈ, ਸਭਿ ਰੋਟੀਆਂ ਖਾਵਨਿ । ਗੁਰੂ ਨਾਨਕ ਕੈ ਪਸਾਦਿ ਸਭਿ ਖੁਸੀ ਹੋਏ । ਅਰੁ ਜਾਂ ਬਾਬੈ ਦੀ ਰਸੋਈ ਹੋਵੈ, ਤਾ ਸਭ ਆਇ ਬਹਿਨਿ ਅਤੇ ਰਾਤਿ ਨੂੰ ਨਿਤਾਪ੍ਰਤਿ ਕੀਰਤਨੁ ਹੋਵੇ । ਅਰੁ ਜਿਥੈ ਪਹਰੁ ਰਾਤਿ ਰਹੈ ਤਿਥੈ ਬਾਬਾ ਦਰੀਆਇ ਜਾਵੇ ਇਸ-ਨਾਨੁ ਕਰਣਿ । ਅਰੁ ਜਾਂ ਪੁਭਾਤਿ ਹੋਵੈ, ਤਾ ਕਪੜੇ ਲਾਇਕੈ ਤਿਲਕੁ ਚੜਾਇ ਕਰਿ ਦਰਬਾਰਿ ਦਫਤਰ ਮਨਾ ਘਿੰਨਿ ਲਿਖਣ ਬਹੈ ।

੧੦. ਵੇਈਂ ਪ੍ਰਵੇਸ਼.

ਇਕਿ ਦਿਨਿ ਆਗਿਆ ਪਰਮੇਸਰ ਕੀ ਹੋਈ, ਜੋ ਨਿਤਾਪ੍ਰਤਿ ਦਰੀਆਉ ਵੈਦਾ ਆਹਾ, ਸੁ ਇਕਿ ਦਿਨਿ ਇਕੁ ਖਿਜਮਤਿਦਾਰੁ ਲੈਕਰਿ ਗਇਆ, ਕਪੜੇ ਲਾਹਿ ਖਿਜਮਤਿਦਾਰ ਕੇ ਹਵਾਲੈ ਕੀਤੇ, ਆਪਿ ਨਾਵਣਿ ਪਇਆ । ਜਿਉਂ ਪਇਆ ਤਿਉਂ ਆਗਿਆ ਪਰਮੇਸਰ ਕੀ ਨਾਲਿ, ਸੇਵਕ ਲੈ ਗਏ ਦਰਗਾਹ ਪਰਮੇਸਰ ਕੀ ਸੇਵਕਾਂ ਜਾਇ ਅਰਜ਼ ਕੀਤੀ 'ਜੀ ਨਾਨਕ ਹਾਜਰੁ ਹੈ' । ਤਬਿ ਸਚੀ ਦਰਗਾਹੁ ਦਰਸਣੁ ਹੋਆ, ਸਾਹਿਬੁ ਮਿਹਰਵਾਨੁ ਹੋਆ । ਤਬਿ ਓਹੁ ਖਿਜਮਤਦਾਰੁ ਕਪੜਿਆਂ ਉਤੇ ਖੜਾ ਆਹਾ, ਸੋ ਖੜਾ ਖੜਾ ਹੁਟਿ ਗਇਆ । ਓਨਿ ਆਖਿਆ, ਜੋ 'ਨਾਨਕੁ ਦਰੀਆਇ ਵਿਚ ਪਇਆ ਆਹਾ ਸੋ ਨਿਕਲਿਓ ਨਾਹੀ' । ਓਸਿ ਆਇ ਖਾਨ ਪਾਸਿ ਅਰਜ਼ ਕੀਤੋਸੁ, 'ਖਾਨ ਸਲਾਮਤਿ! ਨਾਨਕੁ ਦਰੀਆਉ ਵਿਚਿ ਪਇਆ ਆਹਾ ਸੋ ਨਿਕਲਿਓ ਨਾਹੀ' । ਤਬਿ ਖਾਨੁ ਅਸਵਾਰੁ ਹੋਇਆ, ਬਾਹਰਿ ਆਇਆ । ਦਰੀਆਉ ਉਪਰਿ ਆਇਆ, ਮਲਾਹ ਬੁਲਾਏ, ਅਰੁ ਜਾਲਬੰਧਿ ਪਵਾਏ । ਤਬਿ ਮਲਾਹ ਸੋਧਿ ਥਕੈ ਪਰੁ ਲਧੋ ਨਾਹੀਂ । ਤਬਿ ਖਾਨੁ ਬਹੁਤੁ ਦਲਗੀਰੁ ਹੋਆ । ਫਿਰਿ ਅਸਵਾਰੁ ਹੋਆ ਆਖਿਓਸੁ, 'ਨਾਨਕੁ ਭਲਾ ਵਜੀਰੁ ਬਾ' । ਖਾਨੁ ਘਰਿ ਆਇਆ ।

ਆਗਿਆ ਪਰਮੇਸਰ ਕੀ ਹੋਈ, ਜੋ ਨਾਨਕੁ ਭਗਤੁ ਹਾਜਰੁ ਹੋਆ, ੩

*ਤਨਖਾਹ ਤੋਂ ਵੱਖਰੀ ਜੋ ਰਸਦ ਖਾਣੇ ਲਈ ਮਿਲੇ ਸੋ ਅਲੂਫਾ ।

† 'ਦਰਬਾਰਿ ਦਫਤਰ ਮਨਾਘਿੰਨ' ਦੀ ਥਾਂ ਹਾ:ਬਾ: ਨੁਸਖੇ ਵਿਚ ਪਾਠ 'ਦਰਬਾਰ ਫਰਮਾਣ ਲੇਕਰ' ।

ਅੰਮ੍ਰਿਤ ਦਾ ਕਟੋਰਾ ਭਰਿ ਕਰਿ ਆਗਿਆ ਨਾਲਿ ਮਿਲਿਆ। ਹੁਕਮੁ ਹੋਆ,
 'ਨਾਨਕ ! ਇਹੁ ਅੰਮ੍ਰਿਤੁ ਮੇਰੇ ਨਾਮ ਕਾ ਪਿਆਲਾ ਹੈ, ਤੂ ਪੀਉ'। ਤਬਿ ਗੁਰੂ ਨਾਨਕ
 ਤਸਲੀਮ ਕੀਤੀ, ਪਿਆਲਾ ਪੀਤਾ, ਸਾਹਿਬੁ ਮਿਹਰਵਾਨੁ ਹੋਆ, 'ਨਾਨਕੁ ਮੈਂ ਤੇਰੇ
 ਨਾਲਿ ਹਾਂ। ਮੈਂ ਤੇਰੇ ਤਾਈਂ ਨਿਹਾਲੁ ਕੀਆ ਹੈ, ਅਰੁ ਜੋ ਤੇਰਾ ਨਾਉ ਲੇਵੈਗਾ ਸੋ
 ਸਭ ਮੈ ਨਿਹਾਲੁ ਕੀਤੇ ਹੈਨਿ। ਤੂ ਜਾਇ ਕਰਿ ਮੇਰਾ ਨਾਮੁ ਜਪਿ, ਅਰੁ ਲੋਕਾ ਥੀਂ
 ਭੀ ਜਪਾਇ। ਅਰੁ ਸੰਸਾਰ ਥੀਂ ਨਿਰਲੇਪੁ ਰਹੁ, ਨਾਮੁ, ਦਾਨੁ, ਇਸਨਾਨੁ, ਸੇਵਾ,
 ਸਿਮਰਨ ਵਿਚਿ ਰਹੁ। ਮੈਂ ਤੇਰੇ ਤਾਈਂ ਆਪਣਾ ਨਾਮੁ ਦੀਆ ਹੈ। ਤੂ ਏਹਾ ਕਿਰਤਿ
 ਕਰਿ'। ਤਬਿ ਗੁਰੂ ਨਾਨਕ ਸਲਾਮ ਕੀਤਾ, ਖੜਾ ਹੋਆ, ਤਬਿ ਹੁਕਮੁ ਆਇਆ,
 ਆਗਿਆ ਹੋਈ, 'ਨਾਨਕ ਮੇਰੇ ਨਾਮ ਦੀ ਵਡਿਆਈ ਕੈਸੀ ਹੈ ? ਕਹੁ'। ਤਬ
 ਬਾਬਾ ਬੋਲਿਆ, ਧੁਨਿ ਅਨਹਦੁ ਉਠੀ :-

ਸਿਰੀ ਰਾਗੁ ਮਹਲਾ ੧ ॥

ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ
 ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ
 ਕੇਵਡੁ ਆਖਾ ਨਾਉ ॥ ੧ ॥ ਸਾਚਾ ਨਿਰੰਕਾਰੁ ਨਿਜ ਬਾਇ ॥ ਸੁਣਿ ਸੁਣਿ
 ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥ ੧ ॥ ਰਹਾਉ ॥ ਕੁਸਾ ਕਟੀਆ
 ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ
 ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥ ੨ ॥
 ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਉ
 ਨਾ ਕਿਛੁ ਪੀਆ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ
 ਨਾਉ ॥ ੩ ॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ
 ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ
 ਹਉ ਕੇਵਡੁ ਆਖਾ ਨਾਉ ॥ ੪ ॥ ੨ ॥

ਤਬਿ ਫਿਰਿ ਅਵਾਜੁ ਹੋਆ, 'ਨਾਨਕ ਮੇਰਾ ਹੁਕਮੁ ਤੇਰੀ ਨਦਰੀ ਆਇਆ
 ਹੈ ਤੂੰ ਮੇਰੇ ਹੁਕਮ ਕੀ ਸਿਫਤਿ ਕਰੁ। ਜੋ ਕਿਸੀ ਕਿਆ ਕਿਆ ਹੋਆ ਹੈ, ਅਤੇ ਮੇਰੇ
 ਦਰਿ ਵਿਚਿ ਕਿਆ ਕਿਆ ਸੁਣਿਆ ਬਜੰਤੁ ਗਾਵਨ ਹਾਰੇ'। ਤਬਿ ਬਾਬਾ ਬੋਲਿਆ -
 ਧੁਨਿ ਉਠੀ :- ਰਾਗੁ ਆਸਾ ਜਪੁ ਮਃ ੧ ॥ ਸਲੋਕ ॥*

*ਹਾਫ਼ਜ਼ਾਬਾਦ ਵਾਲੇ ਨੁਸਖੇ ਦੇ ਉਤਾਰੇ ਵਿਚ 'ਜੋ ਕਿਸੀ...ਤੋਂ...ਸਲੋਕ' ਦੀ
 ਥਾਂ ਪਾਠ ਇਹ ਹੈ :- 'ਅਜੀ ਜੀਉ ਕਾ ਆਖਿਆ ਹੋਆ ਕਿਆ ਹੈ ਅਤੇ ਮੇਰੀ ਨਦਰ
 ਵਿਚਿ ਕਿਆ ਆਖਿਆ ਸੁਣਿਆ ਜਾਵੇ ? ਅਤੇ ਜੰਤ ਤੇਰੇ ਹੁਕਮ ਨਾਲ ਗਾਵਣ ਹਾਰ
 ਹੈ'। ਤਬ ਬਾਬਾ ਬੋਲਿਆ ਰਾਗ ਆਸਾ ਵਿਚ ਜਪੁ ਕੀਤਾ; ਮਹਲਾ ੧ ਸਲੋਕ :-

ਆਦਿ ਸਚੁ ਜੁਗਾਦਿ ਸਚੁ ॥ ਹੈਭੀ ਸਚੁ ਨਾਨਕ ਹੋਸੀ ਭੀ ਸਚੁ ॥ ੧ ॥*
ਜਪੁ ਸੰਪੂਰਣੁ ਕੀਤਾ ॥

ਤਬ ਫਿਰਿ ਆਗਿਆ ਆਈ, ਹੁਕਮੁ ਹੋਆ 'ਨਾਨਕ ਜਿਸੁ ਉਪਰਿ ਤੇਰੀ ਨਦਰਿ, ਤਿਸੁ ਉਪਰਿ ਮੇਰੀ ਨਦਰਿ ਜਿਸੁ ਉਪਰਿ ਤੇਰਾ ਕਰਮੁ, ਤਿਸੁ ਉਪਰਿ ਮੇਰਾ ਕਰਮੁ । ਮੇਰਾ ਨਾਉ ਪਾਰਬਹਮੁ ਪਰਮੇਸਰੁ, ਅਰੁ ਤੇਰਾ ਨਾਉ ਗੁਰੂ ਪਰਮੇਸਰੁ' । ਤਬ ਗੁਰੂ ਨਾਨਕ ਪੈਰੀ ਪਇਆ ਸਿਰਪਾਉ ਦਰਗਾਹੋਂ ਬਾਬੇ ਨੂੰ ਮਿਲਿਆ ਸਬਦੁ ਧੁਨਿ ਉਠੀ ਰਾਗੁ ਧਨਾਸਰੀ ਹੋਆ ਮਹਲਾ ੧੩ ਆਰਤੀ :-

ਗਗਨ ਮੈ ਥਾਲੁ ਰਵਿਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
ਧੂਧੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥ ੧ ॥
ਕੈਸੀ ਆਰਤੀ ਹੋਇ ਭਵਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ
ਭੇਰੀ ॥ ੧ ॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ
ਏਕ ਤੋਹੀ ॥ ਸਹਸ ਪਦ ਬਿਮ ਤਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ
ਇਵ ਚਲਤ ਮੋਹੀ ॥ ੨ ॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸਕੈ ਚਾਨਣਿ
ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ
ਸੁ ਆਰਤੀ ਹੋਇ ॥ ੩ ॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨ-
ਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰੰਗ ਕਉ
ਹੋਇ ਜਾਤੇ ਤੇਰੈ ਨਾਮਿ ਵਾਸਾ ॥ ੪ ॥ ੧ ॥ ੧ ॥ ੧ ॥ ੬ ॥

ਤਬ ਆਗਿਆ ਉਨਾਂ ਸੇਵਕਾਂ ਨੋ ਹੋਈ, ਜੋ 'ਨਾਨਕ ਕਉ ਉਸੀ ਘਾਟਿ ਪਹੁਚਾਇ ਆਵਹੁ' । ਤਬ ਗੁਰੂ ਨਾਨਕ ਕੇ ਤਾਈਂ ਤੀਸਰੇ ਦਿਨਿ ਉਸੀ ਘਾਟਿ ਆਣਿ ਨਿਕਾਲਿਆ । ਦਰੀਆਉ ਵਿਚੁ ਨਿਕਲਿਆ ਤਬ ਲੋਕਾਂ ਡਿਠਾ । ਲੋਕਾਂ ਕਹਿਆ, 'ਯਾਰੋ, ਇਹੁ ਤਾਂ ਦਰੀਆਇ ਵਿਚਿ ਪਇਆ ਆਹਾ, ਏਹੁ ਕਿਥੁ ਪੈਦਾ ਹੋਆ ?' ਤਬ ਗੁਰੂ ਨਾਨਕੁ ਡੇਰੈ ਆਇ ਕਰਿ ਵੜਿਆ । ਡੇਰਾ ਸਭੁ ਲੁਟਾਇ ਦੂਰਿ ਕੀਤੋਸੁ । ਲੋਕੁ ਬਹੁਤੁ ਜੁੜਿ ਗਏ, ਖਾਨੁ ਭੀ ਆਇ ਗਇਆ, ਆਖਿਓਸੁ, 'ਨਾਨਕ ਤੇਰੇ ਤਾਈਂ ਕਿਆ ਹੋਆ ਹੈ' । ਤਬ ਲੋਕਾ ਕਹਿਆ, 'ਜੀ ਏਹੁ ਦਰੀਆਉ ਵਿਚਿ ਪਇਆ

*ਇਸ ਤੋਂ ਅਗੇ ਹਾਫਜ਼ਾਬਾਦ ਵਾਲੀ ਪੋਥੀ ਵਿਚ—'ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖਵਾਰ ॥ ਚੁਪੈ ਚੁਪਿ ਨ ਹੋਵਈ ਜੇ ਲਾਇ ਰਹਾ ਲਿਵਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ ੧ ॥' ਪਾਠ ਜ਼ਿਆਦਾ ਹੈ ।

†'ਦਰਗਾਹੋਂ ਬਾਬੇ ਨੂੰ' ਹਾਫਜ਼ਾਬਾਦ ਵਾਲੀ ਪੋਥੀ ਦਾ ਪਾਠ ਹੈ ।

‡'ਮਹਲਾ ੧' ਹਾ:ਬਾ: ਵਾਲੇ ਨੁਸਖੇ ਵਿਚੋਂ ਹੈ ।

ਆਹਾ, ਦਰੀਆਉ ਵਿਚੋ ਚੋਟਿ ਖਾਧੀ'। ਤਬਿ ਖਾਨ ਕਹਿਆ, 'ਯਾਰੋ ਵਡਾ ਹੈਫੁ ਹੋਆ'। ਖਾਨੁ ਦਲਗੀਰ ਹੋਇ ਕਰਿ ਉਠਿ ਗਇਆ। ਤਬਿ ਗੁਰੂ ਨਾਨਕ ਕੇ ਤੇੜਿ ਇਕਾ ਲੰਗੋਟੀ ਰਹੀ; ਹੋਰੁ ਰਖਿਓਸੁ ਕਿਛੁ ਨਾਹੀ। ਫਕੀਰਾਂ ਨਾਲਿ ਜਾਇ ਬੈਠਾ। ਨਾਲੇ ਮਰਦਾਨਾ ਡੂਮੁ ਜਾਇ ਬੈਠਾ।

੧੧. ਕਾਜੀ ਚਰਚਾ, ਨਿਮਾਜ, ਮੋਦੀ ਦੀ ਕਾਰ ਤਿਆਗੀ.

ਤਬਿ ਗੁਰੂ ਨਾਨਕ ਚੁਪ ਕਰਿ ਰਹਿਆ।

ਤਬਿ ਇਕੁ ਦਿਨ ਗੁਜਰ ਗਇਆ। ਤਬਿ ਅਗਲੈ ਦਿਨਿ ਬਕਿ* ਖਲਾ ਹੋਇਆ, ਜੋ 'ਨਾ ਕੋਈ ਹਿੰਦੂ ਹੈ, ਨਾ ਕੋ ਮੁਸਲਮਾਨੁ ਹੈ'। ਜਬ ਬੋਲੈ, ਤਾਂ ਇਹੋ ਅਵਾਜ ਕਰੈ†। ਤਬਿ ਲੋਕਾ ਜਾਇ ਕਰਿ ਖਾਨ ਜੋਗੁ ਕਹਿਆ, 'ਜੋ ਬਾਬਾ ਨਾਨਕੁ ਆਖਦਾ ਹੈ, ਜੋ ਨਾ ਕੋ ਹਿੰਦੂ ਹੈ, ਨਾ ਕੋ ਮੁਸਲਮਾਨੁ ਹੈ'। ਤਬਿ ਖਾਨ ਕਹਿਆ, 'ਇਸਕੇ ਖਿਆਲ ਨਾਹੀ ਪਉਣਾ, ਇਹੁ ਫਕੀਰੁ ਹੈ'। ਤਬਿ ਇਕੁ ਨੇੜੈ ਕਾਜੀ ਬੈਠਾ ਥਾ, ਉਠਿ ਕਾਜੀ ਕਹਿਆ, 'ਖਾਨ ਜੀ! ਅਜਬੁ ਹੈ, ਕਿਉਂ ਜੋ ਆਖਿਦਾ ਹੈ?—ਨਾ ਕੋ ਹਿੰਦੂ ਹੈ, ਨਾ ਕੋ ਮੁਸਲਮਾਨੁ ਹੈ—'। ਤਬਿ ਖਾਨਿ ਕਹਿਆ ਆਦਮੀ ਤਾਈ, ਜੋ 'ਬੁਲਾਇ ਆਣਿ'। ਤਬ ਆਦਮੀ ਆਇਕੇ ਕਹਿਣ ਲਗੇ‡, 'ਨਾਨਕ! ਤੇਰੇ ਤਾਈ ਖਾਨੁ ਬੁਲਾਇੰਦਾ ਹੈ'। ਤਬਿ ਗੁਰੂ ਨਾਨਕ ਕਹਿਆ, 'ਮੈ ਤੇਰੇ ਖਾਨ ਦੀ ਕਿਆ ਪਰਵਾਹਿ ਪੜੀ ਹੈ?' ਤਬਿ ਲੋਕਾਂ ਕਹਿਆ, 'ਇਹੁ ਕਮਲਾ ਦਿਵਾਨਾ ਹੋਆ ਹੈ'। ਤਬਿ ਗੁਰੂ ਨਾਨਕ ਕਹਿਆ, 'ਮਰਦਾਨਿਆ! ਰਬਾਬੁ ਵਜਾਇ'। ਤਾਂ ਮਰਦਾਨੈ ਰਬਾਬੁ ਵਜਾਇਆ; ਰਾਗੁ ਮਾਰੂ ਕੀਤਾ, ਬਾਬੈ ਸਬਦ ਉਠਾਇਆ:—

ਮਾਰੂ ਮਹਲਾ ੧ ॥

ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ
ਵੇਚਾਰਾ ॥ ਭਇਆ ਦਿਵਾਨਾ ਸਾਹਕਾ ਨਾਨਕੁ ਬਉਰਾਨਾ ॥ ਹਉ ਹਰਿ
ਬਿਨੁ ਅਵਰੁ ਨ ਜਾਨਾ ॥ ੧ ॥ ਰਹਾਉ ॥ ਤਉ ਦੇਵਾਨਾ ਜਾਣੀਐ ਜਾ ਭੈ
ਦੇਵਾਨਾ ਹੋਇ ॥ ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥੨॥
ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ ਪਛਾਣੈ ਖਸਮ
ਕਾ ਦੂਜੀ ਅਵਰ ਸਿਆਣਪ ਕਾਇ ॥ ੩ ॥ ਤਉ ਦੇਵਾਨਾ ਜਾਣੀਐ ਜਾ
ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥੪॥੧॥

ਤਬਿ ਫਿਰਿ ਬਾਬਾ ਚੁਪ ਕਰਿ ਰਹਿਆ। ਜਾ ਕੁਛੁ ਬੋਲੈ ਤਾਂ ਏਹੀ ਵਚਨ

*'ਬਕਨਾ' ਦੇ ਪੁਰਾਤਨ ਪੰਜਾਬੀ ਵਿਚ ਕੇਵਲ 'ਬੋਲਣਾ' ਅਰਥ ਹੁੰਦੇ ਸਨ।

†'ਜਬ...ਤੋਂ...ਕਰੇ' ਤਕ ਦਾ ਪਾਠ ਹਾਫਜ਼ਾਬਾਦੀ ਉਤਾਰੇ ਵਿਚੋਂ ਹੈ।

‡'ਤਬ ਆਦਮੀ ਆਇਕੇ ਕਹਿਣ ਲਗੇ' ਪਾਠ ਹਾ:ਬਾ: ਨੁਸਖੇ ਦਾ ਹੈ।

ਕਹੈ, ਜੋ 'ਨਾ ਕੋ ਹਿੰਦੂ ਹੈ, ਨਾ ਕੋ ਮੁਸਲਮਾਨੁ ਹੈ' । ਤਬਿ ਕਾਜੀ ਕਹਿਆ, 'ਖਾਨ ਜੀ ਇਹੁ ਭਾਲਾ ਹੈ, ਜੋ ਕਹੰਦਾ ਹੈ—ਨਾ ਕੋ ਹਿੰਦੂ ਹੈ, ਨਾ ਕੋ ਮੁਸਲਮਾਨੁ ਹੈ—' । ਤਬਿ ਖਾਨਿ ਕਹਿਆ, 'ਜਾਇ ਕਰਿ ਨਾਨਕ ਫਕੀਰ ਤਾਂਈ* ਲੈ ਆਵਹੁ' । ਤਾਂ ਪਿਆਦੇ ਗਏ । ਓਨਿ ਕਹਿਆ, 'ਜੀ ਖਾਨੁ ਬੁਲਾਇੰਦਾ ਹੈ । ਖਾਨੁ ਕਹੰਦਾ ਹੈ,—ਅਜ ਬਰਾ ਖੁਦਾਇਕੇ ਤਾਂਈ ਦੀਦਾਰੁ ਦੇਹਿ । ਮੈਂ ਤੇਰੇ ਦੀਦਾਰ ਨੂੰ ਚਾਹਿੰਦਾ ਹਾਂ—' । ਤਬਿ ਗੁਰੂ ਨਾਨਕੁ ਉਠਿ ਚਲਿਆ, ਆਖਿਓਸੁ, 'ਅਬਿ ਮੇਰੇ ਸਾਹਿਬ ਕਾ ਸੱਦਾ ਆਇਆ ਹੈ, ਮੈਂ ਜਾਵਾਂਗਾ' । ਤਬਿ ਮੁਤਕਾ ਗਲਿ ਵਿਚ ਪਾਇ ਗਇਆ, ਆਇ ਕਰੜ, ਖਾਨ ਜੋਗੁ ਮਿਲਿਆ । ਤਬਿ ਖਾਨਿ ਕਹਿਆ, 'ਨਾਨਕ ! ਦੋਸਤੀ ਖੁਦਾਇ ਕੀ, ਗਲੋਂ ਮੁਤਕਾ ਲਾਹਿ, ਕਮਰ ਬੰਧੁ ਤੂ ਭਲਾ ਫਕੀਰ ਹੈਂ !' । ਤਬਿ ਗੁਰੂ ਨਾਨਕ ਗਲੋਂ ਮੁਤਕਾ ਲਾਹਿਆ, ਕਮਰ ਬੰਧੀ । ਤਬਿ ਖਾਨਿ ਕਹਿਆ, 'ਨਾਨਕ ਮੇਰੀ ਕੰਮਖਤੀ ਹੈ, ਜੋ ਤੁਹਿ ਜੇਹਾ ਵਜੀਰੁ ਫਕੀਰੁ ਹੋਵੈ' । ਤਬਿ ਖਾਨਿ ਗੁਰੂ ਨਾਨਕ ਕਉ ਆਪਣੇ ਪਾਸਿ ਬਹਾਲਿਆ, ਅਰੁ ਕਹਿਓਸੁ, 'ਰੇ ਕਾਜੀ ! ਕਾਈ ਬਾਤ ਪੁਛਤਾ ਹੈ ਤਾਂ ਪੁਛ, ਨਾਹੀਂ ਤਾਂ ਏਹੁ ਬਹੁੜਿ ਸੁਖਨੁ ਕਰੇਗਾ ਨਾਹੀ' । ਤਬਿ ਕਾਜੀ ਦਲਗੀਰੁ ਹੋਇ ਕਰਿ ਹਸਿਆ । ਤਬ ਕਾਜੀ ਕਹਿਆ, 'ਨਾਨਕ ! ਤੂ ਜੋ ਕਹੰਦਾ ਹੈ,—ਨਾ ਕੋ ਹਿੰਦੂ ਹੈ, ਨਾ ਕੋ ਮੁਸਲਮਾਨੁ ਹੈ—' ਸੋ ਤੈਂ ਕਿਆ ਪਾਇਆ ਹੈ?' ਤਬਿ ਬਾਬੈ ਨਾਨਕ ਕਹਿਆ ਸਲੋਕ, ਰਾਗੁ ਮਾਝ ਵਿਚਿ :—

ਸਲੋਕ ਮਃ ੧ ॥

ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ॥ ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲਮਾਨਾ ਮਾਲੁ ਮੁਸਾਵੈ॥ ਹੋਇ ਮੁਸਲਿਮੁ ਦੀਨੁ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥ ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥ ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥ ੧ ॥ ਸਲੋਕੁ ਮਃ ੧ ॥

ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥ ੧ ॥ ਮਃ ੧ ॥ ਹਕੁ ਪਰਾਇਆ ਨਾਨਕਾ ਉਸੁ ਸੁਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ

*ਪਾਠਾਂਤ੍ਰ 'ਨਾਨਕ ਫਕੀਰ ਤਾਂਈ' ਹਾਫਜ਼ਾਬਾਦ ਵਾਲੀ ਪੋਥੀ ਦੇ ਉਤਾਰ ਵਿਚੋਂ ਹੈ । †'ਅਜ...ਤੋਂ...ਦੇਹਿ' ਤਕ ਦੀ ਥਾਂ ਹਾ:ਬਾ: ਵਾਲੇ ਨੁਸਖੇ ਦੇ ਉਤਾਰ ਵਿਚ ਪਾਠ ਹੈ—'ਅਜ ਬਰਾਹ ਖੁਦਾ ਏਕ ਬਾਰ ਦੀਦਾਰ ਦੇਹ' ।

‡ਪਾਠਾਂਤ੍ਰ—'ਆਇਕੇ' ਹੈ ।

ਕੂੜੀਈ ਕੂੜੇ ਪਲੈ ਪਾਇ ॥ ੨ ॥ ਮੜ ੧ ॥ ਪੰਜਿ ਨਿਵਾਜਾ ਵਖਤ ਪੰਜਿ
ਪੰਜਾ ਪੰਜੇ ਨਾਉ॥ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ॥ਚਉਥੀ
ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿਕੈ
ਤਾ ਮੁਸਲਮਾਣੁ ਸਦਾਇ ॥ ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥

ਜਬ ਇਹੁ ਸਲੋਕੁ ਬਾਬੇ ਦਿਤਾ, ਤਬਿ ਕਾਜੀ ਹੈਰਾਨੁ ਹੋਇ ਰਹਿਆ॥ ਤਬ
ਖਾਨਿ ਕਹਿਆ, 'ਕਾਜੀ, ਇਸ ਕਉ ਪੁਛਣ ਕੀ ਤਕਸੀਰ ਰਹੀ ਨਾਹੀ*' । †ਤਬ
ਪੇਸੀ ਕੀ ਨਿਮਾਜ ਕਾ ਵਖਤੁ ਹੋਇਆ, ਸਭ ਉਠਿ ਕਰਿ ਨਿਵਾਜ ਗੁਜਾਰਣ ਗਏ,
ਅਰੁ ਬਾਬਾ ਭੀ ਨਾਲ ਗਇਆ । ਤਬਿ ਕਾਜੀ ਸਭਨਾ ਤੇ ਅਗੈ ਖੜਾ ਹੋਆ, ਨਿਵਾਜ
ਲਗਾ ਕਰਣੈ । ਤਬਿ ਬਾਬਾ ਕਾਜੀ ਕੀ ਤਰਫ ਦੇਖਿ ਕਰਿ ਹਸਿਆ । ਤਬਿ ਕਾਜੀ
ਡਿਠਾ ਜੋ ਨਾਨਕੁ ਹਸਦਾ ਹੈ, ਤਬਿ ਨਿਮਾਜ ਕਰਿ ਆਏ । ਤਬਿ ਕਾਜੀ ਕਹਿਆ,
'ਖਾਨ ਜੀ ਸਲਾਮਤਿ, ਡਿਠੋ ਕਿਉਂ ਜੋ ਮੁਸਲਮਾਨਾ ਕੀ ਤਰਫ (ਧਿਰ)‡ ਹਿੰਦੂ
ਦੇਖਿ ਦੇਖਿ ਹਸਦਾ ਹੈ, ਤੂ ਜੋ ਆਖਦਾ ਹੈ ਜੋ ਨਾਨਕੁ ਭਲਾ ਹੈ' । ਤਬਿ ਖਾਨਿ
ਕਹਿਆ, 'ਨਾਨਕ ! ਕਾਜੀ ਕਿਆ ਕਹੰਦਾ ਹੈ ?' ਤਬ ਬਾਬੈ ਕਹਿਆ 'ਖਾਨ ਜੀ !
ਮੈਂ ਕਾਜੀ ਕੀ ਕਿਆ ਪਰਵਾਹ ਪਰੀ ਹੈ, ਪਰੁ ਕਾਜੀ ਕੀ ਨਿਵਾਜ ਕਬੂਲੁ ਨਾਹੀ
ਪਈ, ਮੈ ਇਤਿ ਵਾਸਤੇ ਹਸਿਆ ਥਾ' । ਤਬਿ ਕਾਜੀ ਕਹਿਆ, 'ਖਾਨ ਜੀ ! ਇਨ
ਕਾਈ ਪਾਈ ਹੈ ਤਾਂ ਮੇਰੀ ਤਕਸੀਰ ਜਾਹਰ 'ਕਰਉ^A' । ਤਬਿ ਬਾਬੇ ਕਹਿਆ,
'ਖਾਨ ਜੀ ! ਜਬ ਏਹੁ ਨਿਵਾਜ ਉਪਰਿ ਖੜਾ ਥਾ ਤਬਿ ਇਨ ਕਾ ਮਨ ਠਉੜ ਨਾ
ਥਾ^B, ਇਨ ਕੀ^C ਘੋੜੀ ਸੂਈ ਥੀ; ਵਛੇਰੀ ਜਮੀ ਥੀ, ਅਰੁ ਵਛੇਰੀ ਛਡਿ ਕਰਿ
ਆਇਆ ਥਾ । ਅਰੁ ਵੇੜੇ ਵਿਚਿ ਖੂਹੀ ਥੀ । ਅਰੁ ਇਨਿ ਕਹਿਆ, ਮਤੁ ਵਛੇਰੀ
ਖੂਹੀ ਵਿਚ ਪਉਂਦੀ ਹੋਵੇ । ਇਨਕਾ ਮਨੁ ਉਹਾਂ ਗਇਆ ਆਹਾ, ਇਸਕੀ ਨਿਮਾਜ
ਕਬੂਲ ਨਹੀਂ ਪੜੀ^D' । ਤਬਿ ਕਾਜੀ ਆਇ ਪੈਰੀ ਪਇਆ । ਆਖਿਓਸੁ, 'ਵਾਹੁ
ਵਾਹੁ ! ਇਸ ਕਉ ਖੁਦਾਇ ਕੀ ਨਿਵਾਜਸ ਹੋਈ ਹੈ' । ਤਬਿ ਕਾਜੀ ਪਤੀਣਾ ।
ਤਬਿ ਬਾਬੇ ਸਲੋਕੁ ਦਿੱਤਾ :-

ਮੁਸਲਮਾਨੁ ਮੁਸਾਵੈ ਆਪੁ ॥ ਸਿਦਕੁ ਸਬੂਰੀ ਕਲਮਾ ਪਾਕ ॥ ਖੜੀ ਨ ਛੇੜੈ

*ਪਾਠਾਂਤ੍ਰ ਹੈ—'ਕਾਜੀ ਇਸ ਨੂੰ ਪੁਛਣੇ ਕੀ ਤਕਸੀਰ ਹੈ' ।

†ਵਲੈਤ ਵਾਲੇ ਨੁਸਖੇ ਵਿਚ ਇਸ ਥਾਵੇਂ ਚਰਖੜੀ ਦਾ ਨਿਸ਼ਾਨ ਦੇ ਕੇ
ਹਾਸ਼ੀਏ ਦੇ ਬਾਹਰ ਲਿਖਿਆ ਹੈ—'ਤਬ ਪੇਸੀ ਕੀ ਨਿਮਾਜ ਕਾ' ।

‡ਇਹ () ਨਿਸ਼ਾਨ ਅਸਾਂ ਲਾਇਆ ਹੈ, ਤਰਫ ਦਾ ਅਰਥ ਹੈ—'ਧਿਰ' ।

^Aਪਾਠਾਂਤ੍ਰ ਹੈ—ਕਰੇ ।

^Bਪਾਠਾਂਤ੍ਰ—'ਇਸਕਾ ਈਮਾਨ ਠਉੜ

ਨਾ ਥਾ' ਥੀ ਹੈ ।

^Cਪਾਠਾਂਤ੍ਰ—'ਇਸਕੀ' ਹੈ ।

^D'ਇਸਕੀ...ਤੋਂ...ਪੜੀ' ਤਕ ਦਾ ਪਾਠ ਹਾ:ਬਾ: ਨੁਸਖੇ ਵਿਚ ਵੱਧ ਹੈ ।

ਪੜੀ ਨ ਖਾਇ ॥ ਨਾਨਕ ਸੇ ਮੁਸਲਮਾਨੁ ਭਿਸਤ ਕਉ ਜਾਇ* ॥

ਜਾਂ ਬਾਬੇ ਏਹੁ ਸਲੋਕੁ ਬੋਲਿਆ, ਤਾਂ ਸਯੀਅਦ, ਸੇਖਜਾਦੇ, ਕਾਜੀ, ਮੁਫਤੀ ਖਾਨ, ਖਨੀਨ, ਮਹਰ, ਮੁਕਦਮ ਹੈਰਾਨ ਹੋਇ ਰਹੈ। ਖਾਨੁ ਬੋਲਿਆ, 'ਕਾਜੀ ਨਾਨਕੁ ਹਕੁ ਨੂ ਪਹੁਤਾ ਹੈ, ਅਵਰੁ ਪੁਛਣ ਕੀ ਤਕਸੀਰ ਰਹੀ'। ਜਿਤੁ ਵਨਿ ਬਾਬਾ ਨਦਰਿ ਕਰੇ, ਤਿਤੁ ਵਲਿ ਸਭ ਕੋਈ ਸਲਾਮੁ ਕਰੇ। ਤਬਿ ਬਾਬਾ ਬੋਲਿਆ ਸਬਦੁ :-

ਸਿਰੀ ਰਾਗੁ ਮਹਲਾ ੧ ਘਰੁ ੩ ॥

ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਰ ਕੀ ਆਬ ਨਿਤ ਦੇਹਿ ਪਾਣੀ ॥
ਹੋਇ ਕਿਰਸਾਣੁ ਈਮਾਨੁ ਜੰਮਾਇਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥੧॥
ਮਤੁ ਜਾਣਸਹਿ ਗਲੀ ਪਾਇਆ ॥ ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ
ਬਿਧੀ ਜਨਮੁ ਗਵਾਇਆ ॥ ੧ ॥ ਰਹਾਉ ॥ ਐਬ ਤਨਿ ਚਿਕੜੋ ਇਹੁ ਮਨੁ
ਮੀਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ ਨਿਤ
ਭਾਖਿਆ ਬੋਲੇ ਕਿਉ ਬੁਝੈ ਜਾਨਹੁ ਬੁਝਾਈ ॥ ੨ ॥ ਆਖਣੁ ਸੁਨਣਾ ਪਉਣ
ਕੀ ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ ਦਿਲਹਿ ਪਸੰਦੇ
ਜਿਨੀ ਕਰਿ ਏਕੁ ਧਿਆਇਆ ॥ ੩ ॥ ਤੀਹ ਕਰਿ ਰਖੇ ਪੰਜ ਕਰਿ ਸਾਬੀ
ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ
ਧਨੁ ਕਿਤਕੁ ਸੰਜਿਆਈ ॥ ੪ ॥ ੨੭ ॥

ਜਾਂ ਬਾਬੇ ਏਹੁ ਸਬਦੁ ਬੋਲਿਆ, ਤਬਿ ਖਾਨੁ ਆਇ ਪੈਰੀ ਪਇਆ। ਤਿ ਲੋਕਿ ਹਿੰਦੂ ਮੁਸਲਮਾਨੁ ਆਇ ਲਗੈ ਖਾਨ ਨੂੰ ਕਹਿਣ, 'ਜੋ ਨਾਨਕ ਵਿਚਿ ਖੁਦਾਇ ਬੋਲਦਾ ਹੈ'। ਤਬਿ ਖਾਨਿ ਕਹਿਆ, 'ਨਾਨਕ ! ਰਾਜੁ ਮਾਲੁ ਹੁਕਮੁ ਹਾਸਲੁ ਸਹਿ ਤੇਰਾ ਹੈ'। ਤਬਿ ਗੁਰੂ ਨਾਨਕ ਕਹਿਆ, 'ਖੁਦਾਇ ਤੇਰਾ ਭਲਾ ਕਰੇਗਾ, ਹੁਣਿ ਟਿਕਣ ਕੀ ਬਾਤਿ ਰਹੀ, ਰਾਜੁ, ਮਾਲੁ, ਘਰ ਬਾਰ ਤੇਰੇ ਹੈਨਿ, ਅਸੀਂ ਤਿਆਗਿ ਚਲੇ'।

ਜਾਇ ਫਕੀਰਾਂ ਵਿਚਿ ਬੈਠਾ, ਤਬਿ ਫਕੀਰ ਉਠਿ ਹਥ ਬੰਨਿ ਖੜੇ ਹੋਇ ਲਾਗੈ ਸਿਫਤਿ ਕਰਣਿ। ਆਖਨਿ ਜੋ 'ਨਾਨਕੁ ਸਚਿ ਰੋਜੀਝੁ ਬੀਆ ਹੈ, ਅਤੇ ਸਚਿ ਕੀ ਰੰਗਣਿ ਵਿਚਿ ਰਤਾ ਹੈ'। ਤਾਂ ਬਾਬਾ ਬੋਲਿਆ, 'ਮਰਦਾਨਿਆਂ, ਰਬਾਬੁ ਵਜਾਇ'। ਤਬਿ ਮਰਦਾਨੇ ਰਬਾਬੁ ਵਜਾਇਆ, ਰਾਗੁ ਤਿਲੰਗੁ ਕੀਤਾ, ਬਾਬੇ ਸਬਦੁ ਉਠਾਇਆ-

ਤਿਲੰਗ ਮਹਲਾ ੧ ਘਰੁ ੩ ॥

ਇਹੁ ਤਨੁ ਮਾਇਆ ਪਾਹਿਆ ਪਿਆਰੈ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ
ਨ ਭਾਵੈ ਚੋਲੜਾ ਪਿਆਰੈ ਕਿਉ ਧਨ ਸੇਜੈ ਜਾਏ ॥ ੧ ॥ ਹੰਉ ਕੁਰਬਾਨੈ

*ਇਹ ਪਾਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ, ਬਾਹਰ ਦਾ ਹੈ। ਮਲੂਮ ਹੁੰਦਾ ਹੈ ਕਿ 'ਮਸਕਲਮਾਨਾ ਮਾਲੁ ਮੁਸਾਵੈ' ਵਾਲਾ ਪਿਛੇ ਆ ਚੁਕਾ ਸਲੋਕ ਫੇਰ ਏਥੇ ਹੈਸੀ। ਚੰਪਾਠਾਂੜ- 'ਤਕਸੀਰ ਰਹੀ ਨਾਹੀ' ਬੀ ਹੈ। ਝੰਪਾ: 'ਰੋਜੀ'

ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾਕੈ
ਲੈਨ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾਕੈ ਹੰਉ ਸਦ ਕੁਰਬਾਨੈ
ਜਾਉ ॥ ੧ ॥ ਰਹਾਉ ॥ ਕਾਇਆ ਰੰਝਣਿ ਜੇਥੀਐ ਪਿਆਰੇ ਪਾਈਐ ਨਾਉ
ਮਜੀਠ ॥ ਰੰਝਣ ਵਾਲਾ ਜੇ ਰੰਝੈ ਸਾਹਿਬੁ ਐਸਾ ਰੰਗੁ ਨ ਭੀਠ ॥ ੨ ॥ ਜਿਨ
ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾਕੈ ਪਾਸਿ ॥ ਧੂੜਿ ਤਿਨਾਕੀ ਜੇ ਮਿਲੈ
ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ
ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥ ੪ ॥ ੧ ॥ ੩ ॥

ਤਬਿ ਫਕੀਰਾਂ ਆਇ ਪੈਰੁ ਚੁਮੈ, ਦਸਤ ਪੰਜਾ ਲੀਆ। ਬਾਬੇ ਦੀ ਬਹੁਤ*
ਖੁਸੀ ਹੋਈ ਫਕੀਰਾਂ ਉਪਰਿ, ਬਹੁਤੁ ਮਿਹਰਵਾਨੁ ਹੋਇਆ। ਖਾਨੁ ਭੀ ਆਇ ਗਇਆ।
ਲੋਕ ਹਿੰਦੂ ਮੁਸਲਮਾਨ ਜੁ ਕੋਈ ਸਾ ਸਭ ਸਲਾਮ ਕਰਿ ਖੜਾ ਹੋਆ। ਤਬਿ ਗੁਰੂ
ਪਾਸੋਂ ਵਿਦਾ ਹੋਇਆਨੁ ਘਰਿ ਆਇਆ, ਆਇ ਕਰਿ ਦੇਖੈ ਤਾ ਕੋਠੜੀਆ ਖਜਾਨੇ
ਕੀਆ ਭਰੀਆ ਪਈਆ ਹੈਨਿ। ਤਬਿ ਬਾਬੇ ਦੀ ਖੁਸੀ ਹੋਈ, ਮਰਦਾਨੇ ਨੂੰ ਨਾਲੇ
ਲੈਕਰਿ ਚਲਿਦਾ ਰਹਿਆ।

੧੨. ਮਰਦਾਨੇ ਦੀ ਪੂਜਾ ਕਰਾਈ.

ਤਬਿ ਬਾਬਾ ਜੀ ਉਜੜ ਕਉ ਚਲੇ†। ਤਬ ਕਿਤੇ ਵਸਦੀ ਵੜੇ ਨਾਹੀ। ਕਿਤੇ
ਜੰਗਲਿ ਕਿਤੇ ਦਰੀਆਇ, ਕਿਥਈ ਟਿਕੇ ਨਾਹੀ। ਕਦੇ ਜੇ ਮਰਦਾਨੈ ਨੂ ਭੁਖ ਲਗੈ,
ਤਾਂ ਬਾਬਾ ਆਖੈ, 'ਮਰਦਾਨਿਆ ਭੁਖਿ ਲਾਗੀ ਹੀੜ ?' ਤਾ ਮਰਦਾਨਾ ਆਖੇ, 'ਜੀ,
ਤੂ ਸਭ ਕਿਛੁ ਜਾਣਦਾ ਹੈ'। ਤਬਿ ਬਾਬੇ ਆਖਿਆ, 'ਮਰਦਾਨਿਆ, ਸਿਧੋਂ ਹੀ
ਵਸਦੀ ਜਾਇ ਖਲੋਉ, ਆਗੈ ਉਪਲਿ ਖੜੀ ਹੈਨਿ, ਤਿਸਦੇ ਘਰਿ ਜਾਇ ਖੜੋਉ,
ਚੁਪਾਤੋ, ਓਥੈ ਓਇ ਖਵਾਇੰਦੇ ਹਿਨਿਗੇ। ਮਰਦਾਨਿਆਂ ! ਤੈਨੂੰ ਜਾਂਦੈ ਹੀ ਨਾਲਿ
ਕੋਈ ਹਿੰਦੂ ਕੋਈ ਮੁਸਲਮਾਨੁ, ਜੋ ਕੋਈ ਆਇ ਮੁਹਿ ਲਗੇਗਾ, ਸੋਈ ਆਇ ਪੈਰੀ
ਪਵੈਗਾ। ਛੜੀਹ ਅੰਮਿਤ੍ਰ^A ਆਣਿ ਆਗੈ ਰਾਖਨਿਗੇ। ਕੋਈ ਰੁਪਯੇ ਪਯੀਏ^B
ਆਣਿ ਰਖਨਿਗੇ, ਕੋਈ ਆਣਿ ਪਰਕਾਲੇ ਰਖਨਿਗੈ, ਕੋਈ ਪੁਛਸੀਆ ਭੀ ਨਾਹੀ,
ਜੋ ਤੂ ਕਿਥੋਂ ਆਇਆ ਹੈ ? ਕਿਸਦਾ ਆਦਮੀ ਹੈ ? ਜੋ ਕੋਈ ਆਇ ਮੁਹਿ
ਲਾਗੈਗਾ ਸੋਈ ਆਖੈਗਾ,—ਜੋ ਮੈ ਆਪਣਾ ਸਰਵਸੁ ਆਣਿ ਅਗੈ ਰਖਾ—। ਆਖਨਿਗੇ,

*'ਬਹੁਤ' ਪਦ ਹਾ: ਵਾ: ਨੁਸਖੇ ਵਿਚੋਂ ਲਿਆ ਹੈ।

†'ਤਬ...ਤੋਂ ਚਲੇ' ਪਾਠ ਹਾ:ਬਾ: ਨੁਸਖੇ ਦੇ ਉਤਾਰੇ ਦਾ ਹੈ।

‡ਪਾਠਾਂਤ੍ਰ—'ਹੈ ?' ਬੀ ਹੈ।

^Aਮੁਰਾਦ 'ਅੰਮਿਤ੍ਰ' ਤੋਂ ਹੈ।

^Bਵਲੈਤ ਪੁਜੇ ਨੁਸਖੇ ਵਿਚ ਏਥੇ 'ਪਯੀਏ' ਪਾਠ ਰੁਪਯੇ ਦੇ ਨਾਲ ਹੈ, ਇਸ
ਪਦ ਦੀ ਮੁਰਾਦ ਗਾਲਬਨ 'ਪਜੀਹੇ' ਤੋਂ ਹੈ ਜੋ ਰੁਪਯੇ ਦਾ ਹੀ ਨਾਮ ਹੈ।

ਜੋ ਅਸੀਂ ਨਿਹਾਲ ਹੋਏ, ਜੋ ਅਸਾਨੂੰ ਇਹੁ ਦੀਦਾਰੁ ਹੋਆ—' ।

ਬਾਬੇ ਦੀ ਖੁਸ਼ੀ ਹੋਈ, ਮਰਦਾਨਾ ਇਕ ਦਿਨ ਸਹਰ ਨੂ ਭੇਜਿਆ। ਭੇਜਦਿਆਂ ਨਾਲਿ ਪੂਜਾ ਬਹੁਤੁ ਲਾਗੀ, ਜਾਂ ਗਇਆ, ਤਾਂ ਸਾਰਾ ਸਹੁਰੁ ਆਇ ਪੈਰੀ ਪਇਆ। ਜਾਂ ਗਇਆ, ਤਾਂ ਪੰਜੀਹੈ ਕਪੜੇ ਪੰਡਿ ਬੰਨਿਕੈ ਲੈ ਆਇਆ। ਬਾਬਾ ਹਸਦਾ ਹਸਦਾ ਨਿਲੇਟੁ ਹੋਆ। ਬਾਬੇ ਪਾਸਿ ਮਰਦਾਨਾ ਕਪੜੇ ਪੰਜੀਹੈ ਲੈ ਆਇਆ। ਬਾਬਾ ਵੇਖੈ, ਤਾ ਬੰਨੀ ਪੰਡਿ ਲਈ ਆਵਦਾ ਹੈ, ਤਬਿ ਬਾਬੇ ਆਖਿਆ, 'ਮਰਦਾਨਿਆਂ ਕਿਆ ਆਂਦਾ ਹੀ?' ਤਬਿ ਮਰਦਾਨੈ ਆਖਿਆ, 'ਜੀ ਸਚੇ ਪਾਤਿਸਾਹ ! ਤੇਰੇ ਨਾਵੈ ਦਾ ਸਦਕਾ ਸਾਰਾ ਸਹੁਰੁ ਸੇਵਾ ਨੂ ਉਠਿ ਖੜਾ ਹੋਆ। ਜੀਉ ਪਾਤਿਸਾਹ, ਮੈਂ ਆਖਿਆ, ਜੋ—ਇਹ ਵਸਤੁ ਕਪੜੇ ਬਾਬੇ ਪਾਸਿ ਲੈ ਜਾਵਾ—' । ਤਿਬਿ* ਗੁਰੂ ਬੋਲਿਆ, 'ਮਰਦਾਨਿਆਂ ! ਆਂਦੋ, ਭਲਾ ਕੀਤੋ, ਪਰੁ ਏਹ ਅਸਾਡੇ ਕਿਤੇ ਕੰਮਿ ਨਾਂਹੀ' । ਤਬਿ ਮਰਦਾਨੈ ਆਖਿਆ, 'ਜੀਉ ਪਾਤਿਸਾਹ, ਕਿ ਕਰੀ?' ਤਬਿ ਬਾਬੇ ਆਖਿਆ, 'ਸੁਟਿ ਘਤੁ' । ਤਾਂ ਮਰਦਾਨੈ ਸਭਿ ਵਸਤੂ ਸੁਟਿ ਘਤੀਆਂ, ਪੰਡਿ ਸਾਰੀ । ਓਥਹੁ ਰਵੇਦੇ ਰਹੇ । ਤਬਿ ਮਰਦਾਨੈ ਆਖਿਆ, ਅਰਜ ਕੀਤੀ, ਆਖਿਓਸੁ, 'ਜੀਉ ਪਾਤਿਸਾਹ, ਇਹੁ ਜੋ ਕੋਈ ਤੇਰੇ ਨਾਉ ਦਾ ਸਦਕਾ ਮੰਨਦਾ ਹੈ, ਅਤੇ ਸਿਖ ਦੇ ਮੁਹਿ ਪਾਂਵਦਾ ਹੈ, ਕਿਛੁ ਤੈਨੂ ਭੀ ਪਹੁੰਚਦਾ ਹੈ ਓਸਦਾ ਭਾਉ ? ਅਤੇ ਮੇਰੇ ਦਿਲਿ ਵਿਚਿ ਵਡਾ ਫਿਕਰੁ ਹੈ, ਜੋ ਤੂ ਕਿਛੁ ਛੁਹੰਦਾ ਨਾਹੀ, ਅਤੇ ਮੁਹਿ ਪਾਂਵਦਾ ਨਾਹੀ, ਤੂ ਕਿਸੇ ਨਾਲੇ ਤ੍ਰਿਪਤਦਾ ਹੈ ?' ਤਬਿ ਗੁਰੂ ਬਾਬੇ ਆਖਿਆ, 'ਮਰਦਾਨਿਆ ! ਰਬਾਬੁ ਵਜਾਇ' । ਤਾ ਮਰਦਾਨੈ ਰਬਾਬੁ ਵਜਾਇਆ, ਰਾਗੁ ਗਉੜੀ ਕੀਤੀ ਦੀਪਕੀ ਮਹਲਾ ੧੩ । ਬਾਬੇ ਸਬਦੁ ਉਠਾਇਆ :—

ਗਉੜੀ ਗੁਆਰੇਰੀ ਮਹਲਾ ੪ ॥

ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥ ਮੀਨੇ ਪ੍ਰੀਤਿ ਭਈ ਜਲਿ ਨਾਇ ॥ ਸਤਿਗੁਰੁ
ਪ੍ਰੀਤਿ ਗੁਰਸਿਖ ਮਖਿ ਪਾਇ ॥ ੧ ॥ ਤੇ ਹਰਿਜਨ ਹਰਿ ਮੇਲਹੁ ਹਮ ਪਿਆਰੇ ॥
ਜਿਨ ਮਿਲਿਆ ਦੁਖ ਜਾਹਿ ਹਮਾਰੇ ॥ ੧ ॥ ਰਹਾਉ ॥ ਜਿਉ ਮਿਲਿ ਬਛਰੇ
ਗਉ ਪ੍ਰੀਤਿ ਲਗਾਵੈ ॥ ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ ਹਰਿਜਨ
ਪ੍ਰੀਤਿ ਜਾ ਹਰਿ ਜਸੁ ਗਾਵੈ ॥ ੨ ॥ ਸਾਰੰਗ ਪ੍ਰੀਤਿ ਬਸੈ ਜਲ ਧਾਰਾ ॥ ਨਰਪਤਿ
ਪ੍ਰੀਤਿ ਮਾਇਆ ਦੇਖਿ ਪਸਾਰਾ ॥ ਹਰਿਜਨ ਪ੍ਰੀਤਿ ਜਪੈ ਨਿਰੰਕਾਰਾ ॥ ੩ ॥
ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ ਗੁਰੁ ਮਿਲੈ
ਗਲਾਟੈ ॥ ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥ ੪ ॥ ੩ ॥ ੪੧ ॥

*ਮੁਰਾਦ ਹੈ—'ਤਬਿ' ।

†ਮੁਰਾਦ ਹੈ—'ਕਿਸ ?'

‡ਇਹ ਸ਼ਬਦ ਚੌਥੀ ਪਾਤਸ਼ਾਹੀ ਜੀ ਦਾ ਤੇ ਗਉੜੀ ਗੁਆਰੇਰੀ ਵਿਚ ਹੈ ਲੇਖਕ ਦੀ ਭੁੱਲ ਹੈ ਮ: ੧ ਤੇ ਗਉੜੀ ਦੀਪਕੀ ਲਿਖਣਾ ।

ਤਬਿ ਫਿਰਿ ਮਰਦਾਨੇ ਤਸਲੀਮ ਕੀਤੀ, ਓਥਹੁ ਚਲੇ ।

੧੩. ਸੱਜਣ ਠੱਗ.

ਜਾਂਦੇ ਜਾਂਦੇ ਸੇਖ ਸਜਣ ਕੈ ਘਰਿ ਜਾਇ ਨਿਕਲੇ । ਉਸਕਾ ਘਰੁ ਪੈਂਡੇ ਵਿਚਿ ਥਾ । ਅਤੇ ਠਾਕੁਰ ਦੁਆਰਾ ਤੈ ਮਸੀਤ ਕਰਿ ਛਡੀ ਥੀ । ਜੇ ਕੋਈ ਹਿੰਦੂ ਆਵੈ ਤਾਂ ਠਉਰ ਦੇਵੈ । ਅਤੇ ਜੇ ਮੁਸਲਮਾਨੁ ਜਾਵੈ, ਤਾਂ ਤਵਜਹ* ਕਰੇ । ਅਰੁ ਜਾਂ ਰਾਤਿ ਪਵੈ ਤਾਂ ਆਖੈ, 'ਚਲੁ ਜੀ ਸੋਵਹੁ' । ਅੰਦਰਿ ਲੈ ਜਾਵੈ, ਖੂਹੈ ਵਿਚਿ ਪਾਇ ਕਰਿ ਮਾਰੇ । ਅਰੁ ਜਾਂ ਸਬਾਹ ਹੋਵੈ, ਤਾਂ ਆਸਾ ਤਸਬੀ ਹਾਥਿ ਲੈ ਮੁਸਲਾ ਪਾਇ ਬਹੈ । ਜਬਿ ਬਾਬਾ ਤੇ ਮਰਦਾਨਾ ਗਏ, ਤਾਂ ਖਿਜਮਤਿ ਬਹੁਤੁ ਕੀਤੀਓਸੁ। ਅਤੇ ਆਪਣਿਆਂ ਲੋਕਾਂ ਤਾਂਈ ਆਖਿਓਸੁ, 'ਜੇ ਇਸਦੇ ਪਲੈ ਬਹੁਤੁ ਦੁਨੀਆ ਹੈ, ਪਰੁ ਗੁਹਜੁ ਗੈਜਿਸ ਦੇ ਮੁਹਿ ਵਿਚਿ ਐਸੀ ਭੜਕ ਹੈ ਸੋ ਖਾਲੀ ਨਾਂਹੀ, ਫੈਲੁ ਕਰਿਕੇ ਫਕੀਰੁ ਹੋਇਆ ਹੈ' । ਜਬਿ ਰਾਤਿ ਪਈ ਤਬਿ ਆਖਿਓਸੁ, 'ਉਠਹੁ ਜੀ ਸੋਵਹੁ' । ਤਬਿ ਬਾਬੇ ਆਖਿਆ, 'ਸੱਜਣੇ ! ਇਕੁ ਸਬਦੁ ਖੁਦਾਇ ਦੀ ਬੰਦਗੀ ਕਾ ਆਖਿ ਕਰਿ ਸੋਵਹਿੰਗੇ' । ਤਬਿ ਸੇਖ ਸਜਣਿ ਆਖਿਆ, 'ਭਲਾ ਹੋਵੈ ਜੀ, ਆਖਹੁ ਜੀ, ਰਾਤਿ ਬਹੁਤੁ ਗੁਜਰਦੀ ਜਾਂਦੀ ਹੈ' । ਤਉ ਬਾਬੇ ਆਖਿਆ, ਮਰਦਾਨਿਆ ! ਰਬਾਬੁ ਵਜਾਇ' । ਤਾਂ ਮਰਦਾਨੇ ਰਬਾਬੁ ਵਜਾਇਆ। ਰਾਗੁ ਸੂਹੀ ਕੀਤੀ । ਗੁਰੂ ਨਾਨਕ ਸਬਦੁ ਉਠਾਇਆ ਮਃ੧॥—

ਰਾਗੁ ਸੂਹੀ ਮਹਲਾ ੧ ਘਰੁ ੬ ॥

ਉਜਲੁ ਕੈਹਾ ਚਿਲਕਣਾ ਘੋਟਿ ਮਕਾਲੜੀ ਮਸੁ॥ ਧੋਤਿਆ ਜੂਠਿ ਨ ਉਤਰੈ
ਜੇ ਸਉ ਧੋਵਾ ਤਿਸੁ ॥ ੧ ॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ
ਚਲੰਨਿ ॥ ਜਿਥੇ ਲੇਖਾ ਮੰਗੀਐ ਤਿਥੇ ਖੜੇ ਦਿਸੰਨਿ ॥ ੧ ॥ ਰਹਾਉ ॥ ਕੋਠੇ
ਮੰਤਪ ਮਾੜੀਆ ਪਾਸਹੁ ਚਿਤਵੀਆਹ॥ ਢਠੀਆ ਕੰਮਿ ਨ ਆਵਨੀ ਵਿਚਹੁ
ਸਖਣੀਆਹ ॥ ੨ ॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥ ਘੁਟਿ
ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥ ੩ ॥ ਸਿੰਮਲ ਰੁਖੁ ਸਰੀਰੁ ਮੈ
ਮੈਜਣਿ ਦੇਖਿ ਭੁਲੰਨਿ ॥ ਸੇ ਫਲ ਕੰਮਿ ਨ ਆਵਨੀ ਤੇ ਗੁਣ ਮੈ ਤਨਿ ਹੰਨਿ
॥ ੪ ॥ ਅੰਪੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ
ਲਹਾ ਹਉ ਚੜਿ ਲੰਘਾ ਕਿਤੁ ॥ ੫ ॥ ਚਾਕਰੀਆ ਚੰਗਿਆਈਆ ਅਵਰ
ਸਿਆਣਪ ਕਿਤੁ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ॥ ੬॥੧॥੩॥

ਤਬਿ ਦਰਸਨ ਕਾ ਸਦਕਾ ਬੁਧਿ ਹੋਇ ਆਈ । ਜਾਂ ਵੀਚਾਰੇ, ਤਾਂ 'ਸਭ ਮੇਰੇ ਗੁਨਾਹ ਸਹੀ ਹੋਏ ਹੈਨਿ' । ਤਬਿ ਆਇ, ਉਠਿ ਕਰਿ ਪੈਰੀ ਪਇਆ, ਪੈਰਿ ਚੁੰਮਿਓਸੁ । ਆਖਿਓਸੁ, 'ਜੀਉ ਮੇਰੇ ਗੁਨਾਹ ਫਦਲੁ ਕਰਿ' ਤਬਿ ਬਾਬੇ ਆਖਿਆ,

*ਮੁਰਾਦ—ਤਵਾਜ਼ੁਹ = ਖਾਤਿਰ, ਆਦਰ ਤੋਂ ਹੈ । †ਪਾਠਾਂਤ੍ਰ—'ਆਖਿਓਸੁ' ਬੀ ਹੈ ।

‘ਸੇਖ ਸਜਨਿ ! ਖੁਦਾਇ ਕੀ ਦਰਗਾਹ ਦੁਹੁ ਗਲੀ ਗੁਨਾਹ ਫਦਲੁ ਹੋਂਦੇ ਹਿਨਿ’
 ਤਬਿ ਸੇਖਿ ਸਜਨ ਅਰਜੁ ਕੀਤੀ, ਆਖਿਓਸੁ, ‘ਜੀ ਉਹੀ ਗਲ ਕਰੁ, ਜਿਨੀ ਗਲੀ
 ਗੁਨਾਹ ਫਦਲੁ ਹੋਨਿ’ । ਤਬਿ ਗੁਰੂ ਨਾਨਕੁ ਮਿਹਰਵਾਨੁ ਹੋਇਆ, ਆਖਿਓਸੁ,
 ‘ਸਚੁ ਕਹੁ ਜੋ ਤੈ ਖੂਨ ਕੀਤੇ ਹੈਨਿ ?*’ ਤਬਿ ਸੇਖੁ ਸਜਨੁ ਲਾਗਾ ਸਚੇ ਸਚੁ ਬੋਲਣਾ
 ਕਹਿਓਸੁ, ‘ਜੀ ਬਹੁਤੁ ਪਾਪੁ ਕੀਤੇ ਹੈ’ । ਤਬਿ ਗੁਰੂ ਨਾਨਕ ਆਖਿਆ ; ‘ਜੋ ਕਛੁ
 ਉਨਕੀ ਬਸਤੁ ਰਹੀ ਹੈ ਸੋ ਘਿੰ ਨਿ ਆਉ’ । ਤਬਿ ਸੇਖ ਸਜਨਿ ਹੁਕਮੁ ਮੰਨਿਆ,
 ਬਸਤੁ ਲੇ ਆਇਆ, ਖੁਦਾਇਕੇ ਨਾਇ ਲੁਟਾਈ । ਗੁਰੂ ਗੁਰੂ ਲਾਗਾ ਜਪਣਿ ।
 ਨਾਉ ਧਰੀਕ ਸਿੱਖੜ ਹੋਆਪਹਿਲੀ ਧਰਮਸਾਲ ਓਥੇ ਬੱਧੀ^A । ਬੋਲਹੁ ਵਾਹਿਗੁਰੂ॥

੧੪. ਗੋਸ਼ਟ ਸੇਖ ਸਰਫ.

ਤਬਿ ਓਥਹੁ ਰਵੈ, ਪੈਂਡੇ ਪੈਂਡੇ ਵਿਚਿ ਪਾਣੀਪਥਿ ਆਇ ਨਿਕਲੈ । ਤਬਿ
 ਪਾਣੀਪਥਿ ਕਾ ਪੀਰੁ ਸੇਖੁ ਸਰਫੁ ਥਾ । ਤਿਸਕਾ ਮੁਰੀਦੁ ਸੇਖੁ ਟਟੀਹਰੁ ਥਾ । ਓਹੁ
 ਪੀਰੁ ਕੈ ਤਾਈ ਅਸਤਾਵਾ ਪਾਣੀ ਕਾ ਭਰਣਿ ਆਇਆ ਸਾ । ਅਗੈ ਬਾਬਾ ਤੇ ਮਰ-
 ਦਾਨਾ ਦੋਨੋ ਬੈਠੇ ਬੇ, ਏਨਿ ਆਇ ਸਲਾਮੁ ਪਾਇਆ । ਆਖਿਓਸੁ : ‘ਸਲਾਮਾ ਲੇਕ,
 ਦਰਵੇਸ਼ !’ ਤਬਿ ਗੁਰੂ ਨਾਨਕੁ ਬੋਲਿਆ; ਆਖਿਓਸੁ, ‘ਅਲੇਖ ਕਉ ਸਲਾਮੁ ਹੋ,
 ਪੀਰ ਕੇ ਦਸਤ ਪੇਸ !’ । ਤਬਿ ਸੇਖੁ ਟਟੀਹਰੁ ਹੈਰਾਨੁ ਹੋਇ ਗਇਆ । ਆਖਿਓਸੁ,
 ‘ਅੱਜ ਤੋੜੀ ਸਲਾਮੁ ਕਿਸੇ ਨਾਹੀ ਫੇਰਿਆ । ਪਰੁ ਹੋਵੈ ਤਾਂ ਮੈਂ ਆਪਣੈ ਪੀਰ ਨੂੰ
 ਖਬਰਿ ਕਰੀ’ । ਤਬਿ ਆਇ ਅਰਜੁ ਕੀਤੇ ਸੁ, ਆਖਿਓ ਸੁ, ‘ਪੀਰ ਸਲਾਮਤਿ !
 ਏਕ ਦਰਵੇਸੁ ਕਾ ਆਵਾਜੁ ਸੁਣਿ ਕਰਿ ਹੈਰਾਨੁ ਥੀਆ ਹਾਂ’ । ਤਾਂ ਪੀਰ ਆਖਿਆ,
 ‘ਕਹੁ ਦੇਖ ਕੈਸਾ ਹੈ ?’ ਤਬਿ ਸੇਖ ਟਟੀਹਰ ਆਖਿਆ, ‘ਜੀਵੈ ਪੀਰ ਸਲਾਮਤਿ !
 ਮੈਂ ਆਸਤਾਵਾ ਭਰਣਿ ਗਇਆ ਆਹਾ, ਓਹੁ ਬੈਠੇ ਆਹੇ ਆਗੈ, ਮੈਂ ਜਾਇ ਸਲਾਮੁ
 ਪਾਇਆ, ਆਖਿਆ—ਸਲਾਮਾ ਲੇਕ ਹੋ ਦਰਵੇਸ !— ਤਬਿ ਓਹੁ ਬੋਲਿਆ ਆਖਿਓ
 ਸੁ—ਅਲੇਖ ਕਉ ਸਲਾਮੁ ਹੋ ਪੀਰ ਕੇ ਦਸਤ ਪੇਸ—’ । ਤਬਿ ਪੀਰ ਕਹਿਆ, ‘ਬਚਾ !
 ਜਿਸੁ ਅਲੇਖ ਕਉ ਸਲਾਮੁ ਕੀਤਾ ਹੈ, ਤਿਸਕਾ ਦੀਦਾਰੁ ਦੇਖਾ ਹੈ ? ਦੇਖਾ, ਕਿਥੈ
 ਡਿਠੋਸੁ ਅਲੇਖੁ ਪੁਰਖੁ ?’ ਤਬਿ ਸੇਖ ਸਰਫੁ ਟਟੀਹਰ ਮੁਰੀਦ ਕਉ ਨਾਲੇ ਲੇਕਰਿ
 ਆਇਆ । ਗੁਰੂ ਨਾਨਕ ਪਾਸਿ ਆਇਆ, ਅਵਾਜੁ ਬੋਲਿਆ, ਆਖਿਓਸੁ, ‘ਅਗਰ
 ਤੁਰਾ ਸੁਆਲ ਮੇ ਪੁਰਸੰਮ ਅਹਿਲਾ ਜਬਾਬੁ ਬੁਗੋ ਦਰਵੇਸੰ : ਖਫਨੀ ਫਿਰਾਕਿ^B

*ਹਾ: ਬਾ: ਨੁ: ਵਿਚ ‘ਜੋ ਤੈਨੇ ਖੂਨ ਕਿਤਨੇ ਕੀਤੇ ਹੈਨ ?’ ਪਾਠ ਹੈ ।

†ਵਲੈਤ ਪੁਜੇ ਨਸਖੇ ਦਾ ਪਾਠ ਹੈ:—ਖੁਦਾਇਕੇ । ‡ਇਹ ਪਦ ਹਾਫਜ਼-
 ਬਾਦੀ ਨੁਸਖੇ ਦਾ ਹੈ । ^A‘ਪਹਿਲੀ...ਤੋਂ...ਬੱਧੀ’ ਤਕ ਦਾ ਪਾਠ ਹਾ:ਬਾ:ਨੁ:ਦਾ ਹੈ।

^Bਹਾ:ਬਾ: ਨੁਸਖੇ ਦਾ ਪਾਠ ਹੈ—‘ਫਿਰਕੈ ਸੁਮਾ ਚਿ ਮਜ਼ਬ ਅਸਤ’ ।

ਸ਼ੁਮਾ ਚਿ ਜ਼ੇਬਾਸ਼ਿ ?' ਤਬਿ ਬਾਬੇ ਜਬਾਬੁ ਦਿਤਾ :-

ਪੀਰ ਮਤਿ ਮੁਰੀਦ ਹੋਇ ਰਹਨੀ॥ਖਫਨੀ ਟੋਪੀ ਮਨਿ ਸਬਦੁ ਗਹਨੀ॥ਬਹਤਾ
ਦਰੀਆਉ ਕਰਿ ਰਹੈ ਬਰੇਤੀ ॥ ਸਹਜਿ ਬੈਸਿ ਤਹਾ ਸੁਖ ਮਨਾਤੀ ॥ ਹਰਖ
ਸੋਗੁ ਕੀਨਾ ਅਹਾਰੰ ॥ ਪਹਿਰੇ ਖਫਨੀ ਸਭਿ ਦੁਸਟ ਬਿਡਾਰੰ ॥ ਸੁੰਨ ਨਗਰ
ਲੈ ਬਸਤੀ ਰਹਾਈ॥ ਤਉ ਕਫਨੀ ਕੀ ਜੁਗਤਿ ਪਾਈ ॥ ਕਟੰਬੁ ਛੇਦਿ ਹੂਆ
ਇਕੇਲਾ ॥ ਨਾਨਕ ਪਹਿਰਿ ਕਫਨੀ ਭਇਆ ਸੁਹੇਲਾ* ॥ ੨ ॥

ਤਬਿ ਫਿਰਿ ਸੇਖ ਸਰਫ ਪੁਛਿਆ, 'ਅਗਰ ਤੁਰਾ ਸੁਆਲ ਮੇ ਪੁਰਸੰ, ਅਹਿਲਾ
ਜਬਾਬੁ ਬੁਗੋ ਦਰਵੇਸੰ, ਕੁਪੀਨ ਸ਼ੁਮਾ ਚਿ ਜ਼ੇਬਾਸ਼ਿ' । ਤਬਿ ਬਾਬੇ ਜਬਾਬੁ ਦਿੱਤਾ :-

ਗੁਰੂ ਸਬਦੁ ਦੀਖਿਆ ਮਹਿੰ ਸਹਜਿ ਗਹਨੰ ॥ ਪੰਚ ਇੰਦੀ ਦਿਲਿ ਅਟਲ
ਰਹਨੰ॥ ਦਿਸਟਿ ਬੰਧਿ ਭਰਮਤਾ ਰਹੀਅੰ ॥ ਦਸਹੀ ਦੁਆਰੈ ਤਾਲੇ ਚੜੀਅੰ ॥
ਅਠ ਸਠਿ ਹਾਟ ਤਾੜ ਕਰਨੰ ॥ ਲਇ ਲੰਗੋਟੀ ਜਰਾ ਨਾ ਮਰਨੰ ॥ ਪਹਿਰਿ
ਲੰਗੋਟੀ ਰਹੈ ਇਕੇਲਾ ॥ ਉਲਟਿ ਲੰਬਿ ਕਾ ਪੀਵੈ ਉਵਾ ਜਲਾ ॥ ਬਿਲੰਦ
ਮਤਿ ਗੁਰ ਹਿਰੀ ਛੋਟੀ ॥ ਇਹੁ ਜੁਗਤਿ ਨਾਨਕ ਪਹਿਰਿਬੋ ਲੰਗੋਟੀ* ॥ ੩ ॥

ਤਬਿ ਫਿਰਿ ਸੇਖ ਸਰਫ ਪੁਛਿਆ, 'ਅਗਰ ਤੁਰਾ ਸੁਆਲ ਮੇ ਪੁਰਸੰ,
ਅਹਿਲਾ, ਜਬਾਬੁ ਬੋਗੋ ਦਰਵੇਸੰ । ਪਾਉਪੋਸ਼ ਤਿਆਗਿ^A ਚਿ ਜ਼ੇਬਾਸ਼ਿ' । ਤਬਿ
ਗੁਰੂ ਨਾਨਕ ਜਬਾਬੁ ਦਿੱਤਾ :-

ਸਰਬ ਗਿਆਨ ਅਹਿਨਿਸ ਡੀਤੰ ॥ ਪਾਵਕ ਪਨ^B ਜਾਤਿ ਮਨਿ ਕੀਤੰ ॥
ਧਰਨਿ ਤਰਵਰ ਕੀ ਰਹਤ ਰਹਨੰ ॥ ਕਾਟਨੁ ਖੋਦਨੁ ਮਨ ਮਹਿ ਸਹਨੰ ॥
ਦਰੀਆਉ ਸੈਲੇ ਰੀਤ ਬਾਛੰ ॥ ਭਾਇ ਭਾਇ ਉਹੁ ਕਰੈ ਹਾਛੰ ॥ ਏਹੁ ਮਥਨੁ
ਮਥਿ ਕੈ ਰਹੈ ਉਪਾਨੰ^C ॥ ਸਉ ਸਹਜਿ ਪਉਪੋਸ਼ ਹੋਇ ਬ੍ਰਹਮ^D ॥ ਬਿਨੁ
ਬ੍ਰਹਮ ਚੀਨੈ ਪਾਉਪੋਸ਼ ਤਿਆਗੇ॥ਕਹੈ ਨਾਨਕ ਓਹੁ ਤਿੜਿ ਨਾ ਲਾਗੈ^E॥੪॥*

ਤਬਿ ਫਿਰਿ ਸੇਖ ਸਰਫ ਪੁਛਿਆ, 'ਅਗਰ ਤੁਰਾ ਸੁਆਲ ਮੈ ਪੁਰਸੰ, ਅਹਿਲਾ,
ਜਬਾਬੁ ਬੋਗੋ ਦਰਵੇਸੰ, ਸਫਾਦਿਲ ਦਰਵੇਸੰ ਅਮਲ ਦਾਰਾਏ'^F ।

ਤਬਿ ਬਾਬੇ ਜਬਾਬੁ ਦਿੱਤਾ, ਆਖਿਓਸੁ, 'ਮਰਦਾਨਿਆ ! ਰਬਾਬੁ ਵਜਾਇ' ।

*ਇਹ ਸਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹਨ ।

†ਪਾਠਾਂਤ੍ਰ 'ਮਨ' ਬੀ ਹੈ । ‡'ਦਿਲਿ ਅਟਲ ਰਹਨੰ' ਦੀ ਥਾਂ ਪਾਠਾਂਤ੍ਰ
'ਲੈ ਅਲਿਪਤ ਰਹਨੰ' ਬੀ ਹੈ । Aਪਾਠਾਂਤ੍ਰ 'ਸ਼ੁਮਾ' ਹੈ । Bਪਾਠਾਂਤ੍ਰ 'ਪੋਣ' ਬੀ ਹੈ ।

Cਪਾਠਾਂਤ੍ਰ 'ਉਧਾਰਣ' ਬੀ ਹੈ । D'ਤਜ ਪਾਤ ਪੋਸ਼ ਹੋਇ ਬ੍ਰਹਮ' ਪਾਠਾਂਤ੍ਰ ਹੈ ।

E'ਤਉ ਨਾਨਕ ਉਹੋ ਹਤਿਨ ਨ ਲਾਗੈ' ਪਾਠਾਂਤ੍ਰ ਹੈ ।

Fਪਾਠਾਂਤ੍ਰ ਹੈ—'ਅਮਲ ਚਰਾ ਐਸ' ਜਾਪਦਾ ਹੈ ਕਿ ਪਹਿਲੇ ਨੁਸਖੇ ਵਿਚ ਪਾਠ
ਐਉ' ਹੋਵੇਗਾ 'ਸਫਾ ਦਿਲ ਦਰਵੇਸ਼ ਰਾ ਅਮਲ ਚਿਹ ਅਸਤ' ।

ਤਾਂ ਮਰਦਾਨੈ ਰਬਾਬੁ ਵਜਾਇਆ :-

ਰਾਗੁ ਦੇਵਗੰਧਾਰੀ ਮਃ ੧ ॥

ਜੀਵਤਾ ਮਰੇ ਜਾਗਤ ਫੁਨਿ ਸੇਵੈ ॥ ਜਾਨਤ ਆਪੁ ਮੁਸਾਵੈ ॥ ਸਫਨ ਸਫਾ
ਹੋਇ ਮਿਲੈ ਖਾਲਕ ਕਉ ਤਉ ਦਰਵੇਸੁ ਕਹਾਵੈ ॥ ੧ ॥ ਤੇਰਾ ਜਨੁ ਹੈ ਕੋ
ਐਸਾ ਦਿਲਿ ਦਰਵੇਸੁ ॥ ਸਾਦੀ ਗਮੀ ਤਮਕ ਨਹੀ ਗੁਸਾ ਖੁਦੀ ਹਿਰਸੁ ਨਹੀ
ਇਸੁ ॥ ਰਹਾਉ ॥ ਕੰਚਨੁ ਖਾਕੁ ਬਰਾਬਰਿ ਦੇਖੈ ਹਕੁ ਹਲਾਲੁ ਪਛਾਣੈ ॥
ਆਈ ਤਲਬ ਸਹਿਬ ਕੀ ਮਾਨੈ ਅਵਰ ਤਲਬ ਨਾਹੀ ਜਾਨੈ ॥ ੨ ॥ ਗਗਨ
ਮੰਡਲ ਮਹਿ ਆਸਣਿ ਬੈਠੇ ਅਨਹਦੁ ਨਾਦੁ ਵਜਾਵੈ ॥ ਕਹੁ ਨਾਨਕ ਸਾਧ ਕੀ
ਮਹਮਾ ਬੇਦ ਕੁਰਾਨੁ ਨ ਪਾਵੈ* ॥ ੩ ॥

ਤਬਿ ਸੇਖ ਸਰਫ ਆਖਿਆ, 'ਵਾਹੁ ਵਾਹੁ ਖੁਦਾਇ ਦਿਆ ਸਹੀ ਕਰਣਿ
ਵਾਲਿਆ ਦਾ ਕਿਆ ਸਹੀ ਕੀਚੈ, ਉਨਕਾ ਦੀਦਾਰੁ ਹੀ ਬਹੁਤੁ ਹੈ' । ਤਬਿ ਆਇ
ਦਸਤਪੋਸੀ ਕੀਤੀਓਸੁ, ਅਤੇ ਪੈਰ ਚੁਮਿਓਸੁ, ਤੇਰੇ ਕਉ ਹੋਆ । ਤਬਿ ਤੇ ਬਾਬਾ ਤੇ
ਮਰਦਾਨਾ ਰਵਦੇ ਰਹੇ ।

੧੫. ਦਿੱਲੀ-ਹਾਥੀ ਮੋਇਆ ਜਿਵਾਇਆ.

ਆਇ ਦਿਲੀ ਨਿਕਲੇ । ਤਬਿ ਦਿਲੀ ਕਾ ਪਾਤਿਸਾਹੁ ਸੁਲਤਾਨੁ ਬ੍ਰਹਮ-
ਬੇਗਾ^A ਥਾ । ਉਹਾਂ ਜਾਇ ਰਾਤਿ ਰਹੈ ਮਹਾਵਤਾਂ ਵਿਚਿ, ਓਨਿ ਖਿਜਮਤਿ ਬਹੁਤ
ਕੀਤੀ । ਤਬਿ ਇਕੁ ਹਾਥੀ ਪਾਸਿ ਮੁਆ ਪਇਆ ਥਾ, ਲੋਕੁ^B ਪਿਟਦੇ ਰੋਂਦੇ ਆਹੇ
ਤਬਿ ਬਾਬੇ ਪੁਛਿਆ, 'ਤੁਸੀ ਕਿਉਂ ਰੋਂਦੇ ਹੋ ?' ਤਾਂ ਉਨਾਂ ਅਰਜੁ ਕੀਤਾ, 'ਜੀ ਅਸੀ
ਹਾਥੀ ਦੇ ਪਿਛੈ ਰੋਂਦੇ ਹਾਂ' । ਤਬਿ ਬਾਬੇ ਆਖਿਆ, 'ਹਾਥੀ ਕਿਸਦਾ ਥਾ ?' ਤਬਿ
ਮਹਾਵਤਿ ਕਹਿਆ, 'ਹਾਥੀ ਪਾਤਿਸਾਹ ਦਾ ਥਾ, ਇਕੇ ਖੁਦਾਇ ਦਾ ਥਾ' । ਤਬ
ਬਾਬੇ ਕਹਿਆ, 'ਤੁਸੀਂ ਕਿਉਂ ਰੋਂਦੇ ਹਉ ?' ਤਾ ਉਨਾ ਆਖਿਆ, 'ਜੀ, ਅਸਾਡਾ
ਰੁਜਗਾਰ ਥਾ' । ਤਾਂ ਬਾਬੇ ਆਖਿਆ, 'ਹੋਰੁ ਰੁਜਗਾਰੁ ਕਰਹੁ' । ਤਬਿ ਓਨਾਂ ਕਹਿਆ,
'ਜੀ ! ਬਣੀ ਥੀ, ਟਬਰ ਸੁਖਾਲੇ ਪਏ ਖਾਂਦੇ ਸੇ' । ਤਬਿ ਬਾਬੇ ਮੇਹਰ ਕੀਤੀ, ਆਖਿਓ
ਸੁ, 'ਜੋ ਏਹੁ ਹਾਥੀ ਜੀਵੈ ਤਾ ਰੋਵਹੁ ਨਾਂਹੀ ?' ਤਬਿ ਉਨਾ ਆਖਿਆ, 'ਜੀ ਮੁਏ
ਕਿਥਹੁ ਜੀਵੈ ਹੈਨਿ^C ?' ਤਬਿ ਬਾਬੇ ਆਖਿਆ, 'ਜਾਇ ਕਰ ਇਸਦੇ ਮੁਹਿ ਉਪਰਿ
ਹਥੁ ਫੇਰਹੁ, ਵਾਹਿਗੁਰੂ ਆਖਹੁ' । ਤਬਿ ਓਨਿ ਆਗਿਆ ਮਾਨੀ, ਜਾਹਿ ਹੱਥੁ
ਫੇਰਿਆ, ਤਾਂ ਹਾਥੀ ਉਠਿ ਖੜਾ ਹੋਆ । ਤਬਿ ਅਰਜ ਪਤਿਸਾਹੁ ਕਉ ਪਹੁੰਚਾਈ।
ਆਖਿ ਸੁਣਾਈ, ਤਬਿ ਸੁਲਤਾਨ ਬ੍ਰਹਮ ਬੇਗੁ ਹਾਥੀ ਮੰਗਾਇਆ। ਚੜਿ ਕਰਿ ਦੀਦਾਰ

*ਇਹ ਸਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ। †'ਅਤੇ' ਹਾ:ਬਾ
ਨੁਸਖੇ ਦਾ ਪਾਠ ਹੈ। ‡'ਤਬਿ' ਹਾ:ਬਾ:ਨੁ:ਦਾ ਹੈ। ^Aਪਾਠਾਂਤ੍ਰ ਹੈ 'ਇਬਰਾਹੀ
ਬੇਗ'। ^Bਪਾਠਾਂਤ੍ਰ 'ਓਹ'। ^Cਪਾਠਾਂਤ੍ਰ ਹੈ 'ਜੀਵਨ'।

ਨੁ ਆਇਆ, ਆਇ ਬੈਠਾ। ਆਖਿਓਸੁ, 'ਏ ਦਰਵੇਸ! ਏਹੁ ਹਾਥੀ ਤੁਸਾਂ ਜੀਵਾਇਆ ਹੈ?' ਤਬਿ ਬਾਬੇ ਆਖਿਆ, 'ਮਾਰਣਿ ਜੀਵਾਲਣ ਵਾਲਾ ਖੁਦਾਇ ਹੈ, ਅਤੇ ਖੁਦਾਇ ਫਕੀਰਾਂ ਰਹਮੁ ਅਲਾਹ ਹੈ'। ਤਉ ਫਿਰਿ ਪਾਤਿਸਾਹੁ ਆਖਿਆ 'ਮਾਰਿ ਦਿਖਾਲੁ' ਤਾਂ ਬਾਬਾ ਬੋਲਿਆ:—

ਸਲੋਕ ॥ ਮਾਰੈ ਜੀਵਾਲੈ ਸੋਈ॥ ਨਾਨਕ ਏਕਸੁ ਬਿਨੁ ਅਵਰੁ ਨਾ ਕੋਈ*॥੧॥

ਤਬਿ ਹਾਥੀ ਮਰਿ ਗਇਆ। ਬਹੁੜਿ ਪਾਤਿਸਾਹਿ ਆਖਿਆ, 'ਜੀਵਾਲੁ'। ਤਬ ਬਾਬੇ ਕਹਿਆ, 'ਹਜਰਤਿ! ਲੋਹਾ ਅੰਗ ਵਿਚਿ ਤਪਿ ਲਾਲੁ ਹੋਂਦਾ ਹੈ, ਪਰ ਓਹੁ ਰਤੀ ਹਥ ਉਪਰਿ ਟਿਕੈ ਨਾਹੀ, ਅਤੇ ਅੰਗਿਆਰੁ ਕੋਈ ਰਤੀ ਰਹੈ, ਤਿਉਂ ਖੁਦਾਇ ਦੇ ਵਿਚਿ ਫਕੀਰ ਲਾਲੁ ਹੋਏ ਹੈਨਿ, ਅਤੇ ਖੁਦਾਇ ਕੀ ਸਟੀ ਓਹੁ ਉਠਾਇ ਲੈਇਨਿ, ਪਰ ਉਠਕੀ ਸਟੀ ਉਠਣੁ ਰਹੀ'। ਤਬਿ ਪਤਿਸਾਹੁ ਸਮਝਿ ਕਰਿ, ਬਹੁਤੁ ਖੁਸੀ ਹੋਆ। ਤਬਿ ਆਖਿਓਸੁ, ਜੀ, ਕੁਛੁ ਕਬੂਲੁ ਕਰੁ'। ਤਬਿ ਬਾਬਾ ਬੋਲਿਆ:

ਸਲੋਕ ॥ ਨਾਨਕ ਭੁਖ ਖੁਦਾਇ ਕੀ ਬਿਆ ਬੇਪਰਵਾਹੀ ॥ ਅਸਾਂ ਤਲਬ ਦੀਦਾਰ ਕੀ ਬਿਆ ਤਲਬ ਨ ਕਾਈ* ॥

ਤਬਿ ਪਾਤਿਸਾਹੁ ਸਮਝਿ ਕਰਿ ਉਠਿ ਗਇਆ। ਬਾਬਾ ਰਵਦਾ ਰਹਿਆ।

—o—

ਉਦਾਸੀ ਪਹਿਲੀ

੧੬. ਪਹਿਲੀ ਉਦਾਸੀ ਦਾ ਪਹਿਰਾਵਾ, ਸ਼ੇਖ ਬਜੀਦ.

ਸ੍ਰੀ ਸਤਿਗੁਰਪ੍ਰਸਾਦਿ। ਪ੍ਰਿਥਮੈ ਉਦਾਸੀ ਕੀਤੀ ਪੂਰਬ ਕੀ। ਤਿਤੁ ਉਦਾਸੀ ਨਾਲਿ ਮਰਦਾਨਾ ਰਬਾਬੀ ਬਾ। ਤਦਹੁ ਕੁ ਪਉਣੁ ਅਹਾਰੁ ਕੀਆ। ਪਹਿਰਾਵਾ ਬਾਬੇ ਕਾ:— ਏਕੁ ਬਸਤਰੁ ਅੰਬੋਆ, ਏਕੁ ਬਸਤਰੁ ਚਿੱਟਾ। ਏਕੁ ਪੈਰਿ ਜੁਤੀ, ਏਕੁ ਪੈਰਿ ਖੰਉਸੜ, ਗਲਿ ਖਫਨੀ, ਸਿਰਿ ਟੋਪੀ ਕਲੰਦਰੀ; ਮਾਲਾ ਹਡਾਂ ਕੀ; ਮਥੈ ਤਿਲਕੁ ਕੇਸਰ ਕਾ। ਤਦਹੁ ਰਾਹ ਵਿਚਿ ਸੇਖੁ ਬਜੀਦੁ ਸਈਯਦੁ^A ਮਿਲਿਆ। ਸੁਖਪਾਲ ਵਿਚਿ ਚੜਿਆ ਜਾਂਦਾ ਆਹਾ। ਤਿਸਕੇ ਲਕੜਿਆਂ ਨਾਲਿ ਛਿਆ ਕਹਾਰੁ ਬੇ। ਤਬਿ ਓਹੁ ਜਾਇ ਉਤਰਿਆ ਏਕ ਦਰਖਤ ਤਲੈ। ਤਾਂ ਓਹੁ ਲਾਗੇ ਚਿਕਣ^B ਅਤੇ ਝਲਣਿ^C। ਤਬਿ ਮਰਦਾਨੇ ਆਖਿਆ, 'ਜੀ! ਖੁਦਾਇ ਏਕੁ ਹੈ, ਕਿਉਂ?' ਤਬਿ

*ਏਹੁ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹਨ।

†'ਅਤੇ ਅੰਗਿਆਰ...ਤੋਂ...ਰਹੈ' ਤਕ ਪਾਠ ਹਾਫਜ਼ਾਬਾਦੀ ਨੁਸਖੇ ਵਿਚ ਨਹੀਂ ਹੈ।
‡ਖੰਉਸ—ਕੋਸ਼—ਖੜਾਵਾਂ। ਬਿਨਾਂ ਖੂਟੀ ਪਉਆ। ਹਾ:ਬਾ: ਨੁਸਖੇ ਵਿਚ ਪਾਠ ਹੈ: ਇਕ ਪੈਰ ਪੈਂਜਾਰ, ਇਕ ਪੈਰ ਜੁਤੀ।

ਨੁਸਖੇ ਵਿਚ ਨਹੀਂ ਹੈ।

^Bਦਬਾਣ, ਘੁੱਟਣ।

^Cਪੱਖਾ ਝਲਣ।

ਬਾਬੇ ਆਖਿਆ, 'ਹੋ ਮਰਦਾਨਿਆ ! ਖੁਦਾਇ ਏਕੁ ਹੈ' । ਤਬ ਮਰਦਾਨੇ ਅਰਜ ਕੀਤੀ, ਆਖਿਓਸੁ : 'ਜੀ ਪਾਤਿਸਾਹੁ ! ਓਹੁ ਕਿਸ ਕੀ ਪੈਦਾਇਸ ਹੈ, ਅਤੇ ਓਹੁ ਕਿਸਕੀ ਪੈਦਾਇਸ ਹੈ ਜੋ ਸੁਖਪਾਲਿ ਵਿਚਿ ਚੜਿਆ ਆਇਆ ਹੈ । ਅਤੇ ਓਹੁ ਪੈਰਾਂ ਤੇ ਉਪੋਹਣੇ ਭੀ ਹੈਨਿ; ਅਤੇ ਪਿੰਡੇ ਨਾਂਗੇ; ਕਾਂਧੇ ਈਥੇ ਤੇ ਲੇਈ ਆਇ ਹੈਂਗੇ । ਅਤੇ ਓਹੋ ਬੈਠੇ ਚਿਕਦੇ ਹਿਨਿ ।' ਤਬਿ ਬਾਬਾ ਬੋਲਿਆ :—

ਸਲੋਕੁ ॥ ਪੂਰਬ ਜਨਮ ਕੇ ਤਪੀਏ ਪਾਲੇ ਸਹਿਆ ਝੰਗੁ ॥ ਤਬਿ ਕੇ ਥਕੇ ਨਾਨਕਾ ਅਬਿ ਮੰਡਾਵਨਿ ਅੰਗੁ* ॥ ੧ ॥

ਤਬਿ ਬਾਬੇ ਆਖਿਆ, 'ਮਰਦਾਨਿਆ ! ਤਪ ਤੇ ਰਾਜੁ ਹੈ, ਰਾਜ ਤੇ ਨਰਕੁ ਹੈ । ਅਤੇ ਜੋ ਕੋਈ ਆਇਆ ਹੈ ਮਾਤਾ ਦੇ ਪੇਟ ਤੇ, ਨਾਂਗਾ ਆਇਆ ਹੈ, ਅਤੇ ਸੁਖੁ ਦੁਖੁ ਪਿਛਲਾ ਲੇਖੁ ਚਲਿਆ ਜਾਇ' । ਤਬਿ ਮਰਦਾਨਾ ਪੈਰੀ ਪਇਆ ।

੧੨. ਬਨਾਰਸ ਵਿਚ ਚਤੁਰ ਦਾਸ.

ਓਥਹੁ ਚਲੇ, ਬਨਾਰਸਿ ਆਏ । ਤਬਿ ਆਇ ਚਾਉਕੇ ਵਿਚ ਬੈਠੇ । ਤਬਿ ਬਨਾਰਸ ਕਾ ਪੰਡਿਤ ਚਤੁਰਦਾਸ ਥਾ । ਸੋ ਇਸਨਾਨ ਕਉ ਆਇਆ ਥਾ, ਆਇ ਰਾਮ ਰਾਮ ਕੀਤੀਓਸੁ । ਭੇਖੁ ਦੇਖਿਕੇ ਬੈਠਿ ਗਇਆ, ਆਖਿਓਸੁ, 'ਏ ਭਗਤਿ ! ਤੇਰੈ ਸਾਲਗਿਰਾਮ ਨਾਹੀ, ਤੁਲਸੀ ਕੀ ਮਾਲਾਨਾਹੀ, ਸਾਲਗਿਰਾਮ ਨਾਹੀ, ਸਿਮਰਣੀ ਨਾਹੀ, ਗੋਪੀ ਚੰਦਨ ਕਾ ਟਿਕਾ ਨਾਹੀ, ਅਤੇ ਤੂੰ ਭਗਤਿ ਕਹਾਂਵਦਾ ਹੈਂ, ਸੋ ਤੁਮ ਕਿਆ ਭਗਤਿ ਪਾਈ ਹੈ ?' ਤਬਿ ਬਾਬੇ ਆਖਿਆ, 'ਮਰਦਾਨਿਆ ! ਰਬਾਬੁ ਵਜਾਇ' । ਤਾ ਮਰਦਾਨੇ ਰਬਾਬੁ ਵਜਾਇਆ । ਰਾਗੁ ਬਸੰਤੁ ਕੀਤਾ । ਬਾਬੇ ਸਬਦੁ ਉਠਾਇਆ ॥ ਮਃ ੧— ਮਹਲਾ ੧ ਬਸੰਤੁ ਹਿੰ ਡੋਲ ਘਰੁ ੨

ਸਾਲਗਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੈੜਾ ਬਾਂਧਹੁ ਦਇਆ ਕਰਹੁ ਦਇਆਲਾ ॥੧॥ ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚ ਲਾਵਹੁ ॥੧॥ ਰਹਾਉ ॥

ਤਬਿ ਫਿਰਿ ਪੰਡਿਤਿ ਕਹਿਆ, 'ਹੋ ਭਗਤ ! ਏਹ ਬਸਤੁ ਤਾ ਕਲਰ ਕੋ ਸੰਚਣ ਹੋਇਆ, ਪਰੁ ਓਹੁ ਬਸਤੁ ਕਉਣੁ ਹੈ ਜਿਸ ਨਾਲਿ ਧਰਤੀ ਸੰਚੀਐ ? ਅਤੇ ਪਰਮੇਸਰੁ ਮਿਲੈ ?' ਤਬਿ ਬਾਬੇ ਦੂਜੀ ਪਉੜੀ ਆਖੀ :—

ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮ ਸੁਖੁ ਪਾਵਹੁ ਕਿਰਤੁ ਨ ਮੇਟਿਆ ਜਾਈ ॥ ੩ ॥

ਤਬਿ ਫਿਰਿ ਪੰਡਿਤਿ ਪੁਛਿਆ, 'ਏ ਭਗਤ ! ਧਰਤੀ ਤਾਂ ਖੋਦੀ, ਪਰੁ ਸਿੰਚੇ

*ਇਹ ਸ਼ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਹੀਂ ਹੈ ।

†ਇਹ ਦੋਵੇਂ ਲਘੁ ਵਾਕ ਹਾ:ਬਾ: ਨੁਸਖੇ ਵਿਚ ਨਹੀਂ ਹਨ ।

ਬਿਨਾ ਕਿਉਂ ਕਰਿ ਹਰੀ ਹੋਵੈ? ਅਤੇ ਮਾਲੀ ਕਿਤਿ ਬਿਧਿ ਆਪਣਾ ਕਰਿ ਜਾਣੈ?
ਤਬਿ ਬਾਬੇ ਪਉੜੀ ਤੀਜੀ ਆਖੀ :—

ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥

ਅੰਮ੍ਰਿਤੁ ਸਿੰਰਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥ ੨ ॥

ਤਬਿ ਚਤੁਰਦਾਸ ਪੰਡਤ ਕਹਿਆ, 'ਜੀ ਤੁਮ ਪਰਮੇਸਰ ਕ ਪਰਮਹੰਸ ਹੋ, ਅਤੇ ਜੀ ਅਸਾਡੀ ਮਤਿ ਇੰਦੀਆ ਕੀ ਜਿਤੀ ਹੋਈ ਮਲੀਣੁ ਹੈ, ਬਗੁਲੇ ਕੀ ਨਿਆਈ' । ਤਬਿ ਬਾਬੇ ਪਉੜੀ ਚਉਥੀ ਆਖੀ :—

ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ ਪ੍ਰਣਵਤਿ

ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥

ਤਬਿ ਫਿਰਿ ਪੰਡਤ ਬੋਲਿਆ, ਆਖਿਓਸੁ, 'ਜੀ ਤੁਮ ਪਰਮੇਸਰ ਕੇ ਭਗਤ ਹੋ, ਪਰੁ ਜੀ, ਇਸ ਨਗਰੀ ਕਉ ਭੀ ਪਵਿਤੁ ਕਰੁ, ਕੁਛ ਇਸ ਕਾ ਭੀ ਗੁਨੁ ਲੇਵਹੁ' । ਤਬਿ ਗੁਰੂ ਨਾਨਕ ਪੁਛਿਆ, 'ਇਸਕਾ ਗੁਨ ਕੈਸਾ ਹੈ? ਤਬਿ ਪੰਡਤ ਕਹਿਆ, 'ਜੀ, ਇਸਕਾ ਗੁਨੁ ਵਿਦਿਆ ਹੈ; ਜਿਸੁ ਪੜ੍ਹੇ ਤੇ ਰਿਧਿ ਆਇ ਰਹੈ, ਅਤੇ ਜਹਾਂ ਬੈਠਹੁ ਤਹਾਂ ਸੰਸਾਰੁ ਮਾਨੈ, ਅਤੇ ਇਸ ਮਤੇ ਲਾਈ ਤੇ ਮਹੰਤ ਹੋਵਹੁ' । ਤਬਿ ਬਾਬਾ ਬੋਲਿਆ : ਸਬਦੁ ਰਾਗੁ ਬਸੰਤ ਵਿਚ :—

ਬਸੰਤ ਹਿੰ ਡੋਲ ਮਹਲਾ ੧ ॥

ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੇ ॥ ਦੁਇ ਮਾਈ ਦੁਇ
ਬਾਪਾ ਪੜੀਅਹਿ ਪੰਡਿਤ ਕਰਹੁ ਬੀਰਾਰੇ ॥੧॥ ਸੁਆਮੀ ਪੰਡਿਤ ਤੁਮ ਦੇਹੁ
ਮਤੀ ॥ ਕਿਨ ਬਿਧਿ ਪਾਵਹੁ ਪ੍ਰਾਨ ਪਤੀ ॥ ੧ ॥ ਰਹਾਉ ॥ ਭੀਤਰਿ ਅਗਨਿ
ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰਹੀ
ਭੀਤਰਿ ਐਸਾ ਗਿਆਨੁ ਨ ਪਾਇਆ ॥ ੨ ॥ ਰਾਮ ਰਵੰਤਾ ਜਾਣੀਐ ਇਕ
ਮਾਈ ਭੋਗੁ ਕਰੇਇ ॥ ਤਾਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥
ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨ੍ਹਾਹੀ ਸੇਤੀ ਵਾਸਾ ॥ ਪ੍ਰਣਵਤਿ
ਨਾਨਕੁ ਦਾਸਨਿਦਾਸਾ ਖਿਨੁ ਤੋਲਾ ਖਿਨੁ ਮਾਸਾ ॥ ੪ ॥ ੩ ॥ ੧੧ ॥

ਤਬਿ ਫਿਰਿ ਚਤੁਰਦਾਸ ਪੰਡਤ ਬੇਨਤੀ ਕੀਤੀ, ਆਖਿਓਸੁ, 'ਜੀ, ਏਹੁ ਜੋ ਅਸੀਂ ਸੰਸਾਰ ਕੇ ਤਾਈਂ ਪੜਾਵਤੇ ਹੈਂ, ਅਰੁ ਅਸੀਂ ਪੜਤੇ ਹੈਂ, ਕੁਛ ਪ੍ਰਾਪਤਿ ਹੋਵੈਗਾ ਪਰਮੇਸਰ ਕਾ ਨਾਉ?' ਤਬਿ ਗੁਰੂ ਨਾਨਕ ਪੁਛਿਆ, 'ਏ ਸੁਆਮੀ! ਤੁਮ ਕਿਆ ਪੜਤੇ ਹੋ? ਅਰੁ ਕਵਨੁ ਵਸਤੁ ਸੰਸਾਰ ਜੋਗੁ ਪੜਾਇਦੇ ਹੋ? ਅਰੁ ਕਿਆ ਵਿਦਿਆ ਪੜਾਂਵਦੇ ਹੋ* ਚਾਟੜਿਆਂ ਜੋਗੁ?' ਤਬ ਪੰਡਿਤ ਕਹਿਆ, 'ਜੀ, ਵਚਨ ਪਾਰਬ੍ਰਹਮ ਕੇ ਸਿਉ, ਪਹਲੀ ਪਟੀ ਪੜਾਵਉ ਸੰਸਾਰ ਜੋਗੁ' । ਤਬਿ ਬਾਬਾ ਬੋਲਿਆ :

*'ਅਰੁ ਕਿਆ ਵਿਦਿਆ ਪੜਾਂਵਦੇ ਹੋ' ਹਾ:ਬਾ: ਨੁਸਖੇ ਵਿਚੋਂ ਹੈ ।

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ॥

ਓਅੰਕਾਰਿ ਬਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ ਤ੍ਰਿਭਵਣ ਸਾਰੁ ॥ ੧ ॥ ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥ ੧ ॥ ਰਹਾਉ ॥

ਤਬਿ ਪਉੜੀਆਂ ਚਉਰੰਜਹ ਪੌਠ ਓਅੰਕਾਰੁ ਹੋਇਆ। ਤਬ ਪੰਡਿਤੁ ਆਇ ਪੈਰੀ ਪਇਆ, ਨਾਉ ਧਰੀਕ ਹੋਆ, ਗੁਰੂ ਗੁਰੂ ਲਗਾ ਜਪਣਿ। ਤਬਿ ਬਾਬਾ ਜੀ ਓਬਹੁ ਰਵਦੇ ਰਹੇ।

੧੮. ਨਾਨਕ ਮਤੇ ਸਿੱਧਾਂ ਨਾਲ ਗੋਸ਼ਟ.

ਤਬ* ਨਾਨਕ ਮਤੇ ਆਇ ਨਿਕਲੈ। ਤਬ ਇਕਸੁ ਬੜ ਕੇ ਤਲੇ ਜਾਇ ਬੈਠੇ, ਓਹੁ ਬੜ ਸੁਕਾ ਖੜਾ ਥਾ ਕਈ ਬਰਸਾਂ ਕਾ। ਓਥੈ ਪੁੰਝੀ ਪਾਈ, ਤਬ ਓਹੁ ਹਰਿਆ ਹੋਆ, ਸਿਧਾਂ ਡਿਠਾ, ਆਇ ਬੈਠੈ। ਤਬਿ ਸਿੱਧਾਂ ਪੁਛਿਆ, 'ਹੇ ਬਾਲਕੇ! ਤੂੰ ਕਿਸਕਾ ਸਿਖੁ ਹੈ? ਦੀਖਿਆ ਤੈਂ ਕਿਸਤੇ ਲਈ ਹੈ?' ਤਬਿ ਗੁਰੂ ਬਾਬੇ ਸਬਦ ਉਠਾਇਆ ਰਾਗੁ ਸੂਈ ਵਿਚਿ :- ਸੂਹੀ ਮਹਲਾ ੧ ਘਰੁ ੭॥

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥ ੧ ॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲ ਥਲਿ ਮਹੀਅਲਿ ਭਰਿ ਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥ ੧ ॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੇ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥ ੨ ॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣ ਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥ ੩ ॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੁੜਾ ਪਾਵੈ ॥ ੪ ॥ ੨ ॥ ੯ ॥

ਤਬਿ ਸਿਧਾਂ ਆਖਿਆ, 'ਬਾਲਕੇ ! ਤੂੰ ਜੋਗੀ ਹੋਇ, ਦਰਸਨੁ ਭੇਖੁ ਲੇਉ' ਤਬਿ ਬਾਬੇ ਸਬਦ ਉਠਾਇਆ। ਰਾਗੁ ਸੂਹੀ ਲਾਲਤਾੜ ਵਿਚ :-

ਸੂਹੀ ਮਹਲਾ ੧ ਘਰੁ ੭ ॥

ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨਾ ਭਸਮ ਚੜਾਈਐ ॥ ਜੋਗੁ ਨ ਮੁੰਦੀ

*'ਤਬ' ਹਾ:ਬਾ: ਨੁਸਖੇ ਵਿਚੋਂ ਹੈ। 'ਇਹ ਵਾਕ ਹਾ:ਬਾ: ਨੁਸਖੇ ਦਾ ਹੈ। 'ਲਾਲਤਾ' ਪਾਠ ਹਾਫਜ਼ਾਬਾਦੀ ਨੁਸਖੇ ਵਿਚ ਨਹੀਂ ਹੈ, ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਬੀ ਨਹੀਂ, ਤਾਂਤੇ ਇਹ ਅਸ਼ੁਧੀ ਹੈ ਲਿਖਾਰੀ ਦੀ।

ਮੂੰਡਿ ਮੁਡਾਇਐ ਜੋਗੁ ਨ ਸਿੰਝੀ ਵਾਈਐ ॥ ਅੰਜਨ ਮਾਹਿ ਨਿਰੰਜਨਿ
 ਰਹੀਐ ਜੋਗ ਜੁਗਤਿ ਇਵ ਪਾਈਐ ॥ ੧ ॥ ਗਲੀ ਜੋਗੁ ਨ ਹੋਈ ॥ ਏਕ
 ਦਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥ ੧ ॥ ਰਹਾਉ ॥ ਜੋਗੁ ਨ
 ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ ਜੋਗੁ ਨ ਦੇਸਿ ਦਿਸੰਤਰਿ
 ਭਵਿਐ ਜੋਗੁ ਨ ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ
 ਜੁਗਤਿ ਇਵ ਪਾਈਐ ॥ ੨ ॥ ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ
 ਰਹਾਈਐ ॥ ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥
 ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥ ੩ ॥ ਨਾਨਕ
 ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਝੀ
 ਵਾਜੈ ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ
 ਜੁਗਤਿ ਤਉ ਪਾਈਐ ॥ ੪ ॥ ੧ ॥ ੮ ॥

ਤਬਿ ਸਿਧਾ 'ਆਦੇਸੁ ਆਦੇਸੁ' ਕੀਤਾ, ਜੋ ਇਹੁ ਕੋਈ ਮਹਾਂ ਪੁਰਖੁ ਹੈ,
 ਜਿਸਕੇ ਬੈਠਣੇ ਸਾਥਿ ਬੜੁ ਹਰਿਆ ਹੋਆ ਭੰਡਾਰੇ ਕਾ'। 'ਤਬਿ ਗੁਰੁ ਬਾਬਾ ਓਥਹੁ
 ਰਵਿਦਾ ਰਹਿਆ ।

੧੯. ਵਣਜਾਰਿਆਂ ਦੇ ਟਾਂਡੇ.

ਇਕਤੁ ਟਾਂਡੈ* ਆਇ ਨਿਕਲੇ ਵਣਜਾਰਿਆਂ ਕੈ, ਤਬਿ ਨਾਇਕ ਕੇ ਬਾਰਿ
 ਆਇ ਬੈਠੈ । ਉਸਦੇ ਘਰਿ ਪੁਤ੍ਰੁ ਹੋਆ ਥਾ, ਅਤੈ ਲੋਕ ਬਹੁਤੁ ਮੁਬਾਰਖੀ ਦੇਵਣਿ
 ਆਵਨਿ, ਕੋਈ ਆਇ ਅਲਤਾ† ਪਾਵੈ, ਕੋਈ ਲਖ ਅਸੀਸਾ ਦੇਵੈ । ਤਬ ਮਰਦਾਨਾ
 ਬੈਠਾ ਤਮਾਸਾ ਦੇਖੈ । ਜਾ ਲਹੁੜਾ ਦਿਨੁ ਹੋਇਆ, ਤਾਂ ਓਹੁ ਉਠਿ ਗਇਆ ਘਰਿ,
 ਖਬਰਿ ਲੀਤੀਆ ਨਹੀ । ਤਬਿ ਮਰਦਾਨੇ ਨੂੰ ਭੁਖ ਲਗੀ ਖਰੀ ਬਹੁਤੁ‡, ਆਖਿਓਸੁ,
 'ਜੀਵੈ ਪਾਤਸਾਹਾ ! ਇਸ ਤਾਂ ਅਸਾਡੀ ਖਬਰਿ ਕਿਛੁ ਨਾ ਲਈ, ਏਸ ਦੇ ਘਰਿ
 ਅਜੁ ਪੁਤ੍ਰੁ ਹੋਆ ਹੈ, ਆਪਣੀ ਹੁਇ ਹਵਾਇ ਨਾਲਿ ਉਠਿ ਗਇਆ । ਪਰੁ ਜੀ !
 ਜੇ ਮੈਨੂੰ ਹੁਕਮੁ ਹੋਵੈ ਤਾ ਇਸਦੇ ਘਰਿ ਜਾਵਾਂ । ਇਹੁ ਪੁਤ੍ਰੁ ਦੀ ਵਧਾਈ ਮੰਗਤਿਆਂ
 ਲੋਕਾਂ ਨੂੰ ਦੇਂਦਾ ਹੈ, ਕੁਛ ਮੈਂ ਭੀ ਲੈ ਆਵਾਂ ।' ਤਬਿ ਬਾਬਾ ਹਸਿਆ, ਆਖਿਓਸੁ,
 'ਮਰਦਾਨਿਆ ! ਇਸਦੇ ਘਰਿ ਪੁਤ੍ਰੁ ਨਾਹੀਂ ਹੋਆ, ਇਸਦੇ ਘਰਿ ਏਕੁ ਕਰਜਾਈ
 ਆਇਆ ਹੈ । ਚੁਪਾਤਾ ਰਹੁ^A ਰਾਤਿ ਰਹੇਗਾ, ਭਲਕੇ ਉਠਿ ਜਾਵੈਗਾ । ਪਰੁ ਤੇਰੇ
 ਮਨਿ ਆਈ ਹੈ, ਤਾਂ ਜਾਹਿ । ਪਰੁ ਅਸੀਸ ਦੇਹੀਈ ਨਾਹੀ, ਚੁਪਾਤਾ ਜਾਇ ਖੜਾ
 ਹੋਉ' । ਤਾਂ ਮਰਦਾਨੇ ਆਖਿਆ, 'ਭਲਾ ਹੋਵੈ ਜੀ, ਜਾਇ ਦੇਖਾਂ' । ਤਬਿ ਮਰਦਾਨਾ

*ਪਾਠਾਂਤੁ 'ਟਾਂਡੈ' ਦੀ ਥਾਂ 'ਡੇਰੇ' ਹੈ । †ਗੁਲਾਲੀ ਦੀ ਕਿਸਮ ਦੀ ਸ਼ੈ ।

‡'ਖਰੀ ਬਹੁਤ' ਪਾਠ ਹਾ:ਬਾ:ਨੁ: ਵਿਚ ਨਹੀਂ ਹੈ ।

^A'ਚੁਪਾਤਾ ਰਹੁ' ਦੀ ਥਾਂ ਪਾਠਾਂਤੁ ਹੈ—'ਚਾਰ ਪਹਰ' ।

ਗਇਆ, ਜਾਇ ਖੜੋਤਾ ਚੁਪਾਤਾ, ਖਬਰਿ ਕਿਸੇ ਨਾ ਲੀਤੀ, ਉਠਿ ਆਇਆ ।
ਤਬਿ ਬਾਬੇ ਆਖਿਆ, 'ਮਰਦਾਨਿਆ ! ਰਬਾਬੁ ਵਜਾਇ' । ਤਾ ਮਰਦਾਨੇ ਰਬਾਬ
ਵਜਾਇਆ, ਰਾਗੁ ਸ੍ਰੀ ਰਾਗੁ ਕੀਤਾ, ਗੁਰੂ ਬਾਬੇ ਸਬਦੁ ਉਠਾਇਆ :—

ਸਿਰੀ ਰਾਗੁ ਪਹਰੈ ਮਹਲਾ ੧ ਘਰੁ ੧ ॥

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥
ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥
ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵਲਾਗਾ ॥ ਨਾਮ ਰਜਾਦੁ
ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ ਜੈਸੀ ਕਲਮ ਵੁੜੀ ਹੈ
ਮਸਤਕਿ ਤੈਸੀ ਜੀਅੜੇ ਪਾਸਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ
ਪਇਆ ਗਰਭਾਸਿ ॥ ੧ ॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ
ਗਇਆ ਧਿਆਨੁ ॥ ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ
ਜਸੁਦਾ ਘਰਿ ਕਾਨੁ ॥ ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥
ਚੇਤਿ ਅਚੇਤ ਮੂੜ ਮੇਰੇ ਅੰਤਿ ਨਹੀ ਕਛੁ ਤੇਰਾ ॥ ਜਿਨਿ ਰਚਿ ਰਚਿਆ
ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥ ਕਹੁ ਨਾਨਕ ਪ੍ਰਾਣੀ ਦੂਜੈ
ਪਹਰੈ ਵਿਸਰਿ ਗਇਆ ਧਿਆਨੁ ॥ ੨ ॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ
ਮਿਤ੍ਰਾ ਧਨ ਜੋਬਨ ਸਿਉ ਚਿਤੁ ॥ ਹਰਿ ਕਾ ਨਾਮੁ ਨਾ ਚੇਤਹੀ ਵਣਜਾਰਿਆ
ਮਿਤ੍ਰਾ ਬਧਾ ਛੁਟਹਿ ਜਿਤੁ ॥ ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ
ਸੰਗਿਮਾਇਆ ॥ ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥
ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥ ਕਹੁ ਨਾਨਕ ਤੀਜੈ
ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥ ੩ ॥ ਚਉਥੈ ਪਹਰੈ ਰੈਣਿ ਕੈ ਵਣ-
ਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ
ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ ਭੇਤੁ ਚੇਤੁ ਹਰਿ ਕਿਸੈ ਨ
ਮਿਲਿਓ ਜਾ ਜਮਿ ਪਕੜਿ ਚਲਾਇਆ ॥ ਝੂਠਾ ਰੁਦਨੁ ਹੋਆ ਦੋਆਲੈ ਖਿਨ
ਮਹਿਭਇਆ ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ
ਹੇਤੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥ ੪ ॥ ੧ ॥

ਜਬਿ ਭਲਕੁ ਹੋਆ, ਤਾਂ ਓਹੁ ਲੜਿਕਾ ਚਲਿਆ, ਤਾਂ ਰੋਂਦੇ ਪਿਟਦੇ ਨਿਕਲੇ
ਤਾਂ ਮਰਦਾਨੇ ਅਰਜ ਕੀਤੀ, ਆਖਿਓਸੁ, 'ਜੀ ਇਸਦੇ ਬਾਬਿ ਕਿਆ ਵਰਤੀ? ਕਲਿ
ਅਲਤਾ ਪਏਂਦੇ ਆਹੇ, ਹਸਦੇ ਥੇ, ਖੇਡਦੇ ਥੇ' । ਤਬਿ ਬਾਬੇ ਸਲੋਕੁ ਦਿੱਤਾ :—

ਸਲੋਕੁ ॥ ਜਿਤੁ ਮੁਹਿ ਮਿਲਨਿ ਮੁਬਾਰਖੀ ਲਖ ਮਿਲੈ ਆਸੀਸ ॥ ਤੇਮੁਹੁ ਫਿਰਿ
ਪਿਟਾਈਅਨ ਮਨੁ ਤਨੁ ਸਹੇ ਕਸੀਸ ॥ ਇਕ ਮੁਏ ਇਕ ਦਬਿਆ ਇਕ ਦਿਤੇ
ਨਦੀ ਵਹਾਇ ॥ ਗਇਆ ਮੁਬਾਰਖੀ ਨਾਨਕਾ ਭੀ ਸਚੇ ਨੁ ਸਲਾਹ ॥ ੧ ॥ *

*ਏਹ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ ।

ਤਬਿ ਬਾਬਾ ਤੇ ਮਰਦਾਨਾ ਓਥਹੁ ਚਲੇ ।

੨੦. ਪਾਲੀ ਨੂੰ ਪਾਤਸ਼ਾਹੀ.

ਤਬਿ ਰਾਹ ਵਿਚਿ ਇਕ ਚੰਣਿਆਂ ਦੀ ਵਾੜੀ ਆਈਓਸੁ । ਤਬਿ ਪਾਲੀ ਉਸ* ਕਾ ਲਗਾ ਹੋਲਾਂ ਕਰਣਿ । ਤਬਿ ਮਰਦਾਨੇ ਕੇ ਜੀਅ ਆਈ 'ਜੋ ਬਾਬਾ ਚਲੈ ਤਾਂ ਦੁਇਕ ਬੂਟੇ ਲੈਹਿ' । ਤਬਿ ਬਾਬਾ ਮੁਸਕਾਇਆ, ਜਾਇ ਬੈਠੇ । ਤਬ ਉਸ ਪਾਲੀ ਹੋਲੇ ਅਗੇ ਆਣਿ ਰਖੈ । ਤਬ ਬਾਬੇ ਮਰਦਾਨੈ ਨੂ ਦੇਤੇ । ਤਾਂ ਉਸ ਲੜਕੈ ਦੇ ਜੀਅ ਆਈ,—ਜੁ ਕਿਛੁ ਘਰਿ ਤੇ ਲੈ ਆਵਾਂ, ਫਿਕੀਰਾਂ ਦੇ ਮੁਹਿ ਪਾਵਣ ਤਾਂਈ—। ਤਬਿ ਓਹੁ ਉਠਿ ਚਲਿਆ ਤਾਂ ਬਾਬੇ ਪੁਛਿਆ । ਤਾਂ ਆਖਿਓਸੁ, 'ਜੀ ਕੁਛੁ ਘਰੇ ਲੇ ਆਵਾਂ, ਤੇਰੇ ਮੁਹ ਪਾਵਣ ਤਾਂਈ' । ਤਾਂ ਗੁਰੂ ਨਾਨਕ ਸਲੋਕ ਦਿਤਾ :—

ਸਲੋਕ ॥ ਸਥਰੁ ਤੇਰਾ ਲੇਫੁ ਨਿਹਾਲੀ ਭਾਉ ਤੇਰਾ ਪਕਵਾਨੁ ॥ ਨਾਨਕ
ਸਿਫਤੀ ਤ੍ਰਿਪਤਿਆ ਬਹੁ ਰੇ ਸੁਲਤਾਨ ॥ ੧ ॥ੜ

ਤਬਿ ਪਾਤਸ਼ਾਹੀ ਮਿਲੀ ਚੰਣਿਆਂ ਦੀ ਮੁਠਿ ਦਾ ਸਦਕਾ । ਤਬਿ ਬਾਬਾ ਉਥਹੁ ਰਵਦਾ ਰਹਿਆ ।

੨੧. ਮੁਹਰਾਂ ਦੇ ਕੋਲੇ ਤੇ ਸੂਲੀ ਦੀ ਸੂਲ.

ਤਾਂ ਮਰਦਾਨੇ ਆਖਿਆ, 'ਜੀ, ਕਿਥਾਉ ਬੈਠੀਐ ਚਉਮਾਸਾ ?' ਤਬਿ ਬਾਬੇ ਆਖਿਆ, 'ਭਲਾ ਹੋਵੈਗਾ, ਜੇ ਕੋਈ ਗਾਉਂ ਆਵੈ ਤਹਾਂ ਬੈਠਣਾ' । ਤਬਿ ਸਹਰ ਤੇ ਕੋਸ ਏਕ ਉਪਰਿ ਆਇ ਬੈਠੇ ਗਾਉ ਵਿਚਿ । ਤਬਿ ਉਸ ਗਾਉ ਵਿਚਿ ਏਕਸ ਖਤ੍ਰੀ ਦੀ ਲਗ ਆਹੀ । ਉਹੁ ਇਕ ਦਿਨ ਆਇ ਦਰਸਨਿ ਦੇਖਣੇ ਆਇਆ ॥ ਦਰਸਨੁ ਦੇਖਣੇ ਨਾਲ ਨਿਤਾਪ੍ਰਤਿ ਆਵੈ ਸੇਵਾ ਕਰਨਿ । ਤਬਿ ਇਕ ਦਿਨੇ ਨੇਮੁ ਕੀਤੋਸੁ, ਜੋ ਦਰਸਨ ਬਿਨਾ ਲੇਨਾ ਕਿਛੁ ਨਾਹੀ ਜਲੁ ਪਾਨੁ ।

ਤਬਿ ਏਕਨਿ ਪਾਸਲੇ ਹਟਵਾਣੀਏ ਪੁਛਿਆ, 'ਜੋ ਭਾਈ ਜੀ, ਤੂੰ ਨਿਤਾਪ੍ਰਤਿ ਕਿਉਂ ਜਾਂਦਾ ਹੈਂ ਗਾਉਂ ? ਆਗੈ ਕਿਤੈ ਸੰਜੋਗ ਪਾਇ ਜਾਂਦਾ ਸਹਿ^B' । ਤਾਂ ਉਨਿ ਸਿਖ ਆਖਿਆ, 'ਭਾਈ ਜੀ ! ਇਕ ਸਾਧੂ ਆਇ ਰਹਿਆ ਹੈ, ਉਸਕੇ ਦਰਸਨਿ ਜਾਂਦਾ ਹਾਂ' । ਤਬਿ ਉਸ ਕਹਿਆ, 'ਜੀ, ਉਸਕਾ ਦਰਸਨੁ ਮੈਨੂੰ ਭੀ ਕਰਾਇ' । ਤਬਿ ਉਸ ਸਿਖ ਕਿਹਾ, 'ਜੀ ਤੁਸੀ ਬੀ ਕਰਹੁ^C' । ਤਬਿ ਇਕ ਦਿਨਿ ਉਹ ਭੀ ਨਾਲਿ

*'ਉਸ' ਪਦ ਹਾ:ਬਾ: ਵਾਲੀ ਸਾਖੀ ਦਾ ਹੈ ।

†ਹਾ:ਬਾ:ਵਾਲੇ ਨੁਸਖੇ ਵਿਚ ਲਿਖਿਆ ਹੈ ਕਿ 'ਤਬ ਬਾਬਾ ਤੇ ਮਰਦਾਨਾ ਦੋਵੇਂ ਉਥੇ ਬੈਠ ਗਏ' । ‡ਇਹ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ ।

^Aਹਾ:ਬਾ:ਨੁਸਖੇ ਵਿਚ ਪਾਠ ਹੈ 'ਲਾਗ' ਪੱਥਰ ਦੇ ਛਾਪੇ ਵਿਚ ਹੈ 'ਲਗਨ' ।

^B'ਸਹਿ' ਪਾਠ ਹਾ:ਬਾ:ਨੁ: ਦਾ ਹੈ । ^C'ਤਬ...ਤੋਂ...ਕਰਹੁ' ਤਕ ਹਾ:ਬਾ:ਨੁ: ਦਾ ਪਾਠ ਹੈ ।

ਆਇਆ। ਆਂਵਦਿਆਂ ਆਂਵਦਿਆਂ ਇਕ ਲੰਉਡੀ ਸਾਥਿ ਅਟਕਿਆ। ਤਬਿ ਨਿਤਾਪ੍ਰਤਿ ਘਰਿ ਤੇ ਇਕਠੇ ਆਵਨਿ, ਤਾਂ ਉਹੁ ਜਾਵੈ ਲੋਲੀਖਾਨੇ*, ਅਤੇ ਉਹੁ ਜੋ ਆਗੈ ਆਵਦਾ ਆਹਾ, ਸੋ ਆਵੈ ਗੁਰ ਪਰਮੇਸਰ ਕੀ ਸੇਵਾ ਕਰਣਿ। ਤਬਿ ਇਕ ਦਿਨਿ ਉਸ ਕਹਿਆ, 'ਭਾਈ ਜੀ ! ਮੈਂ ਜਾਂਦਾ ਹਾਂ ਵਿਕਰਮ ਕਰਣਿ, ਅਤੇ ਤੂੰ ਜਾਂਦਾ ਹੈ ਸਾਧੂ ਦੀ ਸੇਵਾ ਕਰਨਿ। ਅਜੁ ਤੇਰਾ ਅਤੇ ਮੇਰਾ ਕਰਾਰੁ ਹੈ, ਜੋ ਦੇਖਾ ਤੈਨੂੰ ਕਿਆ ਪਰਾਪਤਿ ਹੋਵੈ ਅਤੇ ਮੈਨੂੰ ਕਿਆ ਮਿਲੇਗਾ'। ਤਬ ਉਹਨਾਂ ਇਕ ਟਿਕਾਣਾ ਮੁਕਰਰ ਕੀਤਾ; ਤਾਂ ਆਖਿਓਨੁ, ਜੋ ਤੂੰ ਆਗੈ ਆਵਹਿ, ਤਾਂ ਈਹਾਂ ਆਇ ਬੈਠਣਾ ਅਤੇ ਜੇ ਮੈਂ ਆਵਾਂ, ਤਾਂ ਆਇ ਬੈਠਣਾ। ਆਜੁ ਇਕਠੇ ਹੋਇ ਕਰਿ ਚਲਣਾ। ਜਬਿ ਉਹੁ ਜਾਵੈ ਤਾਂ ਲੰਉਡੀ ਡੇਰੇ ਨਾਹੀ। ਤਬਿ ਉਹੁ ਦਲਗੀਰੁ ਹੋਇ ਕਰਿ ਉਠਿ ਆਇਆ। ਆਇ ਕਰਿ ਟਿਕਾਣੇ ਉਪਰਿ ਆਇ ਬੈਠਾ। ਫਿਕਰਿ ਨਾਲਿ ਲਗਾ ਧਰਤੀ ਖੋਦਣਿ। ਜੋ ਦੇਖੈ, ਤਾਂ ਇਕੁ ਮੁਹਰ ਗੈਤਬ ਛੁਰੀ ਕਢਿ ਕਰਿ ਲਗਾ ਖੋਦਨਿ। ਜੋ ਦੇਖੈ ਤਾਂ ਕੋਲੇ ਹੈਨਿ ਮਟੁ ਭਰਿਆ ਹੋਆ।

ਤਬਿਉਹੁ¹ ਗੁਰੂ ਪਾਸੋ ਸਿਖੁ ਪੈਰੀ ਪੈਇਕਰਿ ਚਲਿਆ, ਤਾ ਦਰਿ ਤੈ ਬਾਹਰਿ ਕੰਡਾ ਚੁਭਿਓਸੁ ਤਾਂ ਕਪੜੇ ਸਾਥਿ ਪੈਰੁ ਬੰਨਿ ਕਰਿ ਆਇਆ। ਇਕੁ ਜੁਤੀ ਚੜ੍ਹੀ, ਇਕੁ ਜੁਤੀ ਭੰਨੀ। ਤਬਿ ਉਸ ਪੁਛਿਆ 'ਭਾਈ ਜੀ! ਜੁਤੀ ਚੜ੍ਹਾਇ ਲੇਹਿ'। ਤਬਿ ਉਸੁ ਕਹਿਆ, 'ਭਾਈ ਜੀ ! ਮੇਰੇ ਪੈਰਿ ਕੰਡਾ ਚੁਭਿਆ ਹੈ'। ਤਬਿ ਉਸ ਕਹਿਆ, 'ਭਾਈ ਜੀ ! ਅਜ ਮੈਂ ਪਾਈ ਮੁਹਰ, ਅਤੇ ਤੈਨੂੰ ਚੁਭਿਆ ਕੰਡਾ, ਏਹ ਬਾਤ ਪੁਛੀ ਚਾਹੀਐ; ਜੋ ਤੂੰ ਜਾਵੈ ਗੁਰੂ ਕੀ ਸੇਵਾ ਕਰਨਿ, ਅਤੇ ਮੈਂ ਜਾਵਾਂ ਪਾਪ ਕਮਾਵਨਿ'। ਤਬਿ ਦੋਵੇ ਆਏ, ਆਇ ਕਰਿ ਬੇਨਤੀ ਕੀਤੀ, ਹਕੀਕਤਿ ਆਖਿ ਸੁਣਾਈ। ਤਬਿ ਗੁਰੂ ਬੋਲਿਆ, 'ਚੁਪ ਕਰਿ ਰਹੁ, ਫੋਲੋ ਕਾਈ ਨਹੀ' ^B। ਤਾਂ ਉਨਿ ਆਖਿਆ, 'ਜੀ ਬਹਰੀ' ^C ਕੀਰੈ। ਤਬਿ ਬਾਬਾ ਬੋਲਿਆ, ਆਖਿਓਸੁ, 'ਉਹੁ ਜੋ ਮਟੁ ਕੋਲਿਆਂ ਦਾ ਥਾ, ਸੋ ਸਭ ਮੁਹਰਾਂ ਥੀਆਂ। ਪਿਛਲੇ ਜਨਮ ਕਾ ਬੀਜਿਆ ਹੈ, ਇਕ ਮੁਹਰੁ ਸਾਧੂ ਕੇ ਹਥਿ ਦਿਤੀ ਥੀ, ਤਿਸਦਾ ਸਦਕਾ ਮੁਹਰਾਂ ਹੋਈਆਂ ਥੀਆਂ। ਪਰੁ ਜਿਉ ਜਿਉ ਵਿਕਰਮਾਂ ਨੂੰ ਦਰੁੜਿਆ, ਤਿਉ ਤਿਉ ਮੁਹਰਾਂ ਦੇ ਕੋਇਲੇ ਹੋਇਗੈ। ਅਤੇ ਤੇਰੇ ਲੇਖ ਸੂਲੀ ਥੀ, ਜਿਉ ਜਿਉ ਸੇਵਾ ਨੂੰ ਆਇਆ, ਤਿਉ ਤਿਉ ਸੂਲੀ ਘਟਿ ਗਈ। ਸੂਲੀ ਦਾ ਕੰਡਾ ਹੋਇਆ ਸੇਵਾ ਦਾ ਸਦਕਾ'। ਤਬਿ ਉਇ ਉਨਿ ਪੈਰੀ ਪਏ, ਨਾਉ ਧਰੀਕ ਸਿੱਖ ^D ਹੋਏ, ਗੁਰੂ ਗੁਰੂ ਲਾਗੇ ਜਪਣਿ। ਤਬਿ ਬਾਬਾ ਬੋਲਿਆ ਸਬਦ ਰਾਗੁ ਮਾਰੂ ਵਿਚਿ :-

*ਹਾ:ਬਾ: ਨੁਸਖੇ ਵਿਚ ਪਾਠ 'ਲੰਉਡੀ ਕੇ' ਹੈ। †'ਤਬ...ਤੋਂ...ਆਖਿਓਨੁ' ਤੱਕ ਹਾ:ਬਾ: ਨੁ:ਵਿਚੋਂ ਹੈ। ‡ਹਾ:ਬਾ: ਨੁਸਖੇ ਵਿਚ ਪਾਠ ਹੈ 'ਏਥੇ ਹੀ ਬੈਠਾਂਗਾ'।

^Aਭਾਵ ਉਹੁ ਜੋ ਸਿਖ ਸੀ, ਭਲਾ ਪੁਰਖ। ^B'ਫੋਲੋ ਕਾਈ ਨਾਹੀ' ਪਾਠ। ਹਾ:ਬਾ: ਨੁਸਖੇ ਦਾ ਹੈ। ^Cਪਾ:-'ਜਾਹਰ'। ^D'ਸਿੱਖ' ਪਾਠ ਹਾ:ਬਾ:ਨੁ:ਦਾ ਹੈ।

ਮਾਰੂ ਮਹਲਾ ੧ ਘਰੁ ੧ ॥

ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ॥ ਜਿਉ ਜਿਉ
ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ॥੧॥ ਚਿਤ ਚੇਤਸਿ
ਕੀ ਨਹੀ ਬਾਵਰਿਆ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ॥
ਜਾਲੀ ਰੈਨਿ ਜਾਲੁ ਦਿਨੁ ਹੁਆ ਜੇਤੀ ਘੜੀ ਫਾਹੀ ਤੇਤੀ॥ ਰਸਿ ਰਸਿ ਚੋਗ
ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥੨॥ ਕਾਇਆ ਆਰਣੁ
ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ
ਤਿਸੁ ਉਪਰਿ ਮਨੁ ਜਲਿਆ ਸੰਨੀ ਚਿੰਤ ਭਈ ॥ ੩ ॥ ਭਇਆ ਮਨੁਰੁ
ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ
ਤਉ ਨਾਨਕ ਤਿਸਟਸਿ ਦੇਹਾ ॥ ੪ ॥ ੩ ॥

੨੩. ਠੱਗਾਂ ਦਾ ਨਿਸਤਾਰਾ.

ਤਬ ਓਥਹੁ ਚਲੇ । ਪੈਂਡੇ ਵਿਚ ਠਗ ਮਿਲਿ ਗਏ । ਦੇਖਿ ਕਰਿ ਆਖਿਓਨੇ,
'ਜਿਸਦੇ ਮੁਹਿ ਵਿਚਿ ਐਸੀ ਜੋਤਿ ਹੈ, ਸੇ ਖਾਲੀ ਨਹੀਂ । ਇਸ ਦੇ ਪੱਲੈ ਬਹੁਤੁ
ਦੁਨੀਆ ਹੈ, ਪਰੁ ਗੁਣੀ ਹੈ' । ਤਬਿ ਬਾਬੇ ਦੇ ਚਉਫੇਰਿ ਆਇ ਖੜੇ ਹੋਏ । ਤਬਿ
ਦਰਸਨੁ ਦੇਖਣੇ ਨਾਲਿ ਸਭ ਆਇ ਅੰਦਰਹੁ ਨਿਬਲੁ ਭਏ । ਤਬਿ ਗੁਰੂ ਪੁਛਿਆ,
'ਤੁਸੀ ਕਵਨ ਅਸਹੁ ?' ਤਬਿ ਉਇ ਕਹਿਨਿ, 'ਅਸੀ ਠੱਗ ਹਾਂ, ਤੇਰੇ ਮਾਰਣ ਕਉ
ਆਏ ਹਾਂ' । ਤਬਿ ਬਾਬੇ ਆਖਿਆ, 'ਭਲਾ ਹੋਵੈ, ਇਕੁ ਕੰਮੁ ਕਰਿਕੈ ਮਾਰਹੁ' ।
ਤਬਿ ਓਨਾ ਕਹਿਆ, 'ਕੰਮ ਕੇਹਾ ਹੈ ?' ਤਬਿ ਬਾਬੇ ਕਿਹਾ*, 'ਓਹੁ ਜੋ ਧੂਆਂ
ਨਦਰਿ ਆਂਵਦਾ ਹੈ, ਤਹਾਂ ਤੇ ਆਗ ਲੇ ਆਵਹੁ, ਮਾਰਿ ਦਾਗੁ ਦੇਹੁ†' । ਤਬਿ ਠੱਗਾਂ
ਆਖਿਆ, 'ਕਹਾਂ ਆਗਿ ਕਹਾਂ ਹਮਿ, ਮਾਰਿ ਦੂਰਿ ਕਰਹੁ' ਤਬਿ ਇਕ ਨਾਫ਼
ਆਖਿਆ, 'ਅਸਾਂ ਬਹੁਤੁ ਜੀਅ ਮਾਰੇ ਹੈਨਿ, ਪਰੁ ਹਸਿ ਕਰਿ ਕਿਸੇ ਨਾਹੀ
ਕਹਿਆ—ਜੇ ਮਾਰੁ—ਆਸਾ ਤੇ ਕਿਹਾ^A ਜਾਂਦਾ ਹੈ?' ਤਬਿ ਦੁਇ ਠੱਗ ਦਉੜੇ ਆਗਿ
ਨੂ, ਜਬ ਜਾਵਨਿ ਤਾਂ ਅਗੈ ਚਿਖਾ ਪਈ ਜਲਦੀ ਹੈ; ਅਤੈ ਰਾਮ ਗਣ ਤੇ ਜਮ ਗਣ
ਖੜੇ ਝਗੜਦੇ ਹੈਂ। ਤਬਿ ਠੱਗਾਂ ਪੁਛਿਆ, 'ਤੁਸੀ ਕਵਨ ਹਉ? ਕਿਉਂ ਝਗੜਦੇ ਹਉ?'
ਤਬਿ ਉਨਾਂ ਕਹਿਆ, 'ਅਸੀ ਜਮਗਣ ਹਾਂ, ਆਗਿਆ ਪਾਇ^B ਪਰਮੇਸਰ ਕੀ ਨਾਲਿ

*'ਤਬਿ ਓਨਾ...ਤੋਂ...ਕਿਹਾ' ਤਕ ਦਾ ਪਾਠ ਹਾ:ਬਾ:ਨੁ:ਸਖੇ ਵਿਚੋਂ ਹੈ ।

†ਪਾਠਾਂਤੁ ਹੈ 'ਮਾਰ ਕਰ ਦਾਗ ਦੇਵਣਾ'। ਫ਼ੁੰ:ਬਾ:ਨੁ:ਵਿਚ 'ਇਕਨੇ' ਪਾਠ ਹੈ।

^Aਹਾ:ਬਾ:ਨੁ: ਵਿਚ ਪਾਠ ਹੈ 'ਕਹਾਂ' । ਸ਼ੁੱਧ ਬੀ 'ਕਹਾਂ' ਹੈ । 'ਅਸਾਂ ਤੇ ਕਹਾਂ
ਜਾਂਦਾ ਹੈ', ਦਾ ਮਤਲਬ ਹੈ ਕਿ ਸਾਥੋਂ ਨੱਸ ਕੇ ਇਹ ਕਿਥੇ ਜਾ ਸਕਦਾ ਹੈ ।

^B'ਪਾਇ' ਪਦ ਹਾ:ਬਾ: ਨੁ:ਸਖੇ ਵਿਚ ਨਹੀਂ ਹੈ, ਤੇ ਚਾਹੀਦਾ ਬੀ ਨਹੀਂ ।

ਇਸ ਜੀਅ ਕਉ ਕੁੰਭੀ ਨਰਕਿ ਲੈ ਚਾਲੇ ਹੈ* । ਅਤੇ ਇਹ ਪਿਛੁੰ ਰਾਮ ਗਣ
ਆਏ ਹਨਿ, ਅਸਾਂ ਤੈ ਖੋਸ ਲੈ ਚਲੇ ਹੈ । ਤੁਮ ਪੁਛੋ ਜੋ ਕਿਉਂ ਖੋਸ ਲੈ ਚਲੇ ਹੈ ?
ਤਬਿ ਠੱਗਾਂ ਪੁਛਿਆ, 'ਤੁਸੀਂ ਕਿਉਂ ਖਸਿ ਲੈ ਚਲੇ ਹਉ, ਇਨਾਂ ਪਾਸਹੁ ?' ਤਬਿ
ਰਾਮਗਣਾ ਆਖਿਆ, 'ਇਹ ਮਹਾਂ ਪਾਪੀ ਥਾ, ਇਸਨੁ ਕੁੰਭੀ ਨਰਕ ਮੈਂ ਦੇਣਾ ਥਾ,
ਪਰਾਂ ਜਿਸੁ ਗੁਰੂ ਪਰਮੇਸਰ ਕਉ ਤੁਮ ਮਾਰਣ ਆਏ ਹੋ, ਤਿਸਕੀ ਦ੍ਰਿਸਟਿ ਇਸਕੀ
ਚਿਖਾਂ ਕਾ ਧੁੰਆ ਪਇਆ ਹੈ । ਤਿਸਕਾ ਸਦਕਾ ਬੈਕੁੰਠ ਕਉ ਪ੍ਰਾਪਤਿ ਭਇਆ
ਹੈ' । ਤਬਿ ਠੱਗ ਸੁਣਤੇ ਹੀ ਦਉੜੇ ਆਏ, ਆਖਿਓ ਨੈ, 'ਜਿਸਕੀ ਦ੍ਰਿਸਟਿ ਧੁੰਆ
ਪਵਤੇ ਸਾਰ ਮੁਕਤਿ ਪਰਾਪਤਿ ਭਇਆ ਹੈ, ਤਿਸਕੇ ਮਾਰਣ ਕਉ ਅਸੀ ਆਏ
ਹੈ !' । ਤਬਿ ਓਹ ਆਇ ਪੈਰੀ ਪਏ । ਅਗਲਿਆਂ ਪੁਛਿਆ, 'ਇਹ ਕਿਆ ਹੁਆ
ਹੈ, ਜੋ ਆਇਕੈ ਪੈਰੀ ਪਏ ਤੁਸੀਂ ?' ਉਨਾਂ ਸਭ ਬਾਤਝ ਆਖਿ ਸੁਣਾਈ । 'ਇਹ
ਮਹਾਂ ਪੁਰਖ ਹੈ^A' । ਤਬਿ ਓਹੁ ਭੀ ਆਇ ਪੈਰੀ ਪਏ । ਹਥਿ ਜੋੜਿ ਖੜੇ ਹੋਏ ਲਗੇ
ਬੇਨਤੀ ਕਰਣਿ, ਆਖਿਓਨੈ, 'ਜੀ ਅਸਾਂ ਕਉ ਨਾਉਧਰੀਕ ਕਰੁ, ਅਸਾਡੇ ਪਾਪ
ਬਿਨਾਸ ਕਰਿ, ਅਸਾਂ ਮਹਾਂ ਘੋਰੁ ਪਾਪ ਕਮਾਏ ਹੈ' । ਤਬਿ ਗੁਰੂ ਨਾਨਕੁ ਮਿਹਰਵਾਨੁ
ਹੋਆ । ਆਖਿਓਸੁ, 'ਤੁਸਾਡੇ ਪਾਪ ਤਬ ਹੀ ਬਿਨਾਸੁ ਹੋਵਨਿ, ਜਾ ਇਹੁ ਕਿਰਤਿ
ਛੋਡਹੁ, ਅਤੇ ਕਿਰਸਾਣੀ ਕਰਹੁ, ਅਤੈ ਜੋ ਕੁਛ ਵਸਤੁ ਰਹੰਦੀ ਹੈ, ਸੋ ਪਰਮੇਸਰ ਕੇ
ਨਾਇ ਦੇਹੁ, ਅਤੀਤਾਂ ਭਗਤਾਂ ਦੇ ਮੁਹਿ ਪਾਵਹੁ' । ਤਬਿ ਓਨਾਂ ਆਗਿਆ ਮਨਿ ਲਈ
ਜੋ ਕੁਛ ਵਸਤੁ ਥੀ, ਸੋ ਆਣਿ ਆਗੈ ਰਾਖੀ, ਗੁਰੂ ਗੁਰੂ ਲਗੈ ਜਪਣਿ । ਜਨਮੁ
ਸਵਾਰਿਆ । ਤਬਿ ਬਾਬਾ ਬੋਲਿਆ ਸਬਦੁ ਰਾਗੁ ਸ੍ਰੀ ਰਾਗੁ ਵਿਚਿ :-

ਸਿਰੀ ਰਾਗੁ ਮਹਲਾ ੧ ॥

ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰਨਿੰਦਾ ਪਰਮਲੁ ਮੁਖ
ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏਹ ਕਰਮ ਮੇਰੇ
ਕਰਤਾਰ ॥ ੧ ॥ ਬਾਬਾ ਬੋਲੀਐ ਪਤਿ ਹੋਇ ॥ ਉਤਮ ਸੇ ਦਰਿ ਉਤਮ
ਕਹੀਅਹਿ ਨੀਚ ਕਰਮ ਬਹਿ ਰੋਇ ॥ ੧ ॥ ਰਹਾਉ ॥ ਰਸੁ ਸੁਇਨਾ ਰਸੁ ਰੁਪਾ
ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ
ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥ ੨ ॥ ਜਿਤੁ
ਬੋਲੀਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ
ਮੂਰਖ ਮਨ ਅਜਾਣਾ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣਾ ॥ ੩ ॥

*ਪਾਠਾਂਤੁ 'ਆਹੇ' ਬੀ ਹੈ ।

† 'ਇਹ ਮਹਾਂ ਪਾਪੀ... ਤੋਂ... ਪਰ' ਤਕ ਦਾ ਪਾਠ ਹਾ:ਬਾ: ਨੁਸਖੇ ਵਿਚੋਂ ਹੈ ।

‡ 'ਇਹ ਕਿਆ... ਤੋਂ... ਬਾਤ' ਤਕ ਦਾ ਪਾਠ ਹਾ:ਬਾ:ਨੁ: ਦਾ ਹੈ ।

^A 'ਇਹ ਮਹਾਂ ਪੁਰਖ ਹੈ' ਪਾਠ ਹਾ:ਬਾ: ਨੁਸਖੇ ਦਾ ਹੈ ।

ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥
ਤਿਨਕਾ ਕਿਆ ਸਾਲਾਹਣਾ ਅਵਰ ਸੁਆਲਿਹੁ ਕਾਇ ॥ ਨਾਨਕ ਨਦਰੀ
ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥ ਸਲੋਕ ਮਃ ੧ ॥

ਗਿਆਨੁ ਵਿਹੂਣਾ ਗਾਵੈ ਗੀਤ ॥ ਭੁਖੇ ਮੁਲਾਂ ਘਰੇ ਮਸੀਤਿ ॥ ਮਖਟੂ ਹੋਇਕੈ
ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ
ਜਾਇ ॥ ਤਾਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਇ ਕਿਛੁ ਹਥਹੁ ਦੇਇ ॥
ਨਾਨਕ ਰਾਹੁ ਪਛਾਣਹਿ ਸੇਇ* ॥ ੧ ॥ [ਵਾਰ ਸਾਰੰਗ

ਤਾਂ ਗੁਰੂ ਦੀ ਖੁਸੀ ਹੋਈ, ਓਥਹੁ ਰਵਦੇ ਰਹੈ। ਬੋਲਹੁ ਵਾਹਿਗੁਰੂ

੨੩. ਨੂਰ ਸ਼ਾਹ ਨਿਸਤਾਰਾ.

ਤਬ ਕਉਰੂ ਦੇਸ ਆਇ ਨਿਕਲੇ। ਤਬਿ ਏਕ ਦਿਨ ਮਰਦਾਨੇ ਨੂੰ ਭੁਖ
ਲਗੀ, ਤਾਂ ਮਰਦਾਨੇ ਕਹਿਆ, 'ਜੀ ਪਾਤਸਾਹ ! ਹੁਕਮ ਹੋਵੈ ਤਾਂ ਸਹਰ ਵਿਚ
ਜਾਈ'। ਤਬ ਬਾਬੇ ਕਹਿਆ, 'ਮਰਦਾਨਿਆਂ ! ਇਹ ਕਾਵਰੂ ਦੇਸ ਹੈ; ਤ੍ਰਿਆ ਰਾਜ
ਹੈ; ਤੂੰ ਜਾਣਾ ਹੈ ਤਾਂ ਜਾਹ'। ਤਬ ਮਰਦਾਨਾ ਉਠ ਗਇਆ, ਜਾਇਕਰ ਏਕ ਤ੍ਰੀਮਤ
ਦੇ ਦਰਿ ਖੜਾ ਹੋਆ, ਓਸ ਬੁਲਾਇ ਲੀਆ, ਪੁਛਿਓਸੁ। ਖਾਣੇ ਕਉ ਲੱਗਾ ਮੰਗਣ।
ਤਬ ਉਸ ਤ੍ਰੀਮਤ ਅੰਦਰ ਬੁਲਾਇਆ ਜਾਂ ਅੰਦਰ ਗਇਆਂ ਤਬਿ ਧਾਗਾ ਬੰਨਿ
ਕਰਿ ਮੇਢਾ ਕਰਿ ਬੈਠਿਲਾਇਆ। ਬੰਨਿ ਕਰਿ ਪਾਣੀ ਨੂੰ ਗਈ। ਤਬਿ ਬਾਬਾ
ਅੰਤਰ ਧਿਆਨ ਕਰਕੈ ਵੇਖੇ ਤਾਂ ਮਰਦਾਨਾ ਮੇਢਾ ਹੋਇਆ ਹੈ^A। ਤਬਿ ਬਾਬਾ
ਆਇਆ। ਤਬ ਬਾਬੇ ਵਲੋਂ^B ਦੇਖਿ ਕਰ ਲਗਾ ਮੈਆਕਣਿ। ਤਬ ਓਹੁ ਘੜਾ
ਲੇਕਰਿ ਆਈ, ਤਾਂ ਗੁਰੂ ਨਾਨਕ ਓਹੁ ਪੁਛੀ, ਆਖਿਆ, 'ਅਸਾਡਾ ਆਦਮੀ ਇਥੇ
ਆਇਆ ਹੈ?' ਤਬਿ ਉਸਿ ਕਹਿਆ, 'ਇਥੇ ਕੋਈ ਨਾਹੀ' ਆਇਆ, ਦੇਖਿ ਲੈ'।
ਤਬਿ ਬਾਬਾ ਬੋਲਿਆ :—

*ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲਾ ਸੁੱਧ ਪਾਠ ਅਸਾਂ ਉਤੇ ਦਿਤਾ ਹੈ, ਜਨਮ ਸਾਖੀ
ਵਿਚ ਜੋ ਪਾਠ ਲੋਕਾਂ ਦੀ ਜ਼ਬਾਨੀ ਵਿਗੜਦਾ ਮਨੋਕਤ ਹੋ ਗਿਆ ਹੈ ਉਹ ਇਹ ਹੈ :—
ਸਲੋਕ ॥ ਬਲਦ ਮਸਾਇਕ ਹਾਲੀ ਸੇਖਿ ॥ ਧਰਤਿ ਕਤੇਬਾਂ ਓੜੀ ਲੇਖ ॥ ਚੋਟੀ ਕਾ
ਪਰਸੇਉ ਅੱਡੀ ਜਾਇ ॥ ਤਾਕਾ ਖਟਿਆ ਸਭੁ ਕੋ ਖਾਇ ॥ ਘਾਲਿ ਖਟਿ
ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣੈ ਸੇਇ ॥ ੧ ॥

† 'ਤਾਂ ਮਰਦਾਨੇ ਕਹਿਆ... ਤੋਂ... ਤਬ ਮਰਦਾਨਾ' ਤਕ ਦਾ ਪਾਠ ਹਾ:ਬਾ:ਨੁ:ਦਾ ਹੈ।
‡ 'ਮੰਗਣ... ਤੋਂ... ਗਇਆ' ਤਕ ਦਾ ਪਾਠ ਹਾ:ਬਾ: ਨੁਸਖੇ ਦਾ ਹੈ, ਵਲੈਤ ਵਾਲੇ
ਨੁਸਖੇ ਵਿਚ 'ਲੰਗਨਿ' ਪਾਠ ਹੈ। ^A'ਤਬ ਬਾਬਾ... ਤੋਂ... ਹੋਇਆ ਹੈ' ਤਕ ਦਾ
ਪਾਠ ਹਾ:ਬਾ: ਨੁਸਖੇ ਦਾ ਹੈ। ^B'ਤਬ ਬਾਬੇ ਵਲੋਂ' ਪਾਠ ਹਾ:ਬਾ:ਨੁਸਖੇ ਦਾ ਹੈ।

ਸਲੋਕ ॥ ਕਲਰੁ ਕੀਆ ਵਣਜਾਰੀਆ ਝੁੰਗੈ ਮੁਸਕੁ ਮੰਗੇਨ ॥ ਅਮਲਾ
ਬਾਝੁ ਨਾਨਕਾ ਕਿਉ ਕਰਿ ਖਸਮਿ ਮਲੇਨ* ॥ ੧ ॥

ਤਬ ਉਸਕੇ ਸਿਰ ਉਪਰਿ ਘੜਾ ਰਹਿਆ, ਉਤਰੈ ਨਾਹੀ। ਕੂੜਿ ਕਾ ਸਦਕਾ
ਲਈ ਫਿਰੇ, ਤਾਂਬ ਨੂਰਸਾਹਿ ਨੂੰ ਖਬਰਿ ਹੋਈ, ਜੋ ਏਕੁ ਐਸਾ ਮੰਤ੍ਰਵਾਨ ਆਇਆ
ਹੈ, ਜੋ ਸਿਰ ਤੈ ਘੜਾ ਨਾਹੀ ਉਤਰਦਾ। ਤਬਿ ਨੂਰਸਾਹਿ ਹੁਕਮੁ ਕੀਤਾ, 'ਜੋ ਕੋਈ
ਸਹਰਿ ਵਿਚ ਮੰਤ੍ਰਵਾਨ ਹੈ, ਸੋ ਰਹਿਣਾ ਨਾਹੀ'। ਤਬ ਜਹਾਂ ਕਹਾਂ ਤਾਈ ਕੋਈ ਮੰਤ੍ਰ-
ਵਾਨ ਥੀ, ਸੋ ਸਭ ਆਪੋ ਆਪਣੀ ਵਿਦਿਆ ਲੇ ਆਈਆਂ। ਕਾਈ ਦਰਖਤ ਉਪਰਿ
ਚੜਿ ਆਈ। ਝੰਕਾਈ ਮਿਰਗਛਾਲਾ ਉਪਰਿ ਚੜਿ ਆਈ। ਕੋਈ ਚੰਦ ਉਪਰਿ
ਚੜਿ ਆਈ। ਕਾਈ ਕੰਧ ਉਪਰਿ ਚੜਿ ਆਈ। ਕੋਈ ਬਾਗੁ ਸਾਥਿ ਲੇ ਆਈ ਝੰ।
ਕਾਈ ਢੋਲ ਲੇ ਵਜਾਂਵਦੀ ਆਈ। ਤਬਿ ਆਇ ਕਰ ਲਗੀਆਂ ਕਾਮਣ ਪਾਵਣ।
ਧਾਗੇ ਬੰਨਿ ਬੰਨਿ ਕਰਿ। ਤਬਿ ਬਾਬੇ ਮਰਦਾਨੇ ਬੰਨੇ ਦੇਖਿਆ, ਤਾ ਮਰਦਾਨਾ ਲਗਾ
ਮੇਆਕਣਿ; ਤਬਿ ਗੁਰੂ ਬਾਬਾ ਹਸਿਆ। ਆਖਿਓਸੁ, 'ਮਰਦਾਨਿਆ ! ਵਾਹਿਗੁਰੂ
ਕਹਿA ਕਰਿ ਮਥਾ ਟੇਕੁ'। ਗਲੋ ਧਾਗਾ ਤੁਟ ਪਇਆ, ਰਬਾਬੁ ਲੇਕਰਿ ਆਇਆ।
ਤਬਿ ਬਾਬੇ ਆਖਿਆ, 'ਮਰਦਾਨਿਆ ! ਰਬਾਬੁ ਵਜਾਇ'। ਤਬ ਮਰਦਾਨੇ ਰਬਾਬੁ
ਵਜਾਇਆ। ਰਾਗੁ ਵਡਹੰਸੁ ਮਃ ੧ ਸਬਦ ਕੀਤਾ:—

ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ ॥ ਜੇ ਗੁਣਵੰਤੀ ਥੀ ਰਹੈ
ਤਾਭੀ ਸਹੁ ਰਾਵਣ ਜਾਇ ॥ ੧ ॥ ਮੇਰਾ ਕੰਤੁ ਰੀਸਾਲੂ ਕੀਧਨ ਅਵਰਾ ਰਾਵੇਜੀ
॥ ੧ ॥ ਰਹਾਉ ॥ ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਕੁ
ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥ ੨ ॥ ਰਾਹੁ ਦਸਾਈ ਨ ਜੁਲਾਂ
ਆਖਾ ਅੰਮੜੀਆਸੁ ॥ ਤੈਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥
੩ ॥ ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ ਤੈ ਸਹ ਲਗੀ ਜੇ ਰਹੈ ਭੀ
ਸਹੁ ਰਾਵੈ ਸੋਇ ॥ ੪ ॥ ੨ ॥

ਤਾ ਜਬਾਬੁ ਕੁਛੁ ਹੋਵੈ ਨਾਹੀ ॥ ਤਬਿ ਨੂਰਸਾਹਿ ਕਉ ਖਬਰਿ ਹੋਈ, ਜੋ ਮੰਤ੍ਰ
ਜੰਤ੍ਰ ਕੁਛੁ ਨਾਹੀ ਚਲਤਾ ॥ ਤਬਿ ਨੂਰ ਸਾਹ ਸਭਨਾ ਕੀ ਸਿਰਦਾਰਨੀ ਥੀ। ਖਾਸੀਆਂ
ਚੇਲੀਆਂ ਸਾਥਿ ਅਡੰਬਰ ਕਾਗਦਾ ਕੇ ਉਪਰਿ ਚੜਿ ਕਰਿ ਆਈਆਂ। ਆਇਕਰ
ਲਗੀ ਮੰਤ੍ਰ ਜੰਤ੍ਰ ਕਰਣਿ। ਤਬਿ ਗੁਰੂ ਨਾਨਕ ਬੋਲਿਆ, ਸਬਦੁ ਰਾਗੁ ਸੂਹੀ ਵਿਚ ਮਃ ੧

*ਇਹ ਸਲੋਕ ਗੁਰੂ ਗ੍ਰੰਥ ਜੀ ਵਿਚ ਨਹੀਂ ਹੈ।

†'ਏਕ ਐਸਾ ਮੰਤ੍ਰਵਾਨ ਆਇਆ ਹੈ' ਦੀ ਥਾਂ ਹਾਃ ਬਾਃ ਨੁਃ ਵਿਚ ਪਾਠ ਹੈ:—
'ਇਕ ਇਸਤ੍ਰੀ ਆਈ ਹੈ ਜੋ ਓਸ ਦੇ ਸਿਰ ਉਤੋਂ ਘੜਾ ਨਾਹੀ ਉਤਰਦਾ'।

‡—ਕਾਈ... ਤੋਂ... ਬਾਗ ਸਾਥ ਲੈ ਆਈ—ਤਕ ਦਾ ਪਾਠ ਹਾਃ ਬਾਃ ਨੁਸਖੇ ਵਿਚ
ਨਹੀਂ ਹੈ। A—ਕਹਿ—ਪਾਠ ਹਾਃ ਬਾਃ ਨੁਃ ਦਾ ਹੈ।

ਮੰਦੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥
 ਇਕਦੁ ਇਕਿ ਚੜਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨੀ ਸਖੀ
 ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਦੁ ਨ ਆਵਨੀ
 ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਬਰਾ ਹਉ ਕਿਆ
 ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ
 ਕੁਰਬਾਣੈ ਤੇਰੇ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ
 ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨੁ ਸਿਉ ਲਾਇਆ ਚਿਤੁ ਜੀਉ ॥
 ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ
 ਤਿਸੁ ਕੰਤ ਨ ਬੈਠੀ ਪਾਸਿ ਜੀਉ । ਅੰਬਰਿ ਕੁੰਜਾ ਕੁਰਲੀਆ ਬਗ ਬਹਿਠੇ
 ਆਇ ਜੀਉ ॥ ਸਾਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥
 ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈਸਹ ਨਾਲਹੁ ਮੁਤੀਅਸੁ
 ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ
 ਅਰਦਾਸਿਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿਜੀਉ ॥ ੧ ॥

ਤਬਿ ਗੁਰੂ ਬਾਬਾ 'ਵਾਹਵਾਹ' ਕਰਿ ਉਠਿਆ । ਤਬਿ ਨੂਰਸਾਹ ਭੀ ਮੰਤ੍ਰ
 ਜੰਤ੍ਰ ਕਰਿ ਕਰਿ ਬਕੀ, ਕਿਛੁ ਹੋਵੈ ਨਾਹੀ, ਤਾ ਹੁਕਮੁ ਕੀਤੋਸੁ, 'ਸੋ ਗੁਣਹੁ
 ਪਾਇਆ'* । ਮੁਹੋਤਾ† ਲੈ ਕਰਿ ਰਹੀ । ਢੋਲਕੀਆਂ ਭੀ ਖੜੀਆਂ ਹੋਈਆਂ,
 ਲਗੀਆਂ ਨਚਣਿ ਗਾਵਣਿ । ਤਬਿ ਬਾਬੇ ਆਖਿਆ, 'ਮਰਦਾਨਿਆ ! ਰਬਾਬੁ
 ਵਜਾਇ' । ਤਾਂ ਮਰਦਾਨੇ ਰਬਾਬੁ ਵਜਾਇਆ, ਰਾਗੁ ਸ੍ਰੀ ਰਾਗੁ‡ ਕੀਤਾ ॥ ਮਃ ੧ ॥
 ਬਾਬੈ ਸਬਦੁ ਉਠਾਇਆ :— ਆਸਾ‡ ਮਹਲਾ ੧ ॥

ਤਾਲ ਮਦੀਰੇ ਘਟ ਕੇ ਘਾਟ ॥ ਦੋਲਕ ਦੁਨੀਆ ਵਾਜਹਿ ਵਾਜ ॥ ਨਾਰਦੁ
 ਨਾਚੈ ਕਲਿਕਾ ਭਾਉ ॥ ਜਤੀ ਸਤੀ ਕਹ ਰਾਖਹਿ ਪਾਉ ॥ ੧ ॥ ਨਾਨਕ ਨਾਮ
 ਵਿਟਹੁ ਕੁਰਬਾਣੁ ॥ ਅੰਧੀ ਦੁਨੀਆ ਸਾਹਿਬੁ ਜਾਣੁ ॥ ੧ ॥ ਰਹਾਉ ॥ ਗੁਰੂ
 ਪਾਸਹੁ ਫਿਰਿ ਚੋਲਾ ਖਾਇ ॥ ਤਾਮਿ ਪਰੀਤਿ ਵਸੈ ਘਰਿ ਆਇ ॥ ਜੇਸਉ
 ਵਰਿਆ ਜੀਵਣ ਖਾਣੁ ॥ ਖਸਮ ਪਛਾਣੈ ਸੋ ਦਿਨੁ ਪਰਵਾਣੁ ॥ ੨ ॥ ਦਰਸਨਿ
 ਦੇਖਿਐ ਦਇਆ ਨ ਹੋਇ ॥ ਲਏ ਦਿਤੇ ਵਿਣੁ ਰਹੈ ਨ ਕੋਇ ॥ ਰਾਜਾ ਨਿਆਉ
 ਕਰੇ ਹਥਿ ਹੋਇ ॥ ਕਹੈ ਖੁਦਾਇ ਨ ਮਾਨੈ ਕੋਇ ॥ ੩ ॥ ਮਾਣਸ ਮੂਰਤਿ
 ਨਾਨਕੁ ਨਾਮੁ ॥ ਕਰਣੀ ਕੁਤਾ ਦਰਿ ਫਰਮਾਣੁ ॥ ਗੁਰਪਰਸਾਦਿ ਜਾਣੈ
 ਮਿਹਮਾਣੁ ॥ ਤਾ ਕਿਛੁ ਦਰਗਹ ਪਾਵੈ ਮਾਣੁ ॥ ੪ ॥

*ਪਾਠਾਂਤ੍ਰ 'ਪਇਆ' । †ਪਾਠਾਂਤ੍ਰ 'ਮੁਹਤ' । ‡ਇਹ ਵੀ ਲਿਖਾਰੀ ਦੀ
 ਭੁੱਲ ਹੈ ਜੋ ਵਲੈਤੀ ਨੁਸਖੇ ਵਿਚ ਪਾਠ 'ਰਾਗੁ ਸ੍ਰੀ ਰਾਗੁ' ਲਿਖਿਆ ਹੈ ਪਰ ਹਾ:ਬਾ:
 ਨੁ: ਵਿਚ ਪਾਠ ਹੈ 'ਰਾਗ ਆਸਾ' ਤੇ ਸੁਧ 'ਰਾਗ ਆਸਾ' ਹੀ ਹੈ ।

ਤਬਿ ਗੁਰੂ ਬਾਬੇ ਸਲੋਕੁ ਦਿੱਤਾ :-

ਮਃ ੧॥ ਗਲੀ ਅਸੀ ਚੰਗੀਆ ਆਚਾਰੀ ਬੁਰੀਆਹ॥ ਮਨਹੁ ਕੁਸੁਧਾ ਕਾਲੀਆ
ਬਾਹਰਿਚਿਟਵੀਆਹ॥ ਰੀਸਾ ਕਰਹਿਤਿਨਾੜੀਆ ਜੋ ਸੇਵਹਿ ਦੁਖੜੀਆਹ॥
ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ॥ ਹੋਵੈ ਤਾਣਿ ਨਿਤਾਣੀਆ
ਰਹਹਿ ਨਿਮਾਣੀਆਹ॥ ਨਾਨਕ ਜਨਮੁ ਸਕਾਰਬਾ ਜੇ ਤਿਨਕੈ ਸੰਗਿ ਮਿਲਾਹ ॥੨॥

ਜਬਿ ਗੁਰੂ ਬਾਬੇ ਏਹੁ ਸਲੋਕੁ ਬੋਲਿਆ, ਤਬਿ ਨੂਰਿਸਾਹੁ ਕਹਿਆ, 'ਜੋ
ਮਾਇਆ ਨਾਲਿ ਮੋਹਉ' । ਤਾਂ ਅਨੇਕ ਪਰਕਾਰ ਕੀ ਮਾਇਆ ਲੈ ਲੈ ਆਈਆ ।
ਮੋਤੀ, ਹੀਰੇ, ਜਵਾਹਰ, ਸੁਇਨਾ, ਰੁਪਾ, ਗੁਲੀ, ਕਪੂਰ, ਕਪੜੇ, ਜੋ ਕੁਛ ਭਲੀ
ਵਸਤੁ ਮੀ ਸੋ ਆਣਿ ਆਗੈ ਰਾਖੀ । ਤਬਿ ਬੇਨਤੀ ਲਗੀਆ ਕਰਣਿ, 'ਜੀ ! ਕੁਛ
ਤਮਾ* ਲੇਵਹੁ' । ਤਬਿ ਗੁਰੂ ਬਾਬੇ ਆਖਿਆ 'ਮਰਦਾਨਿਆ ! ਰਬਾਬੁ ਵਜਾਇ' ।
ਤਾਂ ਮਰਦਾਨੇ ਰਬਾਬੁ ਵਜਾਇਆ, ਰਾਗੁ ਤਿਲੰਗੁ ਕੀਤਾ, ਸਬਦੁ ਮਃ ੧ ॥

ਤਿਲੰਗੁ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੇ ਘਰਿ
ਹਰਿ ਰੰਗੋ ਕੀ ਨ ਮਾਣੇਹਿ॥ ਸਹੁ ਨੇੜੈ ਧਨ ਕਮਲੀਏ ਬਾਹਰੁ ਕਿਆ ਢੂਢੇਹਿ॥
ਭੈ ਕੀਆ ਦੇਹਿ ਸਲਾਈਆ ਨੈਣੀ ਭਾਵਕਾ ਕਰਿ ਸੀਗਾਰੋ॥ ਤਾ ਸੋਹਾਗਣਿ
ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ॥੧॥ ਇਆਣੀ ਬਾਲੀ ਕਿਆ ਕਰੇ
ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ
ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ॥ ਲਬ ਲੋਭ
ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ॥ ਇਨੀ ਬਾਤੀ ਸਹੁ ਪਾਈਐ
ਨਾਹੀ ਭਈ ਕਾਮਣਿ ਇਆਣੀ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ
ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ
ਹੁਕਮੁ ਚੁਕਾਈਐ ॥ ਜਾਕੈ ਪੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ
ਲਾਈਐ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ॥ ਏਵ
ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ॥੩॥ ਆਪੁ ਗਵਾਈਐ
ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ
ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾ-
ਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ
ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ
ਸਾ ਸਿਆਣੀ ॥ ੪ ॥ ੨ ॥ ੪ ॥

ਤਬਿ ਗੁਰੂ ਕੀ ਪੈਰੀ ਆਇ ਪਈਆ । ਗਲ ਵਿਚਿ ਪਲਾ ਪਾਇ ਕੀ
ਖੜੀਆ ਹੋਈਆਂ । ਆਖਣਿ ਲਗੀਆ, 'ਅਸਾਡੀ ਗਤਿ ਕਿਉ ਕਰਿ ਹੋਵੈ ? ਅ

*ਪਾਠਾਂਤੁ 'ਤੁਮ' ਬੀ ਹੈ ।

ਇਸ ਕਿਅਹੁ ਸਿਰਹੁ ਘੜਾ ਕਿਉ ਕਰਿ ਉਤਰੇ ?' ਤਬਿ ਗੁਰੂ ਬਾਬੇ ਆਖਿਆ, 'ਵਾਹਿਗੁਰੂ ਕਰਿਕੈ*ਇਸ ਦਿਅਹੁ ਸਿਰਹੁ ਘੜਾ ਉਤਾਰਹੁ ਅਤੇ ਤੁਸਾਡੀ ਭੀ ਗਤਿ ਹੋਵੇਗੀ, ਤੁਸੀ ਗੁਰੂ ਗੁਰੂ ਜਪਹੁ' । ਤਬਿ ਓਹੁ ਆਇ ਪੈਰੀ ਪਈਆਂ ਨਾਉ ਧਰੀਕ ਸਿਖਣੀਆਂ ਹੋਈਆਂ ॥ ਬੋਲਹੁ ਵਾਹਿਗੁਰੂ ॥

੨੪. ਕਲਿਜੁਗ.

ਤਬਿ ਬਾਬਾ ਓਥਹੁ ਰਵਦਾ ਰਹਿਆ ਜਾਂਦਾ ਜਾਂਦਾ ਉਦਿਆਨ ਵਿਚਿ ਗਇਆ, ਜਾਇ ਬੈਠਾ । ਤਬਿ ਪਰਮੇਸਰਿ ਕੀ ਆਗਿਆ ਨਾਲਿ ਕਲਿਜੁਗ ਛਲਣਿ ਕਉ ਆਇਆ । ਆਇ ਰੂਪੁ ਧਾਰਿਓਸੁ, ਤਬਿ ਬਾਬਾ ਦੇਖੈ ਤਾਂ ਅੰਧੇਰੀ ਬਹੁਤ ਆਈ, ਦਰਖਤ ਲਗੇ ਉਡਣਿ । ਤਬਿ ਮਰਦਾਨਾ ਬਹੁਤ ਭੈਮਾਨੁ ਹੋਆ, ਆਖਿਓਸੁ, 'ਜੀਉ ਪਾਤਿਸਾਹੁ ! ਆਣਿ ਉਜਾੜਿ ਵਿਚ ਪਾਇ ਮਾਰਿਓ, ਗੋਰ ਖਫਣਹੁ ਭੀ ਗਏ' । ਤਬਿ ਗੁਰੂ ਬਾਬੇ ਕਹਿਆ, 'ਮਰਦਾਨਿਆ ! ਕਾਹਲਾ ਹੋਹੁ ਨਾਹੀ' । ਤਬਿ ਮਰਦਾਨੇ ਆਖਿਆ, 'ਅਜ ਤੋੜੀ ਏਡਾ ਹੋਆ ਹਾਂ; ਇਹੁ ਬਲਾ ਤਾਂ ਨਾਹੀ ਛਿਠੀ, ਜੁ ਇਹੁ ਕਿ ਆਇਆ ਹੈ ਅਸਾਡੇ ਜੀਅਤੇ ਤਾਂਈ?' ਤਬਿ ਅਗਨਿ ਕਾ ਰੂਪੁ ਦਿਖਾਲਿਆ । ਜੋ ਪੂੰਆਂ ਚਉਹਾਂ ਧਿਰਾਂ ਤੇ ਉਠਿਆ, ਚਾਰੇ ਕੁਡਾਂ ਅਗਨਿ ਹੋਈਆਂ । ਤਬਿ ਮਰਦਾਨਾ ਮੁਹੁ ਢਕਿਕੈ ਪੈ ਰਹਿਆ । ਆਖਿਓਸੁ, 'ਜੀਵਣਾ ਰਹਿਆ' । ਤਬਿ ਫੇਰ^A ਪਾਣੀ ਕਾ ਰੂਪੁ ਹੋਆ । ਘਟਾਂ ਬੰਨਿ ਆਇਆ । ਲਗਾ ਬਰਸਣਿ ਪਾਣੀ । ਪਰੁ ਬਾਬੇ ਦੂਰਿ ਪਵੈ ਤਬਿ ਗੁਰੂ ਕਹਿਆ, 'ਮਰਦਾਨਿਆ ! ਮੁਹੁ ਉਘਾੜੁ, ਉਠਿ ਬੈਠੁ, ਰਬਾਬੁ ਵਜਾਇ' । ਤਬਿ ਮਰਦਾਨਾ ਉਠਿ ਬੈਠਾ । ਰਬਾਬੁ ਵਜਾਇਓਸੁ । ਰਾਗੁ ਮਾਰੂ ਕੀਤਾ, ਬਾਬੇ ਸਬਦੁ ਉਠਾਇਆ:—

ਮਾਰੂ ਮਹਲਾ ਪ^B ਘਰੁ ੨ ॥

ਡਰਪੈ ਧਰਤਿ ਅਕਾਸੁ ਨਿਖੜਾ ਸਿਰ ਉਪਰਿ ਅਮਰੁਕਰਾਰਾ ॥ ਪਉਣੁ ਪਾਣੀ
ਬੈਸੰਤਰੁ ਡਰਪੈ ਡਰਪੈ ਇੰਦੁ ਬਿਚਾਰਾ ॥ ੧ ॥ ਏਕਾ ਨਿਰਭਉ ਬਾਤ ਸੁਨੀ ॥
ਸੋ ਸੁਖੀਆ ਸੋ ਸਦਾ ਸੁਹੇਲੋ ਜੋ ਗੁਰ ਮਿਲਿ ਗਾਇ ਗੁਨੀ ॥ ੧ ॥ ਰਹਾਉ ॥
ਦੇਹ ਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ ਲਰ ਚਉ-
ਰਾਸੀਹ ਮਰਿ ਮਰਿ ਜਨਮੇ ਫਿਰਿ ਫਿਰਿ ਜੋਨੀ ਜੋਇਆ ॥ ੨ ॥ ਰਾਜਸੁ
ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ ਛਲ ਬਪੁਰੀ ਇਹਕਉਲਾ

*ਪਾਠਾਂਤ੍ਰ 'ਕਹਿ ਕੇ' ਹੈ । †ਹਾ: ਬਾ: ਨੁ: ਦਾ ਪਾਠ ਹੈ 'ਸਿਖਣੀਆਂ' ।

‡'ਤਦ ਬਾਬਾ...ਤੋਂ...ਬਹੁਤ ਆਈ' ਤਕ ਹਾ: ਬਾ: ਨੁ: ਦਾ ਪਾਠ ਹੈ । ਵਲੈਤੀ ਨੁਸਖੇ ਵਿਚ ਪਾਠ ਐਉਂ ਹੈ : 'ਅੰਧੀ ਹੋਇ' । ^A'ਫੇਰ' ਪਦ ਹਾ: ਬਾ: ਨੁਸਖੇ ਦਾ ਹੈ ।

^Bਇਹ ਸਬਦ ਪੰਚਮ ਗੁਰੂ ਜੀ ਦਾ ਹੈ ਲਿਖਾਰੀ ਦੀ ਭੁੱਲ ਹੈ ਜੋ ਅਸਲ ਪੋਥੀ ਵਿਚ 'ਮਹਲਾ ੧' ਲਿਖਿਆ ਹੈ ।

ਡਰਪੈ ਅਤਿ ਡਰਪੈ ਧਰਮ ਰਾਇਆ॥੩॥ ਸਗਲ ਸਮਗੀ ਡਰਹਿ ਬਿਆਪੀ
ਬਿਨੁ ਡਰ ਕਰਣੈ ਹਾਰਾ ॥ ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ
ਦਰਬਾਰਾ ॥ ੪ ॥ ੧ ॥

ਤਬਿ ਦੈਤ ਕਾ ਰੂਪੁ ਧਾਰਿ ਆਇਆਚੋਟੀ ਆਸਮਾਨ ਨਾਲਿ ਕੀਤੀਆਸੁ
ਜਿਉ ਜਿਉ ਨੇੜੈ ਆਵੈ, ਤਿਉ ਤਿਉ ਘਟਦਾ ਜਾਵੈਤਬਿ ਮਨੁਖ ਕਾ ਸਰੂਪ ਕਰਿਕੈ
ਆਇਆ* । ਹਬਿ ਜੋੜਿ ਕਰ ਖੜਾ ਹੋਆ॥ ਤਬਿ ਬਾਬੇ ਪੁਛਿਆ, 'ਭਾਈ ! ਤੂੰ ਕੌਣ
ਹੈਂ ?' ਤਬਿ ਉਨ ਆਖਿਆ, 'ਜੀ ! ਮੈਨੂੰ ਤੂੰ ਨਾਹੀ ਜਾਣਦਾ ? ਮੈਂ ਕਲਿਜੁਗ ਹਾਂ,
ਅਰ ਤੇਰੇ ਮਿਲਨੇ ਨੂੰ ਆਇਆ ਹਾਂ ਤੂੰ ਕਰਤੇ ਪੁਰਖ ਕਾ ਵਜੀਰ ਹੈਂ' । ਤਬਿ ਬਾਬੇ
ਨੂੰ ਨਿਮਸਕਾਰ ਕੀਤੀ॥ ਆਖਿਓਸੁ, 'ਜੀ ਕਿਛੁ ਮੈਤੈ ਲੇਹੁ, ਮੇਰੈ ਵਚਨਿ ਚਲੁ' ।
ਤਬਿ ਗੁਰੂ ਬਾਬੇ ਪੁਛਿਆ, 'ਤੈਂ ਪਾਸਿ ਕਿਆ ਹੈ ?' ਤਾਂ ਕਲਿਜੁਗ ਆਖਿਆ,
'ਮੇਰੈ ਪਾਸਿ ਸਭੁ ਕਿਛੁ ਹੈ; ਜੇ ਆਖਹੁ ਤਾਂ ਮੋਤੀਆਂ ਦੇ ਮੰਦਰ ਉਸਾਰਹ, ਅਤੇ ਰਤਨਾਂ
ਕਾ ਲਾਲਾਂ ਦਾ ਜੜਾਉ ਕਾਰਾਂ, ਅਗਰਚੰਦਨ ਕਾ ਲੇਪੁ ਦੇਵਾਂ' ਤਬਿ ਗੁਰੂ ਬੋਲਿਆ,
ਸਬਦੁ ਰਾਗੁ ਸੀ ਰਾਗੁ ਵਿਚਿ:- ਰਾਗੁ ਸਿਰੀ ਰਾਗੁ ਮਹਲਾ ਪਹਿਲਾ ਘਰੁ ੧ ॥

ਮੋਤੀ ਤ ਮੰਦਰ ਉਸਰਹਿ ਰਤਨੀ ਤ ਹੋਹਿ ਜੜਾਉ॥ ਕਸਤੂਰਿ ਕੁੰਗੁ ਅਗਰਿ
ਚੰਦਨਿ ਲੀਪਿ ਆਵੈ ਚਾਉ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ
ਨਾਉ ॥੧॥ ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰੁ ਪੁਛਿ
ਦੇਖਿਆ ਅਵਰੁ ਨਾਹੀ ਥਾਉ ॥ ੧ ॥ ਰਹਾਉ ॥

ਤਬਿ ਫਿਰਿ ਕਲਿਜੁਗ ਆਖਿਆ, 'ਜੋ ਜੀ ਜਵੇਹਤਾ ਦੀ ਧਰਤੀ ਕਰਾਂ,
ਅਰੁ ਲਾਲਾਂ ਦਾ ਜੜਾਉ ਕਰਹਾਂ, ਇੰਦਰ ਦੀਆਂ ਮੋਹਣੀਆਂ ਲੈ ਆਵਾਂ ।' ਤਬਿ
ਗੁਰੂ ਜੀ ਪਉੜੀ ਦੂਜੀ ਆਖੀ:-

ਧਰਤੀ ਤ ਹੀਰੋ ਲਾਲ ਜੜਤੀ ਪਲਪਿ ਲਾਲਜੜਾਉ॥ ਮੋਹਣੀ ਮੁਖਿਮਣੀ ਸੋਹੈ
ਕਰੇ ਰੰਗਿ ਪਸਾਉ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥

ਤਬਿ ਕਲਜੁਗਿ ਕਹਿਆ, 'ਜੋ ਜੀ ਏਹੁ ਬੀ ਨਾਹੀ ਲੈਂਦਾ ਤਾਂ ਸਿਧਿ ਲੈ ਜੋ
ਰਿਧਿ ਆਵੈ, ਅਤੇ ਗੁਪਤ ਧਰਤੀ ਵਿਚਿ ਚਲੁ, ਅਤੁ ਹਜਾਰ ਕੋਹਾਂ ਜਾਇ ਪ੍ਰਗਟਿ
ਹੋਇ' । ਤਬਿ ਗੁਰੂ ਪਉੜੀ ਤੀਜੀ ਆਖੀ:-

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ॥ ਗੁਪਤੁ ਪਰਗਟੁ ਹੋਇ ਬੈਸਾ
ਲੋਕੁ ਰਾਖੈ ਭਾਉ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥

ਤਬਿ ਕਲਜੁਗਿ ਆਖਿਆ, 'ਕੁਛੁ ਲੇਵਹੁ, ਸੁਲਤਾਨ ਹੋਵਹੁ, ਰਾਜੁ ਕਰਹੁ' ।
ਤਬਿ ਗੁਰੂ ਚਉਥੀ ਪਉੜੀ ਕਹੀ:-

* 'ਮਨੁਖ' ਤੋਂ 'ਆਇਆ' ਤਕ ਦਾ ਪਾਠ ਹਾ: ਬਾ: ਨੁ: ਦਾ ਹੈ ।

'ਤਬ ਬਾਬੇ' ਤੋਂ 'ਨਿਮਸਕਾਰ ਕੀਤੀ' ਤਕ ਦਾ ਪਾਠ ਹਾਫਜ਼ਾਬਾਦੀ ਨੁਸਖੇ ਦਾ ਹੈ ।

ਸੁਲਤਾਨ ਹੋਵਾ ਮੇਲਿ ਲਸਕਰ ਤਖਤਿ ਰਾਖਾਪਾਉ॥ ਹੁਕਮੁ ਹਾਸਲੁ ਕਰੀ ਬੈਠਾ
ਨਾਨਕਾ ਸਭ ਵਾਉ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ॥੪॥੧॥

ਤਬਿ ਕਲਜੁਗ ਪਰਦੱਖਣਾ ਕੀਤੀ, ਆਇ ਪੈਰੀ ਪਇਆ। ਆਖਿਓਸੁ,
'ਜੀ, ਮੇਰੀ ਗਤਿ ਕਿਉਂ ਕਰਿ ਹੋਵੈ ?' ਤਬਿ ਗੁਰੂ ਨਾਨਕ ਆਖਿਆ, 'ਮੇਰਾ ਸਿਖ
ਕੋਟ ਮਧੇ ਕੋਈ ਹੋਵੈਗਾ; ਤਿਸਦਾ ਸਦਕਾ ਤੇਰੀ ਗਤਿ ਹੋਵੈਗੀ' । ਤਬਿ ਕਲਿਜੁਗ
ਪੈਰੀ ਪਇਆ। ਬਾਬੈ ਵਿਦਾ ਕੀਤਾ। ਬੋਲਹੁ ਵਾਹਿਗੁਰੂ।

੨੫. ਕੀੜ ਨਗਰ.

ਗੁਰੂ ਅਤੇ ਮਰਦਾਨਾ ਰਵਦੇ ਰਹੈ, ਆਇ ਕੀੜ ਨਗਰ ਪ੍ਰਗਟੇ । ਜਾਂ ਦੇਖੈ
ਤਾਂ ਰੁਖੁ ਬਿਰਖ ਸਭੁ ਸਿਆਹੁ ਨਦਰਿ ਆਵੈ, ਧਰਤੀ ਸਾਰੀ । ਤਬਿ ਮਰਦਾਨਾ
ਬਹੁਤ ਭੈਮਾਨੁ ਹੋਆ, ਦੇਖਿ ਕਰਿ ਆਖਿਓਸੁ, 'ਜੀ ਇਥੋਂ ਚਲੀਏ, ਏਡਾ ਕਾਲਾ
ਅਸਾਂ ਕਦੇ ਨਾਹੀ ਡਿਠਾ, ਇਸੁ ਕਾਲੇ ਤੇ ਚਾਲੁ' । ਤਬਿ ਗੁਰੂ ਬਾਬੇ ਆਖਿਆ,
'ਮਰਦਾਨਿਆ ! ਇਨ ਕੀ ਪਾਤਿਸਾਹੀ ਹੈ, ਭਾਵੈ ਕੋਈ ਸਉ ਜੰਗਲ ਵਿਚਿ ਜਾਉ,
ਜੇ ਕੋਈ ਜਾਨਾਵਰ ਦਾ ਬੱਚਾ ਪੈਦਾ ਹੋਵੈ ਤਾਂ ਖਾਇ ਜਾਵਨ, ਅਤੈ ਜੇ ਕਿਸੇ ਸਪ
ਦਾ ਆਂਡਾ ਪੈਦਾ ਹੋਵੈ ਤਾਂ ਖਾਇ ਜਾਵਨਿ, ਪਰੁ ਤੇਰੇ ਨੇੜੇ ਕੋਈ ਨਾਹੀ ਆਂਵਦਾ' ।
ਤਬਿ ਮਰਦਾਨੇ ਅਰਜ ਕੀਤੀ, ਆਖਿਓਸੁ, 'ਜੀ ਕਦੇ ਇਥੈ ਕੋਈ ਆਇਆ ਭੀ
ਹੈ ?' ਤਬਿ ਬਾਬੇ ਆਖਿਆ, 'ਮਰਦਾਨਿਆਂ ! ਇਕ ਦਿਨਿ ਇਕੁ ਰਾਜਾ ਚੜਿਆ
ਥਾ, ਬਾਨਵੈ ਖੂਹਣੀ ਲਸਕਰੁ ਲੈਕਰਿ, ਇਕ ਰਾਜੇ ਉਪਰ ਚੜਿਆ ਥਾ, ਸੋ ਇਤੁ
ਧਰਤੀ ਆਇ ਨਿਕਲਿਆ, ਤਬਿ ਇਕ ਕੀੜੀ ਜਾਇ ਮਿਲੀ, ਤਾਂ ਆਖਿਓਸੁ—ਹੋ
ਰਾਜਾ ! ਇਤੁ ਰਾਹਿ ਚਾਲੁ ਨਾਹੀਂ ਅਤੇ ਜੇ ਚਲਦਾ ਹੈਂ, ਤਾਂ ਮੇਰੀ ਰਜਾਇ ਵਿਚਿ
ਚਾਲੁ—, ਤਬੁ ਰਾਜੇ ਪੁਛਿਆ—ਤੇਰੀ ਕਿਆ ਰਜਾਇ ਹੈ ?—। ਤਬੁ ਕੀੜੀ ਕਹਿਆ
—ਹੋ ਰਾਜਾ ! ਮੇਰੀ ਏਹ ਰਜਾਇ ਹੈ, ਜੋ ਮੇਰੀ ਰੋਟੀ ਖਾਇ ਕਰਿ ਜਾਹਿ—। ਤਬਿ
ਰਾਜੇ ਕਹਿਆ—ਮੈਂ ਬਾਵਨਿ ਖੂਹਣੀ ਕਾ ਰਾਜਾ ਹਾਂ, ਮੈਂ ਤੇਰੀ ਰੋਟੀ ਕਿਉਂ ਕਰਿ
ਖਾਵਾਂ—। ਤਬਿ ਕੀੜੀ ਕਹਿਆ,—ਹੋ ਰਾਜਾ ਨਾਹੀ ਤਾਂ ਜੁਝੁ ਕਰਿਕੈ ਜਾਹੈ—। ਤਬਿ
ਰਾਜੇ ਕਹਿਆ—ਭਲਾ ਹੋਵੈ ਕੀੜੀ—। ਹੋ ਮਰਦਾਨਿਆਂ ! ਤਬਿ ਰਾਜਾ ਜੁਧੁ ਲਗਾ
ਕਰਣਿ ਬਾਵਨਿ ਖੂਹਣੀ ਲੈਕਰਿ ਕੀੜੀ ਸਾਥਿ । ਤਬ ਇਕਨ ਕੀੜੀ ਹੁਕਮ ਕੀਤਾ
ਕੀੜੀਆਂ ਤਾਈਂ—ਜਾਇ ਕਰਿ ਬਿਖੁ ਲੇਆਵਹੁ—। ਤਬਿ ਕੀੜੀਆਂ ਗਈਆਂ,
ਪਿਆਲੁ* ਤੇ ਬਿਖੁ ਮੁਹੁ ਭਰਿ ਲੇ ਆਈਆਂ । ਜਿਸ ਕਉ ਲਾਇਨ ਸੋ ਸੋਅਹੁ†
ਹੋਇ ਜਾਇ । ਹੋ ਮਰਦਾਨਿਆਂ ! ਬਾਵਨ ਖੂਹਣੀ ਲਸਕਰੁ ਸਭੇ ਮੁਆ, ਪਰਮੇਸਰ
ਕੀ ਆਗਿਆ ਸਾਥ, ਤਬਿ ਇਕੋ ਰਾਜਾ ਰਹਿਆ । ਤਬਿ ਓਹੁ ਕੀੜੀ ਗਈ,

*ਪਤਾਲ ।

†ਸੁਆਹ ।

ਆਖਿਓਸੁ—ਹੋ ਰਾਜਾ ! ਬਾਤ ਸੁਨੁ, ਅਬਿ ਮੇਰੀ ਰੋਟੀ ਮਨਹਿਗਾ ?—। ਤਬਿ ਰਾਜਾ ਹਬਿ ਜੋੜਿ ਖੜਾ ਹੋਆ । ਆਖਿਓਸੁ—ਭਲਾ ਹੋਵੈ ਜੀ—। ਤਬਿ ਉਸਿ ਕੀੜੀ ਹੁਕਮ ਕੀਤਾ ਕੀੜੀਆਂ ਜੋਗੁ—ਜਾਹੁ ਅੰਮ੍ਰਿਤੁ ਲੇਆਵਹੁ । ਅਤੈ ਸਤ ਕੁੰਡੀ ਅੰਮ੍ਰਿਤ ਕੇ ਹੈਨ ਪਤਾਲ ਬਿਖੈ, ਅਤੈ ਸਤ ਕੁੰਡ ਬਿਖ ਕੇ ਹੈਂ ਪਤਾਲ ਬਿਖੈ—। ਤਬਿ ਓਹੁ ਕੀੜੀਆਂ ਗਈਆਂ, ਜਾਇ ਕਰਿ ਅੰਮ੍ਰਿਤੁ ਮੁਖੁ ਭਰਿ ਲੇ ਆਈਆਂ, ਜਿਸ ਕਉ ਓਹੁ ਲਾਵਨਿ ਸੋਈ ਉਠਿ ਖੜਾ ਹੋਵੇ । ਤਬਿ ਬਾਵਨ ਖੂਹਣੀ ਲਸਕਰੁ ਉਠਿ ਖੜਾ ਹੋਆ, ਪਰਮੇਸਰਿ ਕੀ ਆਗਿਆ ਨਾਲਿ । ਤਬਿ ਰਾਜਾ ਉਠਿ ਕਰ ਰੋਟੀ ਖਾਵਣਿ ਗਇਆ ਬਾਵਨ ਖੂਹਣੀ ਸਾਬਿ । ਜਬਿ ਰੋਟੀ ਮਿਲੀ ਤਾਂ ਠੰਢੀ, ਅਤੈ ਜਾਂ ਘੋੜਿਆਂ ਨੋ ਘਾਸੁ ਮਿਲਿਆ ਤਾਂ ਭਿੰਨਾ ਹੋਆ, ਅਤੇ ਦਾਣਾ ਮਿਲਿਆ ਸੋ ਚਿਥਿਆ ਹੋਆ । ਤਬਿ ਰਾਜੇ ਪੁਛਿਆ,—ਐਸੀ ਰੋਟੀ ਠੰਢੀ ਕਿਉਂ ਮਿਲੀ ? ਅਤੇ ਘਾਸੁ ਭਿੰਨਾ, ਦਾਣਾਂ ਚਿਥਿਆ ?—। ਤਬਿ ਕੀੜੀ ਕਹਿਆ :—ਹੋ ਰਾਜਾ ! ਅਗੈ ਇਕੁ ਰਾਜਾ ਆਇਆ ਥਾ, ਤਿਸ ਕਉ ਮੈਂ ਰੋਟੀ ਕੀਤੀ ਆਹੀ, ਤਿਸਤੇ ਜੋ ਰਹਿਆ ਥਾ ਸੋ ਮੈਂ ਤੇਰੇ ਲਸਕਰ ਕਉ ਪਰੋਸਿਆ ਹੈ, ਅਤੇ ਜੋ ਉਸਦਿਆਂ ਘੋੜਿਆਂ ਦਾ ਦਾਣਾ ਬਚਿਆ ਥਾ ਸੋ ਤੇਰਿਆਂ ਘੋੜਿਆਂ ਕਉ ਦਿਤਾ ਅਤੇ ਜੋ ਉਸਦਿਆਂ ਘੋੜਿਆਂ ਦਾ ਘਾਸੁ ਰਹਿਆ ਥਾ, ਸੋ ਤੇਰਿਆਂ ਘੋੜਿਆਂ ਤਾਈਂ ਪਇਆ—। ਜਬਿ ਰਾਜਾ ਜਾਇ ਕਰ ਦੇਖੈ ਤਾਂ ਕਈ ਅੰਬਾਰ ਹੀ ਭਰੇ ਪਇ ਹੈਨਿ । ਤਬਿ ਰਾਜੇ ਕਾ ਅਭਿਮਾਨੁ ਦੂਰਿ ਹੋਆ । ਆਖਿਓ ਸੁ,—ਐਸੇ ਰਾਜੇ ਵਰਤੇ ਹੈਨ—। ਤਬਿ ਰਾਜਾ ਫਿਰਿ ਘਰਿ ਆਇਆ । ਤਬਿ ਬਾਬਾ ਬੋਲਿਆ:—

ਸਲੋਕੁ ਮਃ ੧॥ ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ॥ ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ॥ ਨਦੀਆ ਵਿਚਿ ਟਿਬੇ ਦੇਖਾਲੇ ਬਲੀ ਕਰੇ ਅਸਗਾਹ॥ ਕੀੜਾ ਬਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ॥ ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿਆ ਸਾਹ॥ ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਵੇਇ ਗਿਰਾਹ॥ ੧॥

ਤਬ ਮਰਦਾਨਾ ਪੈਤੀ ਪਇਆ । ਬੋਲਹੁ ਵਾਹਿਗੁਰੂ ।

੨੬. ਵਸਦਾ ਰਹੇ.

ਓਥਹੁ ਰਵਦੇ ਰਹੈ । ਜਾਇ ਇਕਤੁ ਗਾਉਂ ਵਿਚਿ ਬੈਠਾ । ਤਬਿ ਉਸ ਗਾਉਂ ਵਿਚਿ ਕੋਈ ਬਹਣਿ ਦੇਵੈ ਨਾਹੀਂ । ਲਾਗੇ ਮਸਕਰੀਆਂ ਕਰਣਿ । ਤਬਿ ਗੁਰੂ ਬਾਬੇ ਸਲੋਕੁ ਕਹਿਆ:—

ਏਸ ਕਲੀਓ ਪੰਜ ਭੀਤੀਓਕਉ ਕਰਿ ਰਖਾ ਪਤਿ॥ਜੇ ਬੋਲਾਤਾਂਆਖੀਐ ਬੜ ਬੜ ਕਰੈ ਬਹੁਤ॥ਚੁਪ ਕਰਾਂ ਤਾ ਆਖੀਐ ਇਤ ਘਟਿ ਨਾਹੀ ਮਤਿ॥ਜੇ ਬਹਿ ਰਹਾਂ ਤਾ ਆਖੀਐ ਬੈਠਾ ਸਬਰਘਤ॥ਉਠਜਾਈ ਤਾਂ ਆਖੀਐ ਛਾਰ ਗਇਆ

ਸਿਰ ਘਤਿ ॥ ਜੇਕਰਿ ਨਿਵਾਂ ਤਾਂ ਆਖੀਐ ਡਰਦਾ ਕਰੇ ਭਗਤ ॥ ਕਾਈ ਗਲੀ
ਨਾ ਮੇਵਣੀ ਜਿਥੈ ਕਢਾ ਝਤਿ ॥ ਏਥੈ ਓਥੈ ਨਾਨਕ ਕਰਤਾ ਰਖੈ ਪਤਿ* ॥੨॥

ਤਬਿ ਉਥੈ ਕਾਈ ਘੜੀ ਨਾ ਰਹੇ । ਤਬ ਮਰਦਾਨੇ ਆਖਿਆ, 'ਜੀ ਇਨ੍ਹਾਂ
ਦੇ ਬਾਬਿ ਕਿਆ ਹੁਕਮੁ ਹੋਆ ?' ਤਬਿ ਬਾਬੇ ਆਖਿਆ 'ਮਰਦਾਨਿਆਂ ! ਏਹੁ
ਸਹਰੁ ਵਸਦਾ ਰਹੈ' ।

੨੨. ਉਜੜ ਜਾਵੇ.

ਤਬਿ ਅਗਲੈ ਸਹਰਿ ਗਏ, ਤਬਿ ਓਨਾਂ ਬਹੁਤੁ ਸੇਵਾ ਕੀਤੀ ਓਥੈ ਗਤਿ
ਰਹੇ ਭਲਕੇ ਉਠਿ ਚਲੇ । ਤਾਂ ਗੁਰੂ ਬੋਲਿਆ, ਜੋ 'ਇਹੁ ਸਹਰੁ ਉਜਾੜਿ ਹੋਵੈਗਾ,
ਅਠਵਾਟੁ ਹੋਵੈ' । ਤਬਿ ਮਰਦਾਨੇ ਆਖਿਆ, 'ਜੀ, ਤੇਤੇ ਦਰਿ ਭਲਾ ਨਿਆਉ ਡਿਠਾ,
ਜਿਥੈ ਬੈਠਣੇ ਨਾ ਮਿਲੈ ਸੋ ਵਸਾਇਆ, ਅਤੇ ਜਿਨਾਂ ਸੇਵਾ ਬੰਦਗੀ ਬਹੁਤੁ ਕੀਤੀ ਸੋ
ਸਹਰੁ ਉਜਾੜਿਆ' । ਤਬ ਗੁਰੂ ਬਾਬੇ ਆਖਿਆ, ਮਰਦਾਨਿਆਂ ! ਉਸ ਸਹਰ ਕਾ
ਆਦਮੀ ਅਵਰ ਸਹਰਿ ਜਾਵੈਗਾ ਤਾਂ ਹੋਰ ਭੀ ਵਿਗੜਨਿਗੇ ਅਤੇ ਇਸੁ ਸਹਰ ਦਾ
ਆਦਮੀ ਹੋਰਤਾਂ ਸਹਰਿ ਜਾਵੈਗਾ ਤਾਂ ਉਨਾਂ ਦੀ ਭੀ ਗਤਿ ਕਰੈਗਾ, ਅਤੇ ਸੁਮਤਿ
ਦੇਵੈਗਾ' । ਤਬਿ ਮਰਦਾਨੇ ਆਖਿਆ, 'ਜੀ ਤਉ ਭਾਵੈ ਤਾਂ ਉਸਦੀ ਭੀ ਗਤਿ ਕਰਹਿ' ।
ਤਬਿ ਬਾਬੇ ਸਬਦ ਕੀਤਾ ਰਾਗੁ ਮਲਾਰ ਵਿਚਿ ਮਃ ੧ :-

ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ
ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥ ਪ੍ਰਾਣੀ ਏਕੋ ਨਾਮੁ ਧਿਆਵਹੁ ॥
ਅਪਨੀ ਪਤਿ ਸੋਤੀ ਘਰਿ ਜਾਵਹੁ ॥੧॥ ਰਹਾਉ ॥ ਤੁਧਨੋ ਸੇਵਹਿ ਤੁਝੁਕਿਆ
ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ
ਜੀਆ ਅੰਦਰਿ ਜੀਉ ਤੁਹੀ ॥੨॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ
ਸੇਈ ਸੂਚੇ ਹੋਹੀ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥
੩ ॥ ਜੋਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ
ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥

੨੩. ਆਸਾ ਦੇਸ, ਸੇਖ ਫਰੀਦ ਨਾਲ ਗੋਸਟ.

ਤਬਿ ਫਿਰਿ ਆਸਾ ਦੇਸ ਕਉ ਆਇਆ ਆਗੇ ਸੇਖ ਫਰੀਦ ਬਾ
ਜੰਗਲ ਵਿਚਿ ਬੈਠਾ, ਤਬਿ ਉਥੇ ਬਾਬਾ ਭੀ ਆਇਆ ॥ ਤਬ ਸੇਖੁ ਫਰੀਦੁ ਬੋਲਿਆ,
'ਅਲਹ ਅਲਾ ਦਰਵੇਸ' । ਤਬਿ ਗੁਰੂ ਬਾਬੇ ਜਬਾਬੁ ਦਿਤਾ ਅਵਾਜੁ 'ਅਲਹ, ਫਰੀਦ
ਜੁਹਦੀ, ਹਮੇਸ ਆਉ ਸੇਖ ਫਰੀਦ ਜੁਹਦੀ, ਅਲਹ ਅਲਹ' । ਤਬ ਦਸਤ ਪੰਜਾ
ਲੇਕਰ ਬਹਿ ਗਇਆ । ਤਬਿ ਸੇਖੁ ਫਰੀਦੁ ਬਾਬੇ ਦਾ ਰੂਪੁ ਦੇਖਿ ਕਰ ਬੋਲਿਆ,

*ਇਹ ਪਾਠ ਭਾਈ ਬੰਨੋ ਜੀ ਦੀ ਬੀੜ ਵਿਚੋਂ ਹੈ । †ਪਾਠਾਂਤ 'ਕਰਤਾ' ।

ਗੋਸਟਿ ਕੀਤੀਆ ਸੁ, ਸੇਖਿ ਫਰੀਦ* ਬਾਬੇ ਨੂੰ ਪੁਛਿਆ, ਆਖਿਓਸੁ:-

ਅਕੇ ਤਾ ਲੋੜੁ ਮੁਕਦਮੀ ਅਕੈ ਤੇ ਅਲਹੁ ਲੋੜੁ ॥ ਦੁਹੁ ਬੇੜੀ ਨਾਂ ਲਤ ਧਰੁ
ਮਤੁ ਵੰਵਹੁ ਵਖਰੁ ਬੋੜਿ ॥

ਤਬ ਗੁਰੂ ਬਾਬੇ ਜੁਬਾਬੁ ਦਿਤਾ:-

ਸਲੋਕੁ ॥ ਦੁਹੀ ਬੇੜੀ ਲਤ ਧਰੁ ਦੁਹੀ ਵਖਰੁ ਚਾੜਿ ॥ ਕੋਈ ਬੇੜੀ ਭੁਬਸੀ
ਕੋਈ ਲੰਘੇ ਪਾਰਿ ॥ ਨਾ ਪਾਣੀ ਨ ਬੇੜੀਆ ਨਾ ਭੁਬੈ ਨਾ ਜਾਇ ॥ ਨਾਨਕ
ਵਖਰੁ ਸਚੁ ਧਨੁ ਸਹਜੇ ਰਹਿਆ ਸਮਾਇ ॥ ੧ ॥

ਤਬ ਸੇਖ ਫਰੀਦ ਕਹਿਆ:-

ਸਲੋਕੁ ॥ ਫਰੀਦਾ ਚੂੜੇਲੀ ਸਿਉ ਰਤਿਆ ਦੁਨੀਆ ਕੂੜਾ ਭੇਤੁ ॥ ਨਾਨਕ
ਆਖੀ ਦੇਖਦਿਆ ਉਜੜਿ ਵੰਵੈ ਖੇਤੁ ॥ ੧ ॥

ਤਬ ਗੁਰੂ ਬਾਬੇ ਜੁਬਾਬੁ ਦਿਤਾ:-

ਸਲੋਕੁ ॥ ਫਰੀਦਾ ਧੁਰਹੁ ਧੁਰਹੁ ਹੋਂਦਾ ਅਇਆ ਚੂੜੇਲੀ ਸਿਉ ਹੇਤੁ ॥ ਨਾਨਕ

*ਇਹ ਸੱਜਨ ਸ਼ੇਖ ਫਰੀਦ ਸਾਨੀ ਹੀ ਜਾਪਦਾ ਹੈ, ਜਿਸ ਦਾ ਨਾਮ ਸ਼ੇਖ ਬੁਹਮ ਕਰ ਕੇ ਸਾਖੀਆਂ ਵਿਚ ਆਉਂਦਾ ਹੈ। ਅੱਗੇ ਚੱਲ ਕੇ ਸਾਖੀ ੩੨ਵੀਂ ਇਸ ਸ਼ੇਖ ਬੁਹਮ ਨਾਲ ਹੋਈ ਹੈ। ਜੇ ਦੋਵੇਂ ਸਾਖੀਆਂ ਇਕੋ ਫਕੀਰ ਨਾਲ ਹੋਈਆਂ ਹਨ ਤਾਂ ਲੇਖਕ ਨੇ ਸਾਖੀਆਂ ਵਿਚ ਵਿਥ ਭੁੱਲ ਕੇ ਪਾਈ ਹੈ, ਦੋਇ ਇਕ ਠੌਰ ਚਾਹੀਦੀਆਂ ਸਨ। ਯਾ ਦੂਸਰੀ ਸਾਖੀ ਪਹਿਲੀ ਮੁਲਾਕਾਤ ਦਾ ਫਲ ਦੇਖਣ ਲਈ ਸੀ, ਜੈਸਾ ਕਿ ਭਾਈ ਮਨੀ ਸਿੰਘ ਜੀ ਦੀ ਸਾਖੀ ਵਿਚ ਦੁਇ ਮੁਲਾਕਾਤਾਂ ਸ਼ੇਖ ਬੁਹਮ ਨਾਲ ਦੱਸੀਆਂ ਹਨ, ਅਰ ਦੂਸਰੀ ਮੁਲਾਕਾਤ ਦੇ ਪਹਿਲੇ ਲਿਖਿਆ ਹੈ:-ਬਾਬੇ ਕਹਿਆ, 'ਮਰਦਾਨਿਆਂ, ਪਟਣ ਅਸਾਂ ਨੇ ਜਾਵਣਾ ਹੈ, ਕਿਉਂਕਿ ਸ਼ੇਖ ਬੁਹਮ ਨੂੰ ਉਪਦੇਸ਼ ਕੀਤਾ ਸੀ ਸੋ ਦੇਖਾਂ ਉਸ ਨੂੰ ਉਪਦੇਸ਼ ਚਿਤ ਹੈ ਕਿ ਵਿਸਰ ਗਿਆ ਹੈ'।

ਇਹ ਵੀ ਮੁਮਕਿਨ ਹੈ ਕਿ ਕੋਈ ਹੋਰ ਫਕੀਰ ਆਸਾ ਦੇਸ ਵਿਚ ਫਰੀਦ ਲਕਬ ਵਾਲਾ ਹੋਵੇ ਤੇ ਉਹ ਪਹਿਲੇ ਫਰੀਦ ਜੀ ਦੀ ਬਾਣੀ ਦਾ ਜਾਣੂੰ ਹੋਵੇ। ਇਹ ਖਿਆਲ ਕਰਨਾ ਕਿ ਇਸ ਜਨਮ ਸਾਖੀ ਦੇ ਕਰਤਾ ਨੂੰ ਸ਼ੇਖ ਫਰੀਦ ਦੇ ਪਹਿਲੇ ਹੋ ਗੁਜ਼ਰਨ ਦੀ ਖਬਰ ਨਹੀਂ ਸੀ, ਭੁਲ ਹੋਵੇਗੀ, ਕਿਉਂਕਿ ਸਾਖੀ ੩੨ ਵਿਚ ਉਹ ਸਾਫ ਲਿਖਦਾ ਹੈ ਕਿ-

'ਪਟਣ ਕਾ ਪੀਰ ਸੇਖੁ ਫਰੀਦ ਥਾ, ਤਿਸਕੈ ਤਖਤਿ ਸੇਖ ਬੁਹਮ ਥਾ'।
ਸੋ ਕਰਤਾ ਜੀ ਨੂੰ ਠੀਕ ਪਤਾ ਸੀ ਕਿ ਸੇਖ ਫਰੀਦ ਪਹਿਲਾ ਮਰ ਚੁਕਾ ਹੈ, ਤੇ ਗਈ ਤੇ ਸੇਖ ਬੁਹਮ (ਫਰੀਦਸਾਨੀ) ਹੈ, ਸੋ ਏਥੇ ਉਸਦੀ ਮੁਰਾਦ ਕਦੇ ਸੇਖ ਫਰੀਦ ਪਹਿਲੇ ਤੋਂ ਨਹੀਂ ਹੋ ਸਕਦੀ।

†ਇਹ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਨਹੀਂ ਹਨ।

ਨਾਨਕ ਖੇਤੁ ਨ ਉਜੜੈ ਜੇ ਰਾਖਾ ਹੋਇ ਸੁਚੇਤ ॥ ੧ ॥

ਤਬ ਸੇਖੁ ਫਰੀਦ ਬੋਲਿਆ:-

ਸਲੋਕੁ ॥ ਫਰੀਦਾ ਤਨੁ ਰਹਿਆ ਮਨੁ ਫਟਿਆ ਤਾਗਤਿ ਰਹੀ ਨ ਕਾਇ ॥

ਉਠ* ਪਿਰੀ ਤਬੀਬ ਥੀਓ ਕਾਰੀ ਦਾਰੂ ਲਾਇ ॥ ੧ ॥

ਤਬ ਗੁਰੂ ਬਾਬੇ ਜਬਾਬੁ ਦਿਤਾ:-

ਸਲੋਕੁ ॥ ਠਸਜਣ ਸਚੁ ਪਰਖਿ ਮੁਖਿ ਅਲਾਵਣੁ ਬੋਥਰਾ ॥ ਮੰਨ ਮਝਾਹੁ (ਮਝ ੯)

ਲਖਿ ਤੁਧਹੁ ਦੂਰਿ ਨ ਸੁ ਪਿਰੀ ॥ ੩ ॥

ਤਬ ਸੇਖੁ ਫਰੀਦੁ ਬੋਲਿਆ ਸਬਦੁ ਰਾਗੁ ਸੂਹੀ ਵਿਚਿ :-

ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਉਛਲੈ ਤਬ

ਤਰਣੁ ਦੁਹੇਲਾ ॥ ੧ ॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥ ੧ ॥

ਰਹਾਉ ॥ ਇਕ ਆਪੀਨੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ

ਫਿਰਿ ਹੋਇ ਨ ਮੇਲਾ ॥ ੨ ॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ

ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥ ੩ ॥

ਤਬ ਗੁਰੂ ਜਬਾਬੁ ਦਿਤਾ ਸਬਦੁ ਕੀਤਾ ਰਾਗੁ ਸੂਹੀ ਵਿਚਿ ਮਃ ੧ :-

ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਉਛਲੈ

ਐਸਾ ਪੰਬੁ ਸੁਹੇਲਾ ॥ ੧ ॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ

ਰੰਗ ਢੋਲਾ ॥ ੧ ॥ ਰਹਾਉ ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ

ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥ ੨ ॥ ਮਿਲਿਆ ਹੋਇ ਨ ਵੀਛੁੜੈ ਜੇ

ਮਿਲਿਆ ਹੋਈ ॥ ਆਵਾਗਉਣੁ ਨਿਵਾਰਿਆ ਹੈ ਸਾਚਾ ਸੋਈ ॥ ੩ ॥ ਹਉਮੈ ਮਾਰਿ

ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹਕੇ ਅੰਮਿਤ

ਬੋਲਾ ॥ ੪ ॥ ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹਕੇਰੀਆ

ਦਾਸੀਆ ਸਾਚਾ ਖਸਮੁ ਹਮਾਰਾ ॥ ੫ ॥

ਤਬ ਸੇਖੁ ਫਰੀਦੁ ਬੋਲਿਆ ਸਬਦੁ ਰਾਗੁ ਆਸਾ ਵਿਚਿ:-

ਦਿਲਹੁ ਮੁਹਬਤਿ ਜਿੰਨੁ ਸੇਈ ਸਚਿਆ ॥ ਜਿੰਨੁ ਮਨਿ ਹੋਰੁ ਮੁਖਿ ਹੋਰੁ ਸਿ

ਕਾਂਢੇ ਕਚਿਆ ॥ ੧ ॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ

ਜਿੰਨੁ ਨਾਮੁ ਤੇ ਭੁਇ ਭਾਰੁ ਥੀਏ ॥ ੧ ॥ ਰਹਾਉ ॥ ਆਪਿ ਲੀਏ ਲੜਿ ਲਾਇ

ਦਰਿ ਦਰਵੇਸ ਸੇ ॥ ਤਿਨੁ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥ ੨ ॥ ਪਰਵਰਦ-

ਗਾਰ ਅਪਾਰ ਅਗਮ ਬੇਅੰਤ ਤੂ ॥ ਜਿੰਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥ ੩ ॥ ਤੇਰੀ

*'ਉਠੀ' ਪਾਠ ਹਾ:ਬਾ: ਨੁਸਖੇ ਦਾ ਹੈ, ਤੇ 'ਉਠੀ' ਪਦ ਪਾਉਣ ਨਾਲ ਮਾੜਾਂ ਬਰਾਬਰ ਹੁੰਦੀਆਂ ਹਨ। ਇਹ ਸਲੋਕ ਪੰਚਮ ਗੁਰੂ ਜੀ ਦਾ ਹੈ। ਲਿਖਾਰੀ ਦੀ ਏਥੇ ਭੁੱਲ ਹੈ।

ਆਖਿਆ 'ਇਨ ਏਕ ਬਾਰਿ ਮਿਥਿਆ ਕਹਿਆ ਹੈ, ਤਿਸ ਤੇ ਇਸਕਾ ਜੀਉ ਕਸਟਿ ਪਇਆ ਹੈ। ਅਰ ਆਸਾ ਦੇਸ ਕਾ ਲੋਕੁ ਸਤਿਬਾਦੀ ਥਾ, ਦਿਨ ਕਉ ਬੀਜਦਾ ਹੈ ਅਰੁ ਰਾਤਿ ਕਉ ਲੁਣਿ ਦਿਨ ਕਉ ਲੁਣਦਾ ਹੈ*'। ਤਬ ਆਸਾ ਦੇਸ ਕੇ ਲੋਕ ਲਾਗੈ 'ਹਾਇ ! ਹਾਇ !' ਕਰਣਿ। ਤਾਂ ਜੋਤਕੀਆਂ ਆਖਿਆ, 'ਜੇ ਇਸ ਕੀ ਮੁਕਤਿ ਤਬ ਹੋਵੈ ਜਾਂ ਸਾਧੂ ਕੇ ਚਰਣ ਲਗਨਿ'। ਤਬ ਉਨ੍ਹਾਂ ਆਸਾ ਦੇਸ ਕਾ ਰਾਹ ਬੰਧ ਕਰਿਆ ਏਕੁ ਦਰਵਾਜਾ ਰਖਿਆ ਥਾ, ਜੇ ਕੋਈ ਫਰੀਦੁ ਆਵੈ ਤਾਂ ਉਤੇ ਦਰਵਾਜੈ ਕਢੀਐ। ਤਬ ਬਾਬਾ ਅਤੇ ਸੇਖੁ ਫਰੀਦੁ ਜਾਇ ਨਿਕਲੇ। ਜਬ ਨੇੜੈ ਗਏ ਤਬ ਗੁਰੂ ਨਾਨਕ ਕਹਿਆ, 'ਸੇਖ ਫਰੀਦਾ ਪੈਰੁ ਧਰਿ'। ਤਬ ਸੇਖ ਫਰੀਦ ਕਹਿਆ, 'ਜੀ ਮੇਰੀ ਕਿਆ ਮਜਾਲ ਹੈ ਜੋ ਮੈਂ ਆਗੈ ਪੈਰੁ ਧਰਾਂ'। ਤਬ ਬਾਬੇ ਪੈਰੁ ਧਰਿਆ ਤਾਂ ਖੋਪਰੀ ਫੁਟਿ ਗਈ। ਉਸ ਜੀਅ ਕੀ ਮੁਕਤਿ ਹੋਈ, ਤਬ ਸਾਰਾ ਆਸਾ ਦੇਸੁ ਆਇ ਪੈਰੀ ਪਇਆ। ਤਬ ਬਾਬਾ ਬੋਲਿਆ ਸਬਦੁ ਰਾਗੁ ਮਾਰੂ ਵਿਚਿਮਃ ੧॥

ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥ ਤਿਨਿ ਕਰਤੈ ਲੇਖੁ ਲਿਖਾਇਆ ॥
 ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥੧॥
 ਮੂਰਖ ਮਨ ਕਾਹੇ ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥ ੧ ॥
 ਰਹਾਉ ॥ ਤਜਿ ਸਾਦ ਸਹਜ ਸੁਖੁ ਹੋਈ ॥ ਘਰ ਛਡਣੇ ਰਹੈ ਨ ਕੋਈ ॥
 ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥੨॥ ਸਜੁ
 ਕਾਇਆ ਪਟੁ ਹਵਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ
 ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥ ੩ ॥ ਘਰ ਘੁੰਮਣਵਾਣੀ ਭਾਈ ॥ ਪਾਪ
 ਪਥਰ ਤਰਣੁ ਨ ਜਾਈ ॥ ਭਉ ਬੇੜਾ ਜੀਉ ਚੜਾਉ ॥ ਕਹੁ ਨਾਨਕ ਦੇਵੈ ਕਾਹੂ ॥੪॥ ੨॥

ਤਬ ਰੋਟੀਆਂ ਲੈ ਲੈ ਆਵਨਿ ਜੋ ਸੇਖ ਫਰੀਦੁ ਕੂ ਦੇਵਨਿ ਤਿਸ ਕਉ ਆਖੇ 'ਮੈਂ ਖਾਧੀ ਹੈ ਅਤੇ ਪਲੈ ਭੀ ਬੰਧੀ ਪਈ ਹੈ'। ਤਬ ਆਸਾ ਦੇਸ ਕਿਆ ਲੋਕਾਂ ਆਖਿਆ, 'ਹੋ ਬੰਦੇ ਖੁਦਾਇਕੇ ! ਤੂੰ ਕੋਈ ਉਸੀ ਮੁਲਖ ਕਾ ਕੂੜਿਆਰ ਹੈਂ ਜਿਸੁ ਮੁਲਖ ਫਰੀਦੁ ਰਹਿੰਦਾ ਹੈ ? ਜੋ ਰੋਟੀ ਕਾਠ ਕੀ ਹੈਸੁ ਅਤੇ ਜੋ ਕੋਈ ਰੋਟੀ ਦੇਂਦਾ ਹੈਸੁ ਤਾਂ ਆਖਦਾ ਹੈ ਜੋ-ਮੈਂ ਖਾਧੀ ਹੈ ਅਤੇ ਪਲੈ ਭੀ ਬੰਧੀ ਹੈ-'। ਤਬ ਸੇਖ ਫਰੀਦੁ ਰੋਟੀ ਕਾਠ ਕੀ ਸੁਟ ਪਾਈ। ਆਖਿਓਸੁ, 'ਇਕ ਵਾਰੀ ਕੂੜ ਆਖੇ ਦਾ ਸਦਕਾ ਰਾਜੈ ਇਤਨੀ ਸਜਾਇ ਪਾਈ ਹੈ, ਅਤੇ ਮੇਰਾ ਕਿਆ ਹਵਾਲ ਹੋਵੇਗਾ ?‡'। ਤਬ ਬਾਬੇ ਦੀ ਖੁਸ਼ੀ ਹੋਈ, ਸੇਖੁ ਫਰੀਦ ਵਿਦਿਆ ਕੀਤਾ। ਤਬ ਬਾਬਾ ਬੋਲਿਆ, 'ਸੇਖ ਫਰੀਦ ! ਤੁਸਾਂ ਵਿਚਿ ਖੁਦਾਇ ਸਗੀ ਹੈ, ਪਰੁ ਤੂ ਪੀਰੁ ਕਰੁ'। ਤਬ ਸੇਖੁ

*ਹਾ:ਵਾ:ਨੁ:ਸਖੇ ਵਿਚ 'ਦਿਨ ਕਉ...ਤੋ...ਲੁਣਦਾ ਹੈ' ਦੀ ਥਾਂ ਐਉਂ ਪਾਠ ਹੈ:-
 'ਦਿਨ ਕਉ ਬੀਜਦੇ ਹੈ, ਰਾਤ ਕਉ ਲੁਣਦੇ ਹੈ'। †ਪਾਠ 'ਉਨਾ' ਹਾ:ਵਾ:ਨੁ:ਦਾ ਹੈ।
 ‡'ਅਤੇ...ਤੋ...ਹੋਵੇਗਾ' ਤਕ ਦਾ ਪਾਠ ਹਾ:ਬਾ:ਨੁ: ਵਿਚੋਂ ਹੈ।

ਫਰੀਦੁ ਆਖਿਆ, 'ਚੰਗਾ ਹੋਵੈ ਜੀ !' ਤਬ ਸੇਖੁ ਫਰੀਦੁ ਵਿਦਾ ਹੋਆ, ਗਲੇ ਵਿਚਿ ਲਾਗਿ ਮਿਲੇ; ਤਬ ਗੁਰੂ ਬਾਬਾ ਬੋਲਿਆ ਸਬਦੁ ਰਾਗੁ ਸਿਰੀ ਰਾਗੁ ਵਿਚਿ ਮਃ੧॥:-

ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ
ਕਹਾਣੀਆ ਸੰਮਥ ਕੰਤ ਕੀਆਹ॥ ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ
ਅਸਾਹ ॥ ੧ ॥ ਕਰਤਾ ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ ਜਾ ਤੂ
ਤਾ ਕਿਆ ਹੋਰਿ ॥੧॥ ਰਹਾਉ ॥ ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ
ਕਿਨੀ ਗੁਣੀ ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ॥ ਪਿਰੁ ਰੀਸਾਲੂ
ਤਾ ਮਿਲੈ ਜਾ ਗੁਰਕਾ ਸਬਦੁ ਸੁਣੀ ॥੨॥ ਕੇਤੀਆ ਤੇਰੀਆ ਕੁਦਰਤੀ ਕੇਵਡ
ਤੇਰੀ ਦਾਤਿ ॥ ਕੇਤੇ ਤੇਤੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਤੇ
ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥ ਸਚੁ ਮਿਲੈ ਸਚੁ ਉਪਜੈ ਸਚ ਮਹਿ
ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਉਗਵੈ ਗੁਰ ਬਚਨੀ ਭਉ ਖਾਇ ॥
ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥ ੪ ॥ ੧੦ ॥

ਤਬ ਬਾਬਾ ਜੀ ਕੋਈ ਦਿਨੁ ਆਸਾ ਦੇਸ ਵਿਚਿ ਰਹਿਆ, ਸਾਰਾ ਆਸਾ
ਦੇਸੁ ਗੁਰੂ ਗੁਰੂ ਲਗਾ ਜਪਣ, ਨਾਉ ਧਰੀਕ ਸਿਖ* ਹੋਏ, ਏਕ ਮੰਜੀ ਆਸਾ ਦੇਸ
ਵਿਚਿ ਹੈ। ਤਬ ਬਾਬੇ ਦੀ ਖੁਸ਼ੀ ਹੋਈ ਆਸਾ ਦੇਸ ਉਪਰਿ। ਬੋਲਹੁ ਵਾਹਿਗੁਰੂ।

੨੯. ਬਿਸੀਅਰ ਦੇਸ ਝੰਡਾ ਬਾਢੀ, ਜੁਗਾਵਲੀ.

ਓਥਹੁ ਰਵਦੇ ਰਹੇ। ਤਬ ਬਿਸੀਅਰ ਦੇਸ ਆਇ ਪ੍ਰਗਟੇ, ਤਬ ਉਹਾ
ਕੋਈ ਬੈਠਣ ਦੇਵੈ ਨਾਹੀ, ਜਹਾਂ ਜਾਇ ਖੜੋਵਨਿ ਤਹਾਂ ਲੋਕ ਚਉਕਾ ਦੇ ਲੈਨਿ,
ਕਾਸਾਜੰ ਦੇਖਿ ਕਰ। ਤਬ ਝੰਡਾ ਬਾਢੀ ਆਇ ਨਿਕਲਿਆ, ਤਬ ਓਹੁ ਘਰਿ ਲੈ
ਗਇਆ, ਪੈਰ ਧੋਇ ਕਰਿ ਪੀਤਿਆਸੁ, ਪੀਵਣੈ ਨਾਲਿ ਗੁਰੂ ਨਦਰਿ ਆਇਓਸੁ,
ਉਦਾਸੀ ਹੋਆ ਨਾਲਿ ਲਾਗਾ ਫਿਰਨਿ। ਝੰਡੀ ਸਤਿਗੁਰੂ ਪ੍ਰਸਾਦਿ ॥ ਲਿਖਤੰ

*'ਸਿਖ' ਪਾਠ ਹਾ:ਬਾ: ਨੁਸਖੇ ਵਿਚੋਂ ਹੈ। †ਪਾਠਾਂਤ੍ਰ 'ਕਾਸੇ' ਹੈ।

‡ਹਾ:ਬਾ: ਵਾਲੇ ਨੁਸਖੇ ਦੇ ਉਤਾਰੇ ਵਿਚ ਇਥੋਂ ਅੱਗੇ ਐਉਂ ਲਿਖਿਆ ਹੈ:-
ਪ੍ਰਿਥਮੇ ਬਾਬੇ ਉਦਾਸੀ ਕੀਤੀ ਪੂਰਬ ਕੀ, ਤਿਤ ਸਮੇ ਬੈਠਾ ਥਾ ਸਮੁੰਦਰ ਕੀ ਬਰੋਤੀ
ਵਿਚ, ਪਉਣ ਅਹਾਰ ਕੀਆ। ਨਾਲ ਝੰਡਾ ਬਾਢੀ ਥਾ, ਬਿਸੀਅਰ ਦੇਸ ਕਾ, ਤਿਸ
ਕਉ ਜੁਗਾਵਲੀ ਮਿਲੀ, ਪ੍ਰਾਪਤ ਹੋਈ, ਨਗਰ ਛੁਟਾਘਾਟਕਾ। ਤਿਤ ਸਮੇਂ
ਬਿਸਮਾਦ ਪੜਦਾ ਥਾ। ਅਗੇ ਜੁਗਾਵਲੀ ਚਲੀ। ਜੁਗਾਵਲੀ ਕਾ ਸੁਮਾਰ ਸਾਰਾ
ਹੀ ਲਿਖਿਆ। ਤਬ ਬਾਬੇ ਦੀ ਖੁਸ਼ੀ ਹੋਈ। ਤਬ ਝੰਡਾ ਬਾਢੀ ਬਿਸੀਅਰ ਦੇਸ
ਕਉ ਵਿਦਿਆ ਕੀਤਾ। ਝੰਡੇ ਬਾਢੀ ਕੀ ਮੰਜੀ ਬਿਸੀਅਰ ਦੇਸ ਵਿਚ ਹੈ। ਬਾਬਾ
ਅਤੇ ਮਰਦਾਨਾ ਉਥਹੁ ਰਵਦੇ ਰਹੇ। ਬੋਲਹੁ ਵਾਹਿਗੁਰੂ।

ਜੁਗਾਵਲੀ ਮਃ ੧ ॥ ਤਿਤੁ ਸਮੈ ਬੈਠਾ ਸਮੁੰਦ੍ਰ ਕੀ ਬਰੇਤੀ ਮਹਿ ਪਉਣੁ ਅਹਾ
ਕੀਆ ਨਾਲੇ ਬੰਡਾ ਬਾਢੀ ਬਿਸੀਆਰ ਦੇਸ ਕਾ, ਤਿਸ ਕਉ ਜੁਗਾਵਲੀ ਪਰਾਪ
ਹੋਈ, ਬੰਡਾ ਨਾਲਿ ਨਿਬਹਿਆ, ਨਗਰੁ ਛੁਠਘਾਟਕਾ ਤਿਤੁ ਸਮੈ ਬਿਸਮਾਦੁ ਪੜੀਦ
ਬਾ, ਆਗੈ ਜੁਗਾਵਲੀ ਚਲੀ* ।

੩੦. ਮਰਦਾਨੇ ਦੀ ਭੁਖ ਗਵਾਈ.

ਤਬ ਬਾਬਾ ਅਤੇ ਮਰਦਾਨਾ ਓਥਹੁ ਰਵਦੇ ਰਹੇ, ਜੋ ਜਾਂਦੇ ਜਾਂਦੇ
ਵਡੀ ਉਜਾੜਿ ਵਿਚ ਜਾਇ ਪਏ, ਤਬ ਉਥੈ ਕੋਈ ਮਿਲੈ ਨਾਹੀ, ਤਬਿ ਮਰਦਾਨੇ
ਨੂੰ ਬਹੁਤੁ ਭੁਖਿ ਲਾਗੀ ਤਾਂ ਮਰਦਾਨੇ ਆਖਿਆ, 'ਸੁਹਾਣਿ ਤੇਰੀ ਭਗਤਿ ਨੂੰ,
ਅਸੀਂ ਡੂਮ ਸੇ, ਮੁਲਖ ਦੇ ਟੁਕੜੇ ਮੰਗਿ ਖਾਂਦੇ ਥੇ, ਉਥਹੁ ਭੀ ਗਵਾਇਆ, ਅਸੀਂ
ਤਾਂ ਵਡੀ ਉਜਾੜਿ ਵਿਚਿ ਆਇ ਪੈਇ ਹਾਂ । ਕਦੇ ਖੁਦਾਇ ਕਾਢੈ ਤਾਂ ਨਿਕਲਹਿ,
ਹੁਣਿ ਕੋਈ ਸੀਹੁ ਬੁਕਿ ਪਵੈਗਾ ਤਾ ਮਾਰਿ ਜਾਵੈਗਾ'। ਤਬ ਬਾਬੇ ਆਖਿਆ, 'ਮਰਦਾ-
ਨਿਆਂ ! ਤੇਰੈ ਨੇੜੈ ਕੋਈ ਨਾਹੀਂ ਆਂਵਦਾ ਪਰ ਤੂ ਉਸੀਆਰੁ ਹੋਹੁ' । ਆਖਿਓਸੁ
'ਜੀ ਕਿਉਂ ਕਰਿ ਉਸੀਆਰੁ ਹੋਵਾਂ, ਉਜਾੜਿ ਵਿਚਿ ਆਇ ਪਇਆ' । ਤਬ ਬਾਬੇ
ਆਖਿਆ, 'ਮਰਦਾਨਿਆਂ ਅਸੀਂ ਉਜਾੜਿ ਵਿਚਿ ਨਾਹੀਂ ਅਸੀਂ ਵਸਦੀ ਵਿਚਿ ਹਾਂ,
ਜਿਥੇ ਨਾਉ ਚਿਤਿ ਆਂਵਦਾ ਹੈ' । ਓਥੈ ਬਾਬੇ ਸਬਦੁ ਬੋਲਿਆ । ਰਾਗੁ ਆਸਾ ਵਿਚ
ਮਃ ੧॥ ਦੇਵਤਿਆ ਦਰਸਨ ਕੈ ਤਾਈ ਦੁਖ ਭੁਖ ਤੀਰਥ ਕੀਏ॥ ਜੋਗੀ ਜਤੀ ਜੁਗਤਿ

ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥ ੧ ॥ ਤਰੁ ਕਾਰਣਿ ਸਾਹਿਬਾ
ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ
ਕੇਤੇ ॥ ੧॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ ਛੋੜਿ ਵਿਲਾਇਤਿ
ਦੇਸ ਗਏ ॥ ਪੀਰ ਪੇਕਾਂਬਰ ਸਾਲਿਕ ਸਾਦਿਕ ਛੋੜੀ ਦੁਨੀਆ ਥਾਇਪਏ॥ ੨
॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋੜੇ ਚਮੜ ਲੀਏ॥ ਦੁਖੀਏ
ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥ ਖਲੜੀ ਖਪਰੀ ਲਕੜੀ
ਚਮੜੀ ਸਿਖਾ ਸੂਤੁ ਧੋਤੀ ਕੀਨੀ ॥ ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ
ਨਾਨਕੁ ਜਾਤਿ ਕੈਸੀ ॥ ੪॥ ੧॥ ੩੩॥

ਤਬਿ ਬਾਬੇ ਆਖਿਆ 'ਮਰਦਾਨਿਆਂ ! ਸਬਦੁ ਚਿਤਿ ਕਰਿ, ਤਉ ਬਾਬੂ
ਬਾਣੀ ਸਰਿ ਨਾਹੀ ਆਵਦੀ' । ਤਬਿ ਗੁਰੂ ਬਾਬੇ ਆਖਿਆ, 'ਮਰਦਾਨਿਆ !
ਰਬਾਬੁ ਵਜਾਇ' । ਤਬ ਮਰਦਾਨੇ ਆਖਿਆ, 'ਜੀ ਮੇਰਾ ਘਟੁ ਭੁਖ ਦੇ ਨਾਲਿ ਮਿਲਿ
ਗਇਆ ਹੈ, ਮੈਂ ਇਹੁ ਰਬਾਬੁ ਵਜਾਇ ਨਾਹੀ ਸਕਦਾ' । ਤਬ ਬਾਬੈ ਆਖਿਆ,

*ਇਥੋਂ ਅੱਗੇ ਜੁਗਾਵਲੀ ਹੈ, ਨਮੂਨੇ ਮਾਤ੍ਰ ਅੰਤਕਾ ੧ ਵਿਚ ਦਿੱਤੀ ਹੈ, ਅਤੇ ਏਹ
ਜੁਗਾਵਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ, ਤਾਂ ਤੇ ਇਹ ਗੁਰਬਾਣੀ ਨਹੀਂ।
†ਹਾ: ਵਾ: ਵਾਲੇ ਨੁਸਖੇ ਦੇ ਉਤਾਰੇ ਵਿਚ ਪਾਠ 'ਹੋਸਿਆਰ' ਹੈ।

‘ਮਰਦਾਨਿਆਂ ! ਚਲੁ ਪਿਛੈ ਕਿਸੈ ਵਸਦੀ ਜਾਹਾਂ’ ।

‘ਅਜੀ ਮੈਂ ਵਸਦੀ ਭੀ ਨਾਹੀ ਜਾਇ ਸਕਦਾ, ਮੇਰਾ ਭੁਖ ਨਾਲਿ ਘਟੁ ਮਿਲਿ ਗਇਆ ਹੈ, ਹਉਂ ਮਰਦਾ ਹਾਂ’ ।

ਤਬ ਬਾਬੇ ਆਖਿਆ ‘ਮਰਦਾਨਿਆਂ ! ਹਉਂ ਤੈਨੂੰ ਆਈ ਬਿਨਾ* ਮਰਣਿ ਨਾਹੀ ਦੇਂਦਾ, ਉਸੀਆਰੁ† ਹੋਹੁ’ । ਤਬ ਮਰਦਾਨੇ ਆਖਿਉਸੁ ‘ਜੀ ਹਉ ਕਿਉਂ ਕਰਿ ਉਸੀਆਰੁ† ਹੋਵਾਂ ? ਹਉ ਮਰਦਾ ਹਾਂ, ਜੀਵਣੈ ਦੀ ਗਲਿ ਰਹੀ’ । ਤਬ ਮਰਦਾਨੇ ਆਖਿਆ, ‘ਜੀ ਮੈਨੂੰ ਦੁਖ ਨਾ ਦੇਇਝ‡’ । ਤਾਂ ਬਾਬੇ ਆਖਿਆ, ‘ਮਰਦਾਨਿਆਂ ! ਇਸ ਰੁਖੁ ਦੇ ਫਲ ਖਾਹਿ, ਪਰੁ ਰਜਿ ਕੈ ਖਾਹਿ, ਜਿਤਨੇ ਖਾਇ ਸਕਦਾ ਹੈ, ਪਰੁ ਹੋਰੁ ਪਲੈ ਬੰਨਿ ਨਾਹੀ’ । ਤਬ ਮਰਦਾਨੇ ਆਖਿਆ, ‘ਜੀ ਭਲਾ ਹੋਵੇ’ । ਤਾਂ ਮਰਦਾਨਾ ਲਗਾ ਖਾਣਿ, ਫਲਾਂ ਕਾ ਸੁਆਦੁ ਆਇਓਸੁ ਆਖੈ^A ‘ਹੋਵੇ ਤਾਂ ਸਭੈ ਖਾਇ ਲਈ, ਫਿਰਿ ਹਥਿ ਆਵਨਿ ਕਿ ਨਾ ਆਵਨਿ, ਕੁਛੁ ਪਲੈ ਭੀ ਬੰਨਿ ਲੇਈ, ਮਤੁ ਹਥਿ ਆਵਨਿ ਕਿ ਨਾ ਆਵਨਿ’ । ਤਬ ਮਰਦਾਨੇ ਆਖਿਆ, ‘ਭੁਖ ਲਗੈਗੀ ਤਾਂ ਖਾਵਾਂਗਾ’ । ਮਰਦਾਨੇ ਪਲੈ ਭੀ ਬੰਨਿ ਲਏ। ਜਾਂਦੇ ਜਾਂਦੇ^B ਮਰਦਾਨੇ ਨੂੰ ਫਿਰਿ^C ਭੁਖ ਲਾਗੀ ਤਾਂ ਆਖਿਓਸੁ ‘ਕੁਛੁ ਖਾਵਾਂ’ । ਜਾਂ ਮੁਹਿ ਪਾਏ ਤਾਂ ਉਤੈ ਵੇਲੈ ਢਹਿ ਪਇਆ। ਤਦ ਬਾਬੇ ਆਖਿਆ ‘ਕਿਆ ਹੋਆ ਵੇ ਮਰਦਾਨਿਆ ?’ ‘ਜੀਉ ਪਾਤਿਸਾਹ ! ਤੁਧੁ ਆਖਿਆ ਸੀ ਜੋ ਖਾਹਿ ਸੋ ਖਾਹਿ ਵਧਦੇ ਪਲੈ ਬੰਨਿ ਨਾਹੀ, ਮੈਂ ਆਖਿਆ ਕੁਛੁ ਪਲੈ ਭੀ ਬੰਨਿ ਲਈ, ਮਤੁ ਹਥਿ ਆਵਨਿ ਕਿ ਨਾ ਆਵਨਿ, ਸੋ ਮੈਂ ਮੁਹਿ ਪਾਏ ਸਿਨਿ, ਮੇਰਾ ਏਹੁ ਹਵਾਲੁ ਹੋਇ ਗਇਆ’ । ਤਬ ਬਾਬੇ ਆਖਿਆ ‘ਮਰਦਾਨਿਆ ! ਤੁਧੁ ਬਰਾ ਕੀਤਾ ਸੀ ਜੋ ਮੁਹਿ ਪਾਏ ਸਨਿ, ਏਹੁ ਬਿਖ ਫਲ ਸਨਿ, ਪਰੁ ਬਚਨ ਕਰਿਕੈ ਅੰਮਿਤ ਫਲ ਹੋਇ ਸਨਿ’ । ਤਬ ਬਾਬੇ ਮਥੈ ਉਪਰਿ ਪੈਰੁ ਰਖਿਆ, ਤਬ ਚੰਗਾ ਭਲਾ ਹੋਆ, ਉਠਿ ਬੈਠਾ । ਤਬ ਮਰਦਾਨੇ ਆਖਿਆ ‘ਸੁਹਾਣੁ ਤੇਰੀ ਭਗਤਿ ਨੂੰ, ਅਤੈ ਤੇਰੀ ਕਮਾਈ ਨੂੰ, ਅਸੀ ਤਾਂ ਡੂਮਿ ਮੰਗਿ ਪਿਨਿ ਖਾਧਾ ਲੋੜ ਹਾਂ । ਤੂੰ ਅਤੀਤੁ ਮਹਾਪੁਰਖੁ ਖਾਹਿ ਪੀਵਹਿ ਕਿਛੁ ਨਾਹੀ; ਅਤੈ ਵਸਦੀ ਵੜੈ ਨਾਹੀ, ਹਉਂ ਕਿਉਂ ਕਰਿ ਤੁਧੁ ਨਾਲਿ ਰਹਾਂ ? ਅਸਾਂ ਨੂੰ ਵਿਦਾ ਕਰਿ’ । ਤਬ ਬਾਬੇ ਆਖਿਆ, ‘ਮਰਦਾਨਿਆ ! ਮੇਰੀ ਬਹੁਤੁ ਖੁਸੀ ਹੈ ਤੁਧੁ ਉਪਰਿ ਤੂੰ ਕਿਉਂ ਵਿਦਾ ਮੰਗਦਾ ਹੈ ਮੈਥਾਵਹੁ’ । ਤਬ ਮਰਦਾਨੇ ਆਖਿਆ, ‘ਸੁਹਾਣੁ ਤੇਰੀ ਖੁਸੀ ਨੂੰ ਪਰੁ ਮੇਰੀ ਵਿਦਾ

*ਹਾ: ਬਾ: ਨੁ: ਵਿਚ ‘ਆਈ ਬਿਨਾਂ’ ਦੀ ਥਾਂ ਪਾਠ ਹੈ—‘ਇਉਂ’ ।

†ਹਾ: ਵਾ: ਨੁ: ਵਿਚ ਪਾਠਾਂਤੁ ‘ਹੁਸਿਆਰ’ ਹੈ । ‡‘ਤਬ ਮਰਦਾਨੇ ਆਖਿਆ ਜੀ ਮੈਨੂੰ ਦੁਖ ਨਾ ਦੇਇ’ ਹਾ: ਵਾ: ਨੁ: ਦਾ ਪਾਠ ਹੈ । ^A ਆਖੈ ‘ਦੀ ਥਾਂ ਹਾ: ਬਾ: ਨੁ: ਵਿਚ ‘ਜਾਣੈ’ ਪਾਠ ਹੈ । ^B ‘ਜਾਂਦੇ ਜਾਂਦੇ’ ਪਾਠ ਹਾ: ਵਾ: ਨੁ: ਦਾ ਹੈ ।

^C ਹਾ ਬਾ: ਨੁ: ਦਾ ‘ਫਿਰ’ ਪਾਠ ਹੈ ।

ਕਰਿ, ਹਉ ਆਪਣੇ ਘਰਿ ਜਾਵਾਂ' । ਤਬ ਬਾਬੇ ਆਖਿਆ, 'ਮਰਦਾਨਿਆਂ ! ਕਿਵੈ ਰਹੈ ਭੀ ?' ਤਾਂ ਮਰਦਾਨੈ ਆਖਿਆ 'ਹਉ ਤਾਂ ਰਹਾਂ ਜੇ ਮੇਰੀ ਭੁਖ ਗਵਾਵਹਿ, ਜੇ ਤੇਰਾ ਅਹਾਰੁ ਹੋਵੈ, ਸੇ ਮੇਰਾ ਹੋਵੈ, ਸੇ ਮੇਰਾ ਅਹਾਰੁ ਕਰਹਿ* । ਜੇ ਤੂ ਏਹਾ ਕੰਮੁ ਕਰਹਿ ਤਾ ਤੇਰੇ ਨਾਲਿ ਰਹਾਂ । ਜਾਂ ਏਹੁ ਬਚਨੁ ਕਰਹਿ, ਜੇ ਮੇਰੇ ਕਰਮ ਭੀ ਨਾ ਬੀਚਾਰਹਿ ਤਾਂ ਹਉ ਤੇਰੇ ਨਾਲੇ ਰਹਾਂ, ਜੇ ਇਹੁ ਤੂ ਕੰਮੁ ਕਰੇ ਨਾਹੀਂ ਤਾਂ ਮੈਨੂੰ ਵਿਦਾ ਕਰਿ' । ਤਬ ਗੁਰੂ ਬਾਬੇ ਆਖਿਆ 'ਜਾਹਿ ਵੈ ਮਰਦਾਨਿਆਂ ! ਤੂ ਦੀਨ ਦੁਨੀਆ ਨਿਹਾਲੁ ਹੋਆ' । ਤਬ ਮਰਦਾਨਾ ਉਭਰਿ ਪੈਰੀਂ ਪਇਆ, ਗੁਰੂ ਬਾਬੇ ਇਤਨੀਆਂ ਵਸਤੂ ਦਿਤੀਆਂ, ਮੱਥਾ ਚੁਕਦਿਆਂ ਠੰ ਨਾਲਿ ਅਗਮ ਨਿਗਮ ਕੀ ਸੋਝੀ ਹੋਇ ਆਈ, ਤਾਂ ਮਰਦਾਨਾ ਬਾਬੇ ਨਾਲਿ ਲਗਾ ਫਿਰਣਿ । ਤਬ ਉਦਾਸੀ ਕਰਕੇ ਘਰ ਆਏ ।

੩੧. ਮਾਤਾ ਪਿਤਾ ਜੀ ਨਾਲ ਮੇਲ.

ਜਬਿ ਉਦਾਸੀ ਕਰਕੇ ਆਏ ਬਾਰਹੀ ਬਰਸੀਂ ਤਬਿ ਆਇ ਕਰਿ ਤਿਲ-ਵੰਡੀ ਤੇ ਕੋਸ ਦੁਇ ਬਾਹਰਿ ਆਇ ਬੈਠੇ ਉਜਾੜਿ ਵਿਚਿ । ਤਬਿ ਘੜੀ ਇਕੁ ਸਸਤਾਇ ਕਰਿ ਮਰਦਾਨੈ ਅਰਜੁ ਕੀਤੀ ਜੇ 'ਮੈਨੂੰ ਹੁਕਮ ਹੋਵੈ ਤਾਂ ਘਰਿ ਜਾਵਾਂ, ਘਰਿ ਕੀ ਖਬਰਿ ਲੈ ਆਵਾਂ, ਦਿਖਾਂ ਅਸਾਡੇ ਆਦਮੀ ਕਿਉਂ ਕਰਿ ਹੈਨਿ, ਕੋਈ ਰਹਿਆ ਹੈ ਕਿ ਕੋਈ ਨਾਹੀਂ ਰਹਿਆ' । ਤਬਿ ਬਾਬਾ ਹਸਿਆ, ਹਸਿ ਕਰਿ ਕਹਿਆ 'ਮਰਦਾਨਿਆਂ! ਤੇਰੇ ਆਦਮੀ ਮਰੇਂਗੇ ਤੂ ਸੰਸਾਰੁ ਕਿਉਂ ਕਰਿ ਰਖਹਿਗਾ^B? ਪਰੁ ਤੇਰੇ ਆਤਮੈ ਆਵਦੀ ਹੈ ਤਾਂ ਤੂ ਜਾਹਿ, ਮਿਲਿਆਉ, ਪਰੁ ਤੁਰਤੁ ਆਈਂ ਅਤੇ ਕਾਲੂ^C ਦੇ ਘਰਿ ਭੀ^D ਜਾਵੈ, ਅਸਾਡਾ ਨਾਉਂ ਲਈਂ ਨਾਹੀਂ' । ਤਬਿ ਮਰਦਾਨਾ ਪੈਰੀਂ ਪੈਇ ਕਰਿ ਗਇਆ । ਤਲਵੰਡੀ ਆਇਆ, ਜਾਇ ਘਰਿ ਵਰਿਆ, ਤਬਿ ਲੋਕੁ ਬਹੁਤੁ ਜੁੜਿ ਗਏ, ਸਭ ਕੋਈ ਆਇ ਪੈਰੀ ਪਵੈ, ਅਤੇ ਸਭ ਲੋਕ ਆਖਿਨਿ

*'ਸੇ ਮੇਰਾ ਅਹਾਰੁ ਕਰਹਿ' ਹਾ: ਬਾ: ਨੁ: ਵਿਚ ਹੈ ਨਹੀਂ । †'ਜਾਂ ਏਹ' ਦੀ ਥਾਂ ਹਾ: ਬਾ: ਨੁ: ਵਿਚ ਪਾਠ 'ਜੇ ਇਹ ਭੀ' ਹੈ । ‡'ਹਾ: ਨੁ: ਵਿਚ ਪਾਠ ਹੈ 'ਟੇਕਦਿਆਂ' । ^A'ਤਬ ਆਏ' ਹਾ: ਬਾ: ਨੁ: ਸਖੇ ਦਾ ਪਾਠ ਹੈ । ^B'ਹਾ: ਬਾ: ਨੁ: ਵਿਚ ਪਾਠ ਹੈ 'ਤਾਂ ਅਸੀਂ ਸੰਸਾਰ ਕਿਉਂ ਕਰ ਰਖੇਂਗੇ' । ^Cਏਥੇ 'ਕਾਲੂ' ਨਿਰਾ ਕਹਿਣਾ, ਸਤਿਕਾਰ ਦੀ ਕਮੀ ਜਾਪਦੀ ਹੈ, ਪਰ ਇਹ ਉਕਾਈ ਲੇਖਕ ਦੀ ਹੈ; ਕਿਉਂਕਿ ਜਦ ਏਸੇ ਥਾਂ ਬੈਠਿਆਂ ਨੂੰ ਬਾਬਾ ਕਾਲੂ ਗੁਰੂ ਜੀ ਨੂੰ ਆ ਮਿਲਿਆ ਤਾਂ ਗੁਰੂ ਜੀ ਨੇ ਉਠ ਕੇ ਆਪਣੇ ਪਿਤਾ ਨੂੰ ਮੱਥਾ ਟੇਕਿਆ ਇਸੇ ਸਾਖੀ ਵਿਚ ਲਿਖਿਆ ਹੈ । ਸੋ ਜੇ ਕਰਨੀ ਵਿਚ ਐਨਾਂ ਸਤਿਕਾਰ ਪਿਤਾ ਦਾ ਕਰਦੇ ਸਨ, ਉਹ ਕਹਿਣੀ ਵਿਚ ਕਦ ਕਸਰ ਰਖ ਸਕਦੇ ਸਨ । ^Dਹਾਫਜ਼ਾਬਾਦੀ ਨੁਸਖੇ ਵਿਚ 'ਭੀ' ਹੈ ਨਹੀਂ ਤੇ 'ਪਰ' ਵਾਧੂ ਹੈ । ਐਉਂ ਹੈ ਪਾਠ: 'ਘਰ ਜਾਵੈ ਪਰ ਅਸਾਡਾ ਨਾਉਂ ਲਈਂ ਨਾਹੀਂ' ਜਿਸ ਦਾ ਅਰਥ ਇਹ ਹੈ ਕਿ ਜੇ ਤੂੰ ਕਾਲੂ ਦੇ ਘਰ ਜਾਵੇਂ ਤਾਂ.....।

‘ਜੇ ਮਰਦਾਨਾ ਡੂਮ ਹੈ* , ਪਰੁ ਨਾਨਕ ਕਾ ਸਾਇਆ ਹੈ, ਏਹੁ ਓਹੁ ਨਾਹੀ, ਸੰਸਾਰ ਤੇ ਵਧਿ ਹੋਆ ਹੈ’ । ਜੇ ਆਵਦਾ ਹੈ ਸੋ ਆਇ ਪੈਰੀ ਪਵਦਾ ਹੈ । ਤਬ ਮਰਦਾਨੈ ਘਰੁ ਬਾਰੁ ਦੇਖਿ ਕਰਿ ਕਾਲੂ ਦੇ ਵੇੜੇ ਵਿਚਿ ਗਇਆ, ਜਾਇ ਬੈਠਾ, ਤਬ ਬਾਬੇ ਦੀ ਮਾਤਾ ਉਭਰਿ ਗਲੇ ਨੂੰ ਚਮੜੀ । ਲਗੀ ਬੈਰਾਗੁ ਕਰਣਿ । ਬੈਰਾਗ ਕਰਿਕੈ ਆਖਿਓ ਸੁ ‘ਮਰਦਾਨਿਆਂ ! ਕਿਥਾਉ ਨਾਨਕ ਦੀ ਖਬਰਿ ਦੇਹੀ’ । ਤਬ ਸਾਰੇ ਵੇੜੇ ਦੇ ਲੋਕ ਜੋੜਿ ਗਏੜੇ । ਸਭ ਲੋਕ ਪੁਛਣਿ ਲਾਗੈ । ਤਾਂ ਮਰਦਾਨੇ ਆਖਿਆ ‘ਭਾਈ ਵੇ ! ਜਾਂ ਬਾਬਾ ਸੁਲਤਾਨਪੁਰਿ ਆਹਾ ਤਾਂ ਡੂਮ^A ਨਾਲੇ ਆਹਾ ਫਿਰਿ ਮੈਨੂੰ ਪਿਛਲੀ ਖਬਰਿ ਨਾਹੀ^B’ । ਤਬ ਘੜੀ ਇਕੁ ਬੈਠਿ ਕਰਿ ਮਰਦਾਨਾ ਉਠਿ ਚਲਿਆ, ਤਬਿ ਬਾਬੇ ਦੀ ਮਾਤਾ ਆਖਿਆ ‘ਭਾਈ ਵੇ ! ਏਹੁ ਜੇ ਤੁਰੁਤੁ ਵੇੜੇ ਵਿਚਹੁ ਜੋ ਗਇਆ, ਸੋ ਖਾਲੀ ਨਾਹੀ’ । ਤਾਂ ਮਾਤਾ ਉਠਿ ਖੜੀ ਹੋਈ, ਕੁਛ ਕਪੜੇ, ਕੁਛ ਮਿਠਿਆਈ ਲੇਕਰਿ ਪਿਛਹੁ ਆਇ^C ਮਰਦਾਨੇ ਨੂੰ ਆਇ^C ਮਿਲੀ । ਤਾਂ ਆਖਿਓਸੁ ‘ਮਰਦਾਨਿਆਂ ! ਮੈਨੂੰ ਨਾਨਕੁ ਮਿਲਾਇ’ । ਤਾਂ ਮਰਦਾਨਾ ਚੁਪ ਕਰਿ ਰਹਿਆ । ਓਥਹੁ ਚਲੇ, ਆਂਵਦੇ ਆਂਵਦੇ ਜਾਂ ਕੋਹਾਂ ਦੁਹੁ ਉਪਰਿ ਆਏ ਤਾਂ ਬਾਬਾ ਬੈਠਾ ਹੈ, ਤਬ ਬਾਬੇ ਡਿਠਾ ਜੇ ਮਾਤਾ ਤੇ ਮਰਦਾਨਾ ਆਏ, ਤਬ ਬਾਬਾ ਆਇ ਕਰਿ ਪੈਰੀ ਪਇਆ, ਤਾਂ ਮਾਤਾ ਲਗੀ ਬੈਰਾਗੁ ਕਰਣਿ, ਸਿਰਿ ਚੁਮਿਓਸੁ । ਆਖਿਓਸੁ, ਹਉ ਵਾਰੀ ਬੇਟਾ, ਹਉ ਤੁਧੁ ਵਿਟਹੁ ਵਾਰੀ, ਤੇਤੇ ਨਾਉ ਵਿਟਹੁ ਵਾਰੀ, ਤੇਰੇ ਦਰਸਨ ਵਿਟਹੁ ਵਾਰੀ, ਜਿਥੈ ਤੂ ਫਿਰਦਾ ਹੈ ਤਿਸ ਥਾਉਂ ਵਿਟਹੁ ਹਉ ਵਾਰੀ, ਤੁਧੁ ਨਿਹਾਲੁ ਕੀਤੀ, ਮੈਨੂੰ ਆਪਣਾ ਮੁਹੁ ਵਿਖਾਲਿਓ’ । ਤਬ ਬਾਬਾ ਮਾਤਾ ਕਾ ਹੇਤੁ ਦੇਖਿ ਕਰਿ ਗੁਦੁਗੁਦੁ^D ਹੋਇ ਗਇਆ । ਲਗਾ ਬੈਰਾਗੁ ਕਰਣਿ ਬੈਰਾਗ ਕਰਿਕੈ ਹਸਿਆ, ਤਾਂ ਬਾਬੇ ਆਖਿਆ, ‘ਮਰਦਾਨਿਆਂ ! ਰਬਾਬੁ ਵਜਾਇ’ ਤਾਂ ਮਰਦਾਨੇ ਰਬਾਬੁ ਵਜਾਇਆ, ਬਾਬੇ ਸਬਦੁ ਕੀਤਾ :—

ਰਾਗੁ ਵਡਹੰਸੁ ਮਹਲਾ ੧ ਘਰੁ ੧ ॥

ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ

*ਹਾ: ਬਾ: ਨੁ: ਵਿਚ ਹੈ ‘ਆਇਆ ਹੈ’ । †ਪਾਠਾਂਤ੍ਰ ਹੈ ‘ਦੇ ਹੈ’ ।

‡ਹਾ: ਬਾ: ਨੁ: ਸਖੇ ਵਿਚ ਪਾਠ ਹੈ ‘ਜੁੜ ਗਏ’ । ^Aਹਾ: ਬਾ: ਵਾਲੇ ਨੁ: ਸਖੇ ਵਿਚ ‘ਡੂਮ’ ਦੀ ਥਾਂ ਪਾਠ ‘ਮੈ’ ਹੈ । ^Bਦੋ ਚਾਰ ਸਤਰਾਂ ਅਗੇ ਚਲ ਕੇ ਮਾਤਾ ਮਰਦਾਨੇ ਨੂੰ ਫੇਰ ਪੁਛਦੀ ਹੈ ਕਿ ਮੈਨੂੰ ਨਾਨਕ ਮਿਲਾਇ, ਤਾਂ ਮਰਦਾਨਾ ਜਵਾਬ ਨਹੀਂ ਦੇਂਦਾ ਚੁਪ ਕਰ ਰਹਿੰਦਾ ਹੈ, ਉਸ ਤੋਂ ਪਤਾ ਲਗਦਾ ਹੈ ਕਿ ਮਰਦਾਨਾ ਇਸ ਵੇਲੇ ਵੀ ਚੁਪ ਹੀ ਰਿਹਾ ਹੈ, ਉਸ ਨੇ ਟਾਲਵਾਂ ਜਵਾਬ ਨਹੀਂ ਦਿਤਾ । ਇਹ ਚਤੁਰਤਾ ਕਿਸੇ ਉਤਾਰੇ ਕਰਨ ਵਾਲੇ ਦੀ ਹੈ, ਅਸਲ ਕਰਤਾ ਦੀ ਪੋਥੀ ਵਿਚ ਨਹੀਂ ਹੋਣੀ । ਹਾ: ਬਾ: ਵਾ: ਨੁ: ਸਖੇ ਵਿਚ ‘ਆਇ’ ਪਾਠ ਦੋਹੀਂ ਥਾਈਂ ਨਹੀਂ ਹੈ ।

^Dਭਾਵ ‘ਗਦ ਗਦ’ ।

ਤਿ ਨ ਭਾਵੈ ਸਭੁ ਕੋਇ ॥ ੧ ॥ ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ
ਕੇ ਨਾਵੈ ॥੧॥ ਰਹਾਉ ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾਕਾ ਨਾਉ ॥
ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥ ਮੈਕੀ ਨਦਰਿ
ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ ਜਾ
ਸਰ ਭੀਤਰਿ ਪਾਲਿ ॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥
ਮਨਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥ ੪ ॥ ੧ ॥

ਤਬ ਫਿਰਿ ਮਾਤਾ ਕਪੜੇ ਮਿਠਿਆਈ ਆਗੇ ਰਾਖੀ । ਤਬਿ ਮਾਤਾ
ਆਖਿਆ 'ਬਚਾ ! ਤੂ ਖਾਹਿ' । ਤਾਂ ਬਾਬੇ ਆਖਿਆ, 'ਮਾਤਾ ! ਹਉ ਰਜਿਆ ਹਾਂ' ।
ਤਾਂ ਮਾਤਾ ਆਖਿਆ, 'ਬੇਟਾ ! ਤੂੰ ਕਿਤੁ ਖਾਧੈ ਰਜਿਆ ਹੈਂ ?' ਤਬ ਸ੍ਰੀ ਗੁਰੂ ਬਾਬੇ
ਆਖਿਆ, 'ਮਰਦਾਨਿਆਂ ! ਰਬਾਬੁ ਵਜਾਇ' । ਤਾਂ ਮਰਦਾਨੇ ਰਬਾਬੁ ਵਜਾਇਆ,
ਬਾਬੇ ਸਬਦੁ ਕੀਤਾ ਰਾਗੁ ਸਿਰੀ ਰਾਗੁ ਵਿਚਿ ਮਃ ੧ ॥—

ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ
ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤੁ ਭਾਉ ਏਕੁ ਜਾਕਉ ਨਦਰਿ ਕਰੇਇ
॥ ੧ ॥ ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ
ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥

ਤਬ ਫਿਰਿ ਮਾਤਾ ਕਹਿਆ, 'ਇਹੁ ਖਿਲਕਾ* ਗਲਹੁੰ ਉਤਾਰਿ, ਨਵੈ
ਕਪੜੇ ਪਹਿਰੁ' । ਤਬਿ ਬਾਬੇ ਪਉੜੀ ਦੂਜੀ ਆਖੀ :—

ਰਤਾ ਪੈਨਣ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਅ ਹੀ ਕਦਾ ਕਰਣੀ
ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ
॥ ੨ ॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ
ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥

ਤਬਿ ਬਾਬੇ ਕਾਲੂ ਨੂੰ ਖਬਰਿ ਹੋਈ । ਤਾਂ ਕਾਲੂ ਘੋੜੈ ਚੜਿ ਕਰਿ ਆਇਆ ॥
ਜਾਂ ਆਇਆ, ਤਾਂ ਬਾਬਾ ਜੀ ਆਇ ਪੈਰੀ ਪਇਆ; ਨਮਸਕਾਰੁ ਕੀਤੋਸੁ ॥
ਪਰਦੱਖਣਾ ਦੇਕਰ ਬੈਠ ਗਏ† । ਤਬ ਕਾਲੂ ਲਾਗਾ ਬੈਰਾਗੁ ਕਰਣਿ । ਤਬ ਕਾਲੂ
ਕਹਿਆ, 'ਨਾਨਕ ! ਤੂ ਘੋੜੈ ਚੜਿ ਕੈ ਘਰਿ ਚਲੁ' । ਤਬ ਗੁਰੂ ਨਾਨਕ ਕਹਿਆ,
'ਪਿਤਾ ਜੀ ! ਘੋੜੇ ਮੇਰੈ ਕੰਮਿ ਨਾਹੀ ਆਂਵਦੇ' । ਤਬ ਗੁਰੂ ਪਉੜੀ ਤੀਜੀ ਆਖੀ—
ਘੋੜੇ ਪਾਖਰ ਸੁਇਨੇ ਸਾਖਤਿ ਬੁਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ
ਸਾਂਗ ਤੇਗ ਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿਸਿਉ ਪਰਗਟੁ ਕਰਮੁ ਤੇਰਾ
ਮੇਰੀ ਜਾਤਿ ॥ ੩ ॥ ਬਾਬਾ ਹੋਰੁ ਚੜਨਾ ਖੁਸੀ ਖੁਆਰੁ ॥ ਜਿਤੁ ਚੜਿਐ

*ਜਿਸ ਨੂੰ ਅਜ ਕਲ 'ਖਿਲਤਾ' ਕਹਿਦੇ ਹਨ, ਇਕ ਪ੍ਰਕਾਰ ਦੀ ਲੰਮੀ ਕਫਨੀ ॥
† 'ਪਰਦੱਖਣਾ ਦੇਕਰ ਬੈਠ ਗਏ' ਇਹ ਪਾਠ ਹਾ:ਵਾ: ਨੁਸਖੇ ਦਾ ਹੈ ।

ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥

ਤਬ ਫਿਰਿ ਕਾਲੂ ਕਹਿਆ, 'ਬਚਾ ! ਤੂ ਇਕ ਵਾਰੀ ਘਰਿ ਚਾਲੁ, ਨਵੈ ਘਰਿ ਉਸਰੇ ਹੈਨਿ, ਤੂੰ ਵੇਖੁ ਚਿਰ ਪਿੜੋ ਆਇਆ ਹੈ, ਤੇਰਾ ਪਰਵਾਰ ਹੈ, ਤੂ ਮਿਲੁ ਬਹੁ, ਅਤੇ ਜੇ ਤੁਧੁ ਭਾਵਸੀ ਤਾ ਫੇਰਿ ਜਾਵੈ' । ਤਬ ਫਿਰਿ ਬਾਬੇ ਚਉਥੀ ਪਉੜੀ ਆਖੀ :-

ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰਾ ਪਰਵਾਰੁ ॥ ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥ ੪ ॥ ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥ ੪ ॥ ੭ ॥

ਤਬਿ ਫਿਰਿ ਕਾਲੂ ਆਖਿਆ 'ਬਚਾ ! ਤੇਰਾ ਜੀਉ ਕਿਤੁ ਗਲੈ ਖਟਾ ਹੋਆ ਹੈ, ਤੂ ਮੈਨੂੰ ਦਸਿ, ਜੇ ਆਖਹਿ ਤਾਂ ਹੋਰੁ ਵੀਵਾਹੁ ਕਰੀ, ਭਲੀ ਜੰਵਿ ਚਾੜੀ, ਅਡੰਬਰ ਨਾਲਿ ਵੀਵਾਹੁ ਕਰਾਈ*' । ਤਬ ਬਾਬਾ ਬੋਲਿਆ ਸਬਦੁ ਰਾਗੁ ਸੂਹੀ ਵਿਚਿ ਛੰਤੁ ਮਃ ੧ ॥ :-

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਵ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਾਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ੧ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾਂ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦਿਤਾ ॥ ਲੀਆ ਤ ਦੀਆ ਮਾਨੁ ਜਿਨੁ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾਂ ॥ ੨ ॥ ਗੁਣਾ ਕਾ ਹੋਵੈ ਵਾਸੁਲਾ

*'ਭਲੀ ਜੰਵਿ ਚਾੜੀ, ਅਡੰਬਰ ਨਾਲਿ ਵੀਵਾਹੁ ਕਰਾਈ' ਏਹ ਪਾਠ ਹਾ:ਬਾ: ਨੁਸਖੇ ਵਿਚ ਨਹੀਂ ਹੈ ।

† ਵਲੈਤ ਵਾਲੇ ਨੁਸਖੇ ਵਿਚ ਏਥੇ ਇਕ ਹੋਰ ਸਲੋਕ ਹੈ ਜੋ ਸੂਹੀ ਦੀ ਵਾਰ ਵਿਚ ਮ: ੩ ਦਾ ਹੈ। ਜਿਸ ਦਾ ਸੁਧ ਪਾਠ ਇਹ ਹੈ:— 'ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ' ॥ ਪਰ ਹਾ: ਬਾ: ਵਾਲੇ ਨੁਸਖੇ ਵਿਚ ਇਹ ਸਲੋਕ ਏਥੇ ਨਹੀਂ ਦਿਤਾ, ਇਸ ਕਰਕੇ ਅਸਾਂ ਬੀ ਨਹੀਂ ਦਿਤਾ, ਕਿਉਂਕਿ ਇਹ ਵਲੈਤ ਵਾਲੇ ਨੁਸਖੇ ਦੇ ਲਿਖਾਰੀ ਦੀ ਇਕ ਸਪਸ਼ਟ ਭੁੱਲ ਹੈ ।

ਕਢਿ ਵਾਸੁ ਲਈਜੈ॥ਜੇ ਗੁਣ ਹੋਵਨਿ ਸਾਜਨਾ ਮਿਲਿ ਸਾਝ ਕਰੀਜੈ॥ ਸਾਝ
ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਏ॥ਪਹਿਤੇ ਪਟੰਬਰ ਕਰਿ ਅਡੰ-
ਬਰ ਆਪਣਾ ਪਿਤੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ
ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ॥੩॥ ਆਪਿ
ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ॥ਆਖਣ ਤਾਕਉਜਾਈਐ ਜੇ ਭੁਲੜਾ
ਹੋਈ॥ਜੇਹੋਇ ਭੁਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ॥ਸੁਣਦੇਖੋਬਾਖੁ
ਕਹਿਐ ਦਾਨੁ ਅਣਮੰਗਿਆ ਦਿਵੈ॥ਦਾਨੁਦੇਇਦਾਤਾਜਗਿਬਿਧਾਤਾ ਨਾਨਕਾ
ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥

ਤਬ ਬਾਬੈ ਆਖਿਆ 'ਪਿਤਾ ਜੀ ! ਮਾਤਾ ਜੀ ! ਓਹੁ ਬਿਧਾਤਾ ਪੁਰਖੁ ਹੈ,
ਓਹੁ ਭੁਲਣੈ ਵਿਚਿ ਨਾਹੀਂ । ਜੇ ਓਸਿ ਸੰਜੋਗ ਕੀਤਾ ਹੈ, ਸੋ ਭਲਾ ਕੀਤਾ ਹੈ' । ਤਾਂ
ਮਾਤਾ ਆਖਿਆ, 'ਬੱਚਾ ! ਤੂ ਉਠਿ ਚਾਲੁ, ਅਵਾਈਆ ਛੋਡੁ, ਫਿਰਿ ਕਿਆ ਸੋਜੋਗ
ਬਣੈਗਾ, ਜਿਤੁ ਫਿਰਿ ਮਿਲਹਿਗਾ'। ਤਾਂ ਬਾਬੇ ਸਬਤੁ ਕੀਤਾ ਚਾਗਮਾਟੂਮ੪੧॥ਸਬਦ॥

ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥ ਖੇਮੇ ਛੜੁ ਸਰਾਇਚੇ
ਦਿਸਨਿ ਰਬ ਪੀੜੇ॥ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿਮਿਲੇ
॥ ੧ ॥ ਬਾਬਾ ਮੈ ਕਰਮਹੀਣ ਕੂੜਿਆਰ ॥ ਨਾਮੁ ਨ ਪਾਇਆ ਤੇਰਾ ਅੰਧਾ
ਭਰਮਿ ਭੁਲਾ ਮਨੁ ਮੇਰਾ ॥ ੧ ॥ ਰਹਾਉ ॥ ਸਾਦ ਕੀਤੇ ਦੁਖ ਪਰਫੁੜੇ ਪੂਰਬਿ
ਲਿਖੇ ਮਾਇ ॥ ਸੁਖ ਥੋੜੇ ਦੁਖ ਅਗਲੇ ਦੁਖੇ ਦੁਖਿ ਵਿਹਾਇ ॥ ੨ ॥ ਵਿਛੁ-
ੜਿਆ ਕਾ ਕਿਆ ਵੀਛੁੜੈ ਮਿਲਿਆਕਾ ਕਿਆ ਮੇਲੁ॥ਸਾਹਿਬੁ ਸੋ ਸਾਲਾਹੀਐ
ਜਿਨਿ ਕਰਿ ਦੇਖਿਆ ਖੇਲੁ ॥ ੩ ॥ ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ
ਭੋਗ ॥ ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥ ੪ ॥ ੧ ॥

ਤਬ ਬਾਬੇ ਆਖਿਆ; 'ਬਾਬਾ ਜੀ ! ਮਾਤਾ ਜੀ ! ਅਸੀਂ ਜੋ ਆਏ ਹਾਂ, ਜੋ
ਕਹਿਆ* ਥਾ ਆਵਹਿੰਗੇ, ਪਰੁ ਤੁਸੀ ਹੁਣਿ ਆਗਿਆ ਮੰਨਿ ਲੈਹੁ। ਅਸੀਂ ਅਜੇ†
ਉਦਾਸ ਹਾਂ' । ਤਬ ਮਾਤਾ ਕਹਿਆ, 'ਬੇਟਾ! ਮੇਰੇ ਮਨਿ ਸੰਤੋਖੁ ਕਿਉ ਕਰਿ ਹੋਵੈਗਾ;
ਜੇ ਤੂ ਬਹੁਤੀ ਵਰੀ‡ ਉਦਾਸੀ ਕਰਿਕੈ ਆਇਆ ਹੈ'। ਤਬ ਬਾਬੇ ਕਹਿਆ 'ਮਾਤਾ !
ਤੂ ਬਚਨ ਮੰਨੁ, ਤੈਨੂੰ ਸੰਤੋਖੁ ਆਵੈਗਾ' । ਤਾਂ ਮਾਤਾ ਚੁਪ ਕਰਿ ਰਹੀ ।

੩੨. ਸੇਖ ਬਿਹਮ ਨਾਲ ਗੋਸ਼ਟ.

ਤਬ ਸ੍ਰੀ ਗੁਰੂ ਬਾਬਾ ਉਬਹੁ ਚਲਿਆ । ਰਾਵੀ ਚਨਾਉ ਦੇਖਿ ਕਰਿ ਉਜਾੜਿ

*ਕਹਿਆ ਦਾ 'ਆ' ਵਲੈਤ ਵਾਲੇ ਨੁਸਖੇ ਵਿਚ ਨਹੀਂ ਹੈ, ਚਾ: ਬਾ: ਨੁ:
ਵਿਚ ਹੈ । ਸੋ ਵਲੈਤ ਵਾਲੀ ਸਾਖੀ ਦੇ ਲੇਖਾਰੀ ਦੀ ਭੁੱਲ ਜਾਪਦੀ ਹੈ ।

†'ਅਜੇ' ਪਾਠ ਹਾਫਜ਼ਾਬਾਦੀ ਨੁਸਖੇ ਦਾ ਹੈ ।

‡ਹਾ: ਬਾ: ਨੁਸਖੇ ਦਾ ਪਾਠ ਹੈ 'ਬਾਹਰੀ ਵਰੀ' ।

ਉਜਾੜਿ ਪੈ ਚਲਿਆ, ਪਟਣ ਦੇਸ ਵਿਚਿ ਆਇ ਨਿਕਲਿਆ। ਪਟਣ ਤੇ ਕੋਸ ਤਿਨਿ ਉਜਾੜਿ ਥੀ, ਓਥੈ ਆਇ ਬੈਠਾ, ਮਰਦਾਨਾ ਨਾਲਿ ਆਹਾ। ਪਟਣ ਕਾ ਪੀਰੁ ਸੇਖ ਫਰੀਦੁ ਥਾ, ਤਿਸਕੈ ਤਖਤਿ ਤੇ* ਸੇਖੁ ਬ੍ਰਿਹਮੁ ਥਾ। ਤਿਸ ਕਾ ਇਕੁ ਮੁਰੀਦੁ ਸੁਬਾ ਕੇ ਵੇਲੇ ਲਕੜੀਆ ਚੁਣਣਿ ਆਇਆ ਥਾ, ਤਿਸਕਾ ਨਾਉਂ ਸੇਖੁ ਕਮਾਲੁ ਥਾ, ਸੋ ਪੀਰਕੇ ਮੁਦਬਰ ਖਾਣੇ ਕੀਆਂ ਲਕੜੀਆਂ ਚੁਣਣਿ ਗਇਆ ਥਾ। ਦੇਖੈ ਤਾਂ ਅਕੈ ਕੋਲਿ‡ ਬਾਬਾ ਅਤੇ ਮਰਦਾਨਾ ਦੋਵੇਂ ਬੈਠੇ ਹਨਿ। ਤਾਂ ਮਰਦਾਨੈ ਰਬਾਬੁ ਵਜਾਇਆ, ਸਬਦੁ ਗਾਵਣਿ ਲਾਗਾ, ਸਲੋਕੁ ਦਿਤੋਸੁ ਰਾਗੁ ਆਸਾ ਵਿਚ ਗੋਸਟਿ ਸੇਖ ਬ੍ਰਿਹਮ ਬਾਬੇ ਨਾਲਿ ਕੀਤੀ^A :-

ਸਲੋਕ ॥ ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥੨॥

ਜਬ ਏਹੁ ਸਲੋਕੁ ਕਮਾਲਿ ਫਕੀਰ ਸੁਣਿਆਂ^B ਤਬਿ ਲਕੜੀਆਂ ਛੋਡਿ ਕਰਿ ਆਇ ਗਇਆ, ਅਰਜੁ ਰਖੀਅਸੁ : 'ਜੀਉ ! ਇਸ ਰਬਾਬੀ ਕਉ ਹੁਕਮੁ ਕੀਜੈ ਜੋ ਇਹੁ ਬੈਤੁ ਫਿਰਿ ਆਖੈ' । ਮਰਦਾਨੈ ਨੁ ਹੁਕਮੁ ਹੋਆ ਜੋ 'ਇਹੁ ਸਲੋਕ ਫਿਰਿ ਦੇਹਿ' । ਤਾਂ ਮਰਦਾਨੈ ਸਲੋਕੁ ਫਿਰਿ ਦਿਤਾ । ਕਮਾਲਿ ਸਿਖਿ ਲੈਇਆ^C । ਜੋ ਕੁਛ ਲਕੜੀਆਂ ਚੁਣੀਆਂ ਥੀਆਂ ਸੋਈ ਘਿਨਿ ਕਰਿ ਸਲਾਮੁ ਕੀਤੋ ਸੁ^D । ਪਟਣਿ ਆਇਆ, ਲਕੜੀਆਂ ਸੁਟਿ ਕਰਿ ਜਾਇ ਅਪਣੇ ਪੀਰ ਕਉ ਸਲਾਮੁ ਕੀਤੀਅਸੁ ਤਾਂ ਆਖਿਓਸੁ 'ਪੀਰ ਸਲਾਮਤਿ ! ਮੈਨੂੰ ਏਕੁ ਖੁਦਾਇ ਦਾ ਪਿਆਰਾ ਮਿਲਿਆ ਹੈ' । ਤਾਂ ਪੀਰੁ ਕਹਿਆ, 'ਕਮਾਲਿ ! ਕਿਥਹੁ ਮਿਲਿਓ ?' ਤਾਂ ਕਮਾਲਿ ਕਹਿਆ, 'ਪੀਰ ਸਲਾਮਤਿ ! ਮੈ ਲਕੜੀਆਂ ਚੁਣਣਿ ਗਇਆ ਥਾ, ਉਸਕੈ ਨਾਲਿ ਇਕੁ ਰਬਾਬੀ ਹੈ, ਅਤੇ ਨਾਉ ਨਾਨਕੁ ਹੈਸੁ, ਆਪਣੇ ਸਲੋਕ ਆਖਦਾ ਹੈ' । ਤਬ ਪੀਰ ਆਖਿਆ, 'ਬਚਾ ! ਕੋਈ ਤੈਂ ਬੀ ਬੈਤੁ ਸਿਖਿਆ ?' । ਤਬ ਕਮਾਲਿ ਆਖਿਆ 'ਜੀਵੈ ਪੀਰ ਸਲਾਮਤਿ ! ਹਿਕੁ ਬੈਤੁ ਮੈਨੋ

*'ਤੇ' ਪਾਠ ਹਾ: ਬਾ: ਨੁ: ਦਾ ਹੈ । †'ਸੋ ਪੀਰ.....ਤੋ.....ਗਇਆ ਥਾ' ਤਕ ਦੀ ਥਾਂ ਹਾ: ਬਾ: ਵਾਲੇ ਨੁਸਖੇ ਵਿਚ ਐਉਂ ਹੈ:-'ਭਲਾ ਫਕੀਰ ਥਾ, ਖੁਦਾਇ ਕਾ ਖਬਰਦਾਰ ਥਾ' । ‡ਹਾ: ਬਾ: ਨੁ: ਵਿਚ ਪਾਠ ਹੈ-'ਜੰਗਲ ਵਿਚ' । ^A'ਗੋਸਟ ਸੇਖ ਬ੍ਰਿਹਮ ਬਾਬੇ ਨਾਲ ਕੀਤੀ' ਹਾ: ਬਾ: ਨੁਸਖੇ ਵਿਚ ਹੈ ਨਹੀਂ । ^Bਏਥੇ ਹਾ: ਵਾ: ਨੁਸਖੇ ਵਿਚ ਪਾਠ ਹੈ-'ਸੁਣਿ ਕਰ ਕਮਾਲ ਆਇ ਗਇਆ, ਅਗੇ ਆਵੇ ਤਾਂ ਦੇਖੇ ਤਾਂ ਬਾਬਾ ਅਤੇ ਮਰਦਾਨਾ ਬੈਠੇ ਹੈਨ, ਆਇ ਕਰ ਸਿਰ ਨਿਵਾਇਕੈ ਬਹਿ ਗਇਆ' । ਤੇ 'ਤਬਿ ਲਕੜੀਆਂ ਛੋਡਿ ਕਰਿ ਆਇ ਗਇਆ' ਇਤਨਾ ਪਾਠ ਹੈ ਨਹੀਂ । ^Cਇਸਦਾ ਅਰਥ ਹੈ 'ਉਸ ਨੇ ਕੰਠ ਕਰ ਲੀਤਾ'; ਹਾ:ਬਾ:ਨੁਸਖੇ ਵਿਚ ਪਾਠ ਹੈ 'ਸਿਖ ਲੀਤਾ' । ^Dਮੁਰਾਦ ਹੈ 'ਸਲਾਮ ਕਰ ਕੇ ਟੁਰ ਗਿਆ' ।

ਭੀ ਹਾਸਲੁ ਬੀਆ ਹੈ' । ਪੀਰ ਆਖਿਆ, 'ਅਲਾਇ ਡੇਖਾਂ ਕੇਹਾ ਹੈ* ?' ਤਾਂ ਕਮਾਲਿ ਆਖਿਆ, 'ਜੀ ! ਉਹੁ ਆਖਦਾ ਹੈ ਜੋ—

ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ' ॥ ੨ ॥

ਤਾਂ ਪੀਰ ਆਖਿਆ, 'ਬਚਾ ! ਕਿਛੁ ਸਮਝਿਓ ਕਿ ਨਾ ? ਇਸ ਬੈਤ ਦਾ ਬਿਆਨੁ' । ਤਾਂ ਕਮਾਲਿ ਆਖਿਆ, 'ਪੀਰ ਸਲਾਮਤਿ ! ਤੈਨੋ ਸਭ ਕੁਛੁ ਰੋਸਨੁ ਹੈ' । ਤਾਂ ਪੀਰ ਆਖਿਆ, 'ਬਚਾ ! ਜਿਨ੍ਹਾਂ ਦਾ ਆਖਿਆ ਹੋਆ ਇਹੁ ਬੈਤੁ ਹੈ, ਤਿਸਦਾ ਦੀਦਾਰੁ ਦੇਖਾ ਹੈ, ਓਹੁ ਖੁਦਾਇ ਦਾ ਫਕੀਰੁ ਹੈ । ਮੈਨੂੰ ਭੀ ਲੈ ਚਲੁ, ਓਸਿ ਤਾਂ ਖੁਦਾਇ ਦੀਆਂ ਗਲਾਂ ਕਰੀਆਂ ਹਨਿ' । ਤਬਿ ਸੇਖੁ ਬਿਰਾਹਮੁ ਸੁਖਵਾਸਣਿ ਚੜਿ ਚਲਿਆ, ਕਮਾਲੁ ਨਾਲਿ ਲੀਤਾ । ਆਂਵਦਾ ਆਂਵਦਾ ਕੋਹ ਤਿਹੁ ਉਪਰਿ ਆਇਆ । ਜਾ ਦੇਖੈ ਤਾਂ ਬਾਬਾ ਬੈਠਾ ਹੈ । ਤਬ ਸੇਖੁ ਬਿਰਾਹਮੁ ਜਾਇ ਖੜਾ ਹੋਆ । ਆਖਿਓਸੁ, 'ਨਾਨਕ ! ਸਲਾਮਾਅਲੇਕਮ' । ਤਬਿ ਗੁਰੂ ਬਾਬੈ ਨਾਨਕ ਕਹਿਆ, 'ਅਲੇਖਮਅਸਲਾਮ, ਪੀਰ ਜੀ ਸਲਾਮਤਿ ! ਆਈਐ, ਖੁਦਾਇ ਅਸਾਨੂੰ ਮਿਹਰਵਾਨੁ ਹੋਆ, ਤੁਸਾਡਾ ਦੀਦਾਰੁ ਪਾਇਆ' । ਤਬ ਇਨੋ ਉਨੋ ਚ ਦਸਤਪੋਸੀ ਕਰਿ ਬਹਿ ਗਏ । ਤਬ ਪੀਰ ਪੁਛਣਾ ਕੀਤੀ, 'ਜੋ ਨਾਨਕ ! ਤੇਜਾ ਇਕੁ ਬੈਤੁ ਸੁਣਿ ਕਰਿ ਹੈਰਾਨੁ ਹੋਆ ਹਾਂ, ਅਸਾਂ ਆਖਿਆ ਜਿਸੁ ਇਹੁ ਬੈਤੁ ਆਖਿਆ ਹੈ ਤਿਸਦਾ ਦੀਦਾਰੁ ਦੇਖਾ ਹੈ^A' । ਤਬਿ ਬਾਬੇ ਆਖਿਆ, 'ਜੀਉ ਅਸਾਨੂੰ ਨਿਵਾਜ਼ਸ਼ ਹੋਈ ਹੈ, ਜੋ ਤੁਸਾਡਾ ਦੀਦਾਰੁ ਪਾਇਆ' । ਤਬ ਪੀਰ ਕਹਿਆ, 'ਨਾਨਕ ! ਇਸ ਬੈਤ ਦਾ ਬਿਆਨੁ ਦੇਹਿ, ਤੂੰ ਜੋ ਆਖਦਾ ਹੈ,—ਹਿਕ ਹੈ ਨਾਨਕ ਦੂਜਾ ਕਾਹੈ ਕੂ ?— ।

ਪਰੁ ਏਕੁ ਸਾਹਿਬੁ ਤੈ ਦੁਇ ਹਦੀ । ਕੋਹੜਾ ਸੇਵੀ ਤੇ ਕੋਹੜਾ ਰਦੀ ?

ਤੂ ਆਖਦਾ ਹੈ ਹਿਕੋ ਜੋ ਇਕੋ ਹਿਕੁ ਹੈ, ਪਰੁ ਹਿੰਦੂ ਆਖਦੇ ਹਨ, ਜੋ ਆਸਾਂ ਵਿਚਿ ਸਹੀ ਹੈ, ਅਤੈ ਮੁਸਲਮਾਨ ਆਖਦੇ ਹਨਿ ਜੋ ਆਸਾਂ ਹੀ ਵਿਚਿ ਸਹੀ ਹੈ । ਆਖੁ ਵੇਖਾਂ ਕਿਸੁ ਵਿਚਿ ਸਹੀ ਕਰੇ ਹਾਂ ? ਅਰੁ ਕਿਸੁ ਵਿਚਿ ਅਣਸਹੀ ਕਰੇ ਹਾਂ ? ਤਬ ਬਾਬੇ ਨਾਨਕ ਕਹਿਆ, 'ਜੀ ਹਿਕੋ ਸਾਹਿਬੁ ਹਿਕਾ ਹਦਿ । ਹਿਕੋ ਸੇਵਿ ਤੇ

*'ਪੀਰ ਆਖਿਆ... ਤੈ... ਕੇਹਾ ਹੈ ?' ਤਕ ਦਾ ਪਾਠ ਹਾ:ਵਾ: ਨੁਸਖੇ ਦਾ ਹੈ ਇਸ ਦੇ ਅਰਥ ਹਨ:—ਪੜ੍ਹਕੇ ਸੁਣਾਇ, ਦੇਖਾਂ ਜੋ ਕਿਹੋ ਜਿਹਾ ਹੈ ।

†'ਕਰੀਆਂ ਹਨ' ਦੀ ਥਾਂ 'ਭੀ ਪੁਛਾਂ ਹੇ' ਹਾਫਜ਼ਾਬਾਦ ਨੁਸਖੇ ਦਾ ਪਾਠ ਹੈ ।

‡'ਤਬ ਇਨੋ ਉਨੋ' ਦੀ ਥਾਂ ਪਾਠਾਂਤ੍ਰ 'ਤਬ ਗਲੇ ਮਿਲਕਰ' ਭੀ ਹੈ ।

A'ਦੇਖਾ ਹੈ' ਦੀ ਮੁਰਾਦ ਹੈ 'ਦੇਖਾਂ ਹੇ = ਦੇਖੀਏ' । ਇਸਦਾ ਅਰਥ 'ਡਿੱਠਾ ਹੈ ਨਹੀਂ' । ਹਾਫਜ਼ਾਬਾਦੀ ਨੁਸਖੇ ਵਿਚ ਪਾਠ ਬੀ 'ਦਿਖਾਹੇ' ਹੈ ।

ਦੂਜਾ ਰਦਿ* ।'

ਸਲੋਕੁ ॥ ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥ ਅਵਰ
ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥੧

ਜਬ ਇਹੁ ਸਲੋਕੁ ਬਾਬੇ ਦਿਤਾ, ਤਬ ਪੀਰੁ ਪੁਛਣਾ ਕੀਤਾ:—

ਫਰੀਦਾ ਪਾੜਿ ਪਟੋਲਾ ਧਜਕਰੀ ਕੰਬਲੜੀ ਪਹਿਰੇਉ ॥ ਜਿਨੀ ਵੇਸੀ ਸਹੁ
ਮਿਲੈ ਸੇਈ ਵੇਸ ਕਰੇਉ ॥ ੧੦੩ ॥

ਤਬ ਫਿਰਿ ਗੁਰੂ ਬਾਬੇ ਜਬਾਬੁ ਦਿਤਾ:—

ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥ ਨਾਨਕ ਘਰ ਹੀ ਬੈਠਿਆ
ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇਝੰ ॥ ੧੦੪ ॥

ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮਾਲੇ ॥ ਮਿਲਦਿਆ ਵਿਭ ਨ
ਹੋਵਈ ਜੇ ਨੀਅਤਿ ਰਾਸਿ ਕਰੇ ॥ ੧ ॥

ਜਾ ਏਹੁ ਜਬਾਬੁ ਬਾਬੇ ਦਿਤਾ ਤਾਂ ਪੀਰ ਪੁਛਣਾ ਕੀਤਾ:—

ਸਲੋਕੁ ॥ ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥ ਧਨ
ਕਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥ [ਸਲੋਕ ਫਰੀਦ]

ਤਬ ਬਾਬੇ ਜਬਾਬੁ ਦਿਤਾ:—

ਸਲੋਕੁ ॥ ਮਹਲ ਕੁਚਜੀ ਮਤਵੜੀ ਕਾਲੀ ਮਨਹੁ ਕਸੁਧ ॥ ਜੇ ਗੁਣ ਹੋਵਨਿ
ਪਿਰੁ ਰਵੈ ਨਾਨਕ ਅਵਗੁਣ ਮੁੰਧ ॥ ੧ ॥ [ਮਾਰੂ ਵਾ: ਸ: ਮ: ੧]

ਤਾਂ ਫਿਰਿ ਪੀਰ ਪੁਛਣਾ ਕੀਤਾ:—

ਸਲੋਕੁ ॥ ਕਵਣੁ ਸੁ ਅਖਰੁ ਕਵਣਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ
ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥ ੧੨੬ ॥

ਤਾਂ ਫਿਰਿ ਬਾਬੇ ਜਬਾਬੁ ਦਿਤਾ:—

ਸਲੋਕੁ ॥ ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤੈ
ਭੈਣੇ ਵੇਸ ਕਰਿ ਤਾ ਵਸਿ ਆਵੀ ਕੰਤੁ ॥ ੧੨੭ ॥

*ਜ਼ਾਬ ਤਾਂ ਗੁਰੂ ਜੀ ਦੇ ਚੁਕੇ ਹਨ 'ਹਿਕੋ ਸਾਹਿਬ ਹਿਕਾ ਹਦ, ਹਿਕੋ ਸੇਵ ਤੇ
ਦੂਜਾ ਰਦ' । ਕਿਸੇ ਉਤਾਰਾ ਕਰਨ ਵਾਲੇ ਨੇ ਜਾ ਕਰਤਾ ਨੇ ਆਪ ਆਪਣੀ ਯਾਦੋਂ
ਅਗਲਾ ਸਲੋਕ ਪਾ ਦਿਤਾ ਹੈ ਜੋ ਮ: ੩ ਦਾ ਹੈ ।

†ਇਹ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਤੀਸਰੀ ਪਾਤਸ਼ਾਹੀ ਦਾ
ਗੂਜਰੀ ਦੀ ਵਾਰ ਵਿਚ ਹੈ । ਲਿਖਾਰੀ ਦੀ ਭੁੱਲ ਹੈ ਏਥੇ ਦੇਣਾ ।

‡ਜਾਪਦਾ ਹੈ ਕਿ ਗੁਰੂ ਜੀ ਦਾ ਉਤਰ ਤਾਂ ਅਗਲਾ ਸਲੋਕ 'ਘਰਿ ਹੀ ਮੁੰਧਿ'
ਵਾਲਾ ਹੈ ਜੋ ਮਹਲਾ ੧ ਦਾ ਹੈ, ਪਰ ਕਰਤਾ ਜੀ ਨੇ ਜਾ ਕਿਸੇ ਲਿਖਾਰੀ ਨੇ 'ਕਾਇ
ਪਟੋਲਾ' ਤੀਸਰੀ ਪਾਤਸ਼ਾਹੀ ਦਾ ਸਲੋਕ ਜਬਾਬੀ ਯਾਦ ਤੋਂ ਵਾਧੂ ਲਿਖ ਦਿਤਾ ਹੈ ।

ਸੇਵਾ ਕਰੈ ਜੁ ਕੰਤੁ ਕੀ ਕੰਤੁ ਤਿਸੀ ਕਾ ਹੋਇ ॥ ਨਾਨਕ ਸਭੇ ਸਹੀਆਂ ਛੋਡਿ
ਕਰਿ ਕੰਤਿ ਤਿਸੀ ਪਹਿ ਹੋਇ* ॥

ਜਾਂ ਬਾਬੇ ਇਹੁ ਜਬਾਬੁ ਦਿਤਾ, ਤਾਂ ਫਿਰਿ ਪੀਰਿ ਆਖਿਆ 'ਨਾਨਕ ! ਮੈਨੂੰ
ਏਕ ਕਾਤੀ ਲੋੜੀਦੀ ਹੈ, ਓਹੁ ਕਾਤੀ ਮੈਨੂੰ ਦੇਹਿ । ਜਿਸ ਦਾ ਕੁਠਾ ਆਦਮੀ ਹਲਾਲੁ
ਹੋਵੈ; ਇਹੁ ਜੋ ਕਾਤੀ ਹੈ, ਤਿਸ ਦੇ ਨਾਲਿ ਜਨਾਵਰੁ ਕੁਸਦੇ ਹੈਂ ਅਤੇ ਆਦਮੀ ਦੇ
ਗਲਿ ਵਹੈ ਤਾਂ ਹਲਾਲੁ ਹੋਵੈ ਮੈਨੂੰ ਓਹੁ ਕਾਤੀ ਦੇਇ ਜਿਸਦਾ ਕੁਠਾ ਮਾਣੁ ਹਲਾਲੁ
ਹੋਵੈ' । ਤਬ ਬਾਬੇ ਜਬਾਬੁ ਦਿਤਾ, 'ਪੀਰ ਜੀ ਲਈਐ:-

ਸਲੋਕੁ ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸਕੀ ਅਪਰ ਅਪਾਰੁ ॥
ਸਬਦੇ ਸਾਣ ਰਖਾਈ ਲਾਇ ॥ ਗੁਣ ਕੀ ਥੋਕੈ ਵਿਚਿ ਸਮਾਇ ॥ ਤਿਸਦਾ ਕੁਠਾ
ਹੋਵੈ ਸੇਖੁ ॥ ਲੋਹੁ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ ਹਕਿ ਜਾਇ ॥
ਨਾਨਕ ਦਰਿ ਦੀਦਾਰਿ ਸਮਾਇ ॥ ੨ ॥ [ਰਾਮ: ਵਾ: ਮਃ ੧

ਜਾਂ ਇਹੁ ਕਾਤੀ ਬਾਬੈ ਦਿਤੀ ਤਾਂ ਪੀਰ ਸਿਰੁ ਫਿਰਿਆ, ਆਖਿਓਸੁ,
'ਵਾਹ ਵਾਹ ਖੁਦਾਇ ਸਹੀ ਕਰਣੈ ਵਾਲਾ ਹੈ A, ਖੁਦਾਇ ਕਾ ਪਿਆਰਾ ਹੈ। ਖੁਦਾਇ
ਵਡੀ ਨਿਵਾਜਸ ਕੀਤੀ ਹੈ, B ਨਾਨਕਾ ਖੁਦਾਇ ਕੇ ਪਿਆਰਿਆਂ ਕਉ ਪੁਛਣਾ ਸੋ
ਗੁਸਤਾਕੀ ਹੈ' । ਤਬ ਬਾਬੇ ਸਲੋਕੁ ਦਿਤਾ:-

ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਊਘੈ
ਸਉਤਿ ਪਲੰਘੁ ॥ ਭਉਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥ ਚੁਪੈ
ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ B ॥ [ਮਲਾ: ਵਾ: ਮਃ ੧

ਤਾਂ ਫਿਰਿ ਪੀਰਿ ਕਹਿਆ 'ਨਾਨਕ ! ਹਿਕ ਖੁਦਾਇ ਕੀ ਵਾਰ ਸੁਣਾਇ,
ਅਸਾਨੂੰ ਏਹ ਮਖਸੂਦੁ ਹੈ; ਜੋ ਵਾਰ ਦੁਹੁ ਬਾਬੂ ਹੋਂਦੀ ਨਾਹੀਂ, ਅਤੇ ਤੂ ਹਿਕੋਹਿਕੁ
ਆਖਦਾ ਹੈ, ਵੇਖਾਂ ਖੁਦਾਇ ਦਾ ਸਰੀਕੁ ਤੂ ਕਵਣ ਕਰਸੀ?' ਤਬ ਬਾਬੇ ਆਖਿਆ,
'ਮਰਦਾਨਿਆਂ ! ਰਬਾਬੁ ਵਜਾਇ' । ਤਾਂ ਮਰਦਾਨੇ ਰਬਾਬੁ ਵਜਾਇਆ, ਰਾਗੁ
ਆਸਾ ਕੀਤਾ, ਬਾਬੇ ਸਲੋਕੁ ਦਿਤਾ, ਸਲੋਕ, ਸਤਿਗੁਰੁ ਪ੍ਰਸਾਦਿ ॥ ਆਸਾ ਕੀ
ਵਾਰ ਮਹਲਾ ੧ ॥ ਸਲੋਕੁ:-

ਬਲਿਹਾਰੀ ਗੁਰਆਪਣੇ ਦਿਉਹਾੜੀ ਸਦਵਾਰਾ ॥ ਜਿਨਿ ਮਾਣਸ ਤੇ ਦੇਵਤੇ ਕੀਏ

*ਏਹ ਦੋ ਤੁਕਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਨਹੀਂ ਹਨ । † 'ਹਲਾਲੁ'
ਦੀ ਥਾਂ ਹਾ: ਬਾ: ਨੁਸਖੇ ਵਿਚ 'ਮੁਰਦਾਰ' ਪਾਠ ਹੈ । ‡ ਹਾਫਜ਼ਾਬਾਦੀ ਨੁਸਖੇ
ਵਿਚ ਪਾਠ ਹੈ- 'ਫੇਰਿਆ' । A 'ਖੁਦਾਇ ਸਹੀ ਕਰਣੈ ਵਾਲਾ ਹੈ' ਇਹ ਪਾਠ
ਹਾਫਜ਼ਾਬਾਦੀ ਨੁਸਖੇ ਦਾ ਹੈ ।

B 'ਨਾਨਕਾ! ਖੁਦਾਇ ਤੋਂ ਮੁਹਿਗੰਧੁ' ਤਕ ਦਾ ਪਾਠ ਹਾ: ਬਾ: ਨੁ: ਵਿਚੋਂ ਲੀਤਾ ਹੈ ।

ਕਰਤ ਨ ਲਾਗੀ ਵਾਰ ॥੧॥ ਮਹਲਾ ੨* ॥ ਜੇ ਸਉ ਚੰਦਾ ਉਗਵਹਿ ਸੂਰਜ
ਚੜਹਿ ਹਜਾਰ॥ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ॥੨॥ ਮਃ੧॥
ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤੁ ॥ ਛੁਟੇ ਤਿਲ ਬੁਆੜ ਜਿਉ
ਸੁੰਵੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥
ਫਲੀਅਹਿ ਫਲੀਅਹਿ ਬਪੁੜੇ ਭੀ ਤਨੁ ਵਿਚਿ ਸੁਆਹ॥੩॥ਪਉੜੀ॥ਆਪੀਨੈ
ਆਪੁ ਸਾਜਿਓ ਆਪੀਨੈ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ
ਆਸਣੁ ਡਿਠੋ ਚਾਉ॥ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ॥
ਤੂੰ ਜਾਣੈਈ ਸਭ ਸੈ ਦੇ ਲੈਸਹਿ ਜਿੰਦੁ ਕਵਾਉ ॥ ਕਰਿ ਆਸਣੁ ਡਿਠੋ ਚਾਉ॥੧॥

ਪਉੜੀਆਂ ਨਉਂ ਹੋਈਆਂ ਏਤੁ ਪਰਥਾਇੰ । ਤਬ ਫਿਰਿ ਪੀਰੁ ਉਠਿ ਖੜਾ
ਹੋਆ, ਆਇ ਦਸਤਪੋਸੀ ਕੀਤੀਅਸੁ, ਆਖਿਓਸੁ, 'ਨਾਨਕ ! ਤੁਧੁ ਖੁਦਾਇ ਪਾਇਆ
ਹੈ, ਤੁਧੁ ਅਰੁ ਖੁਦਾਇ ਵਿਚ ਭੇਦ ਨਾਂਹੀ, ਪਰ ਤੂ ਮਿਹਰਵਾਨੁ ਹੋਹੁ, ਜੋ ਅਸਾਡੀ
ਭੀ ਖੁਦਾਇ ਨਾਲਿ ਰਹਿ ਆਵੈ' । ਤਬ ਬਾਬੇ ਆਖਿਆ, 'ਸੇਖ ਬਹਮ ! ਤੇਰੀ ਖੋਪ
ਖੁਦਾਇ ਨਿਬਾਹੈ' । ਤਬ ਪੀਰ ਨੇ ਆਖਿਆ, 'ਜੀ ! ਬਚਨ ਦੇਹਿ' । ਤਬ ਬਾਬੇ
ਕਹਿਆ, 'ਜਾਹ ਬਚਨੁ ਹੈ' । ਤਬ ਸੇਖੁ ਉਠਿ ਖੜਾ ਹੋਆ । ਬਾਬੇ ਸੇਖ ਵਿਦਾ
ਕੀਤਾ; ਬਾਬਾ ਭੀ ਉਠਿ ਰਵਿਆ ।

੩੩. ਕੋਹੜੀ ਫਕੀਰ ਨਿਸਤਾਰਾ.

ਦਿਪਾਲਪੁਰ ਪਾਸਦੇ, ਕਛਣਪੁਰ ਵਿਚਦੇ, ਕਾਸੂਰ ਵਿਚਦੇ, ਪਟੀ ਵਿਚਦੇ,
ਗੋਇੰਦਵਾਲ ਆਇ ਰਹਣ ਲਾਗਾ । ਤਾਂ ਕੋਈ ਰਹਿਣ ਦੇਵੈ ਨਾਹੀਂ । ਤਬ ਇਕ
ਫਕੀਰੁ ਦਾ, ਤਿਸਕੀ ਝੁਗੀ ਵਿਚਿ ਜਾਇ ਰਹਿਆ । ਓਹੁ ਫਕੀਰ ਕੋਹੜੀ ਥਾ ।
ਤਾਂ ਬਾਬਾ ਜਾਇ ਖੜਾ ਹੋਆ । ਆਖਿਓਸੁ, 'ਏ ਫਕੀਰ ! ਰਾਤਿ ਰਹਣਿ ਦੇਹਿ' ।
ਤਬ ਫਕੀਰ ਅਰਜੁ ਕੀਤਾ, ਆਖਿਓਸੁ, 'ਜੀ ਮੇਰਿਅਹੁ ਪਾਸਹੁ ਜਨਾਵਰ ਨਸਦੇ
ਹੈਨਿ, ਪਰੁ ਖੁਦਾਇ ਦਾ ਕਰਮੁ ਹੋਆ ਹੈ ਜੋ ਆਦਮੀ ਦੀ ਸੂਰਤਿ ਨਦਰਿ ਆਈ
ਹੈ' । ਤਾਂ ਉਥੈ ਰਹਿਆ । ਫਕੀਰੁ ਲਾਗਾ ਵਿਰਲਾਪ ਕਰਣਿ। ਤਬ ਬਾਬਾ ਬੋਲਿਆ,
ਸਬਦੁ ਰਾਗੁ ਧਨਾਸਰੀਃ ਵਿਚਿ ਮਃ ੧ ॥ ਸਬਦੁ ॥

ਜੀਉ ਤਪਤੁ ਹੈ ਬਾਰੋ ਬਾਰ॥ਤਪਿ ਤਪਿ ਖਪੈ ਬਹੁਤੁ ਬੇਕਾਰ॥ ਜੈ ਤਨਿ ਬਾਣੀ

*ਆਸਾ ਦੀ ਵਾਰ ਵਿਚ ਇਹ ਮ: ੨ ਦਾ ਸਲੋਕ, ਪੰਜਵੀਂ ਪਾਤਸ਼ਾਹੀ ਨੇ ਵਾਰ
ਸੰਕਲਤ ਕਰਨ ਵੇਲੇ ਰਖਿਆ ਹੈ । ਜਿਸ ਵੇਲੇ ਗੋਸ਼ਟ ਸੇਖ ਬਹਮ ਨਾਲ ਹੋਈ ਹੈ
ਉਸ ਵੇਲੇ ਇਹ ਸਲੋਕ ਨਹੀਂ ਹੈਸੀ । †ਹਾ:ਬਾ:ਨੁ: ਵਿਚ ਏਥੇ ਪਾਠ ਹੈ:—
ਇਤ ਪਰਥਾਇ ਆਸਾ ਦੀ ਵਾਰ ਹੋਈ, ਪਉੜੀਆਂ ਨੌਂ ਹੋਈਆਂ ਸੋ ਲਿਖੀਆਂ
ਨਹੀਂ, ਲਿਖਣੀਆਂ ਹੈਨ ।

†ਹਾਫਜ਼ਾਬਾਦੀ ਨੁਸਖੇ ਵਿਚ ਰਾਗ ਜੈਤਸਰੀ ਲਿਖਿਆ ਹੈ ਜੋ ਅਸੁੱਧ ਹੈ ।

ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ੧ ॥ ਬਹੁਤਾ ਬੋਲਣੁ
 ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ੧ ॥ ਰਹਾਉ ॥ ਜਿਨਿ ਕਨ
 ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ
 ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ੨ ॥ ਜੇਤਾ ਮੋਹੁ ਪਰੀਤਿ
 ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੇਸ ਮੁਹਿ ਚਲਿਆ ਲਾਇ ॥
 ਦਰਗਹ ਬੈਸਣ ਨਾਹੀ ਜਾਇ ॥ ੩ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥
 ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇਕੋ ਭੂਬੈ ਫਿਰਿ ਹੋਵੈ ਸਾਰ ॥ ਨਾਨਕ
 ਸਾਚਾ ਸਰਬ ਦਾਤਾਰ ॥ ੪ ॥ ੩ ॥ ੫ ॥

ਤਬ ਗੁਰੂ ਮਿਹਰਵਾਨੁ ਹੋਆ, ਆਖਿਰਸੁ 'ਮਰਦਾਨਿਆਂ ! ਰਬਾਬੁ
 ਵਜਾਇ' ਤਾਂ ਮਰਦਾਨੇ ਰਬਾਬੁ ਵਜਾਇਆ । ਰਾਗੁ ਗਉੜੀ ਕੀਤੀ, ਬਾਬੇ ਸਬਦ
 ਉਠਾਇਆ ॥ ਮਃ ੧* ॥:-

ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ
 ਪਾਇਆ ਗਲਿ ਮਿਲਿਆ ਪਿਆਰਾ ਆਇ ॥ ੧ ॥ ਮਨ ਕਰਹਲਾ ਸਤਿਗੁਰੁ
 ਪੁਰਖੁ ਧਿਆਇ ॥ ੧ ॥ ਰਹਾਉ ॥ ਮਨ ਕਰਹਲਾ ਵੀਚਾਰੀਆ ਹਰਿ ਰਾਮ
 ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥ ੨ ॥
 ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਤੁ
 ਘਰਿ ਨਾ ਲੇ ਪਿਆਰਾ ਵਿਛੁੜਿ ਚੋਟਾ ਖਾਇ ॥ ੩ ॥ ਮਨ ਕਰਹਲਾ ਮੇਰੇ
 ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ
 ਹਿਰਦੈ ਹਰਿ ਦੇਖਾਇ ॥ ੪ ॥ ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ
 ਲਿਵਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ
 ॥ ੫ ॥ ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ
 ਮਾਰੀਐ ਜਮ ਡੰਡੁ ਦੇਇ ਸਜਾਇ ॥ ੬ ॥ ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ
 ਪਾਖੰਡੁ ਭਰਮੁ ਗਵਾਇ ॥ ਹਰਿ ਅਮ੍ਰਿਤਸਰੁ ਗੁਰਿ ਪੂਰਿਆ ਮਿਲਿ ਸੰਗਤੀ
 ਮਲੁ ਲਹਿ ਜਾਇ ॥ ੭ ॥ ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ
 ਸਿਖ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ
 ਜਾਇ ॥ ੮ ॥ ਮਨ ਕਰਹਲਾ ਮੇਰੇ ਸਾਜਨਾ ਹਰਿ ਖਤਚੁ ਲੀਆ ਪਤਿਪਾਇ ॥

*ਇਹ ਸ਼ਬਦ ਚੌਥੀ ਪਾਤਸ਼ਾਹੀ ਜੀ ਦਾ ਹੈ—ਕਰਹਲੇ । ਕਿਸੇ ਲਿਖਾਰੀ ਨੇ
 ਉਤਾਰੇ ਵੇਲੇ ਯਾਦੋਂ ਲਿਖਿਆ ਹੈ, ਜੇ ਗੁਰਬਾਣੀ ਵੇਖ ਕੇ ਲਿਖਦਾ ਤਾਂ ਮਹਲਾ ੪
 ਦੀ ਉਸ ਨੂੰ ਜ਼ਰੂਰ ਸੋਝੀ ਆ ਜਾਂਦੀ । ਫਕੀਰ ਦੇ ਵਿਰਲਾਪ ਕਰਨ ਤੇ ਜੋ ਸ਼ਬਦ
 ਉਪਰ ਕਹਿ ਆਏ ਹਨ 'ਜੀਉ ਤਪਤ ਹੈ' ਉਹ ਮੌਕੇ ਮੂਜਬ ਹੈ, ਇਹ ਸ਼ਬਦ ਵਾਧੂ
 ਹੈ । ਸੋ ਇਹ ਕਿਸੇ ਪਿਛਲੇ ਲਿਖਾਰੀ ਦਾ ਵਾਧਾ ਕੀਤਾ ਹੋਇਆ ਜਾਪਦਾ ਹੈ ।

ਹਰਿ ਦਰਗਹ ਪੈਨਾਇਆ ਹਰਿ ਆਪੁ ਲਇਆ ਗਲਿ ਲਾਇ ॥੯॥ ਮਨ
ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ
ਜੋਦੜੀ ਜਨ ਨਾਨਕ ਹਰਿ ਮੇਲਾਇ ॥ ੧੦ ॥ ੧ ॥

ਤਬ ਦਰਸਨ ਕਾ ਸਦਕਾ ਕੋੜ ਦੂਰਿ ਹੋਇ ਗਇਆ, ਦੇਹੀ ਹੱਛੀ ਹੋਈ,
ਆਇ ਪੈਰੇ ਪਇਆ, ਨਾਉਂ ਧਰੀਕੁ ਹੋਆ, ਗੁਰੁ ਗੁਰੁ ਲਗਾ ਜਪਣਿ । ਤਬ ਬਾਬਾ
ਉਥਹੁ ਰਵਦਾ ਰਹਿਆ ।

੩੪. ਕਿੜੀਆਂ ਪਠਾਣਾਂ ਦੀਆਂ।

ਸੁਲਤਾਨਪੁਰ ਵਿਚਦੇ, ਵੈਰੋਵਾਲ, ਜਲਾਲਾਵਾਦ ਵਿਚਦੇ, ਕਿੜੀਆਂ ਪਠਾਣਾਂ
ਦੀਆਂ ਵਿਚਿ ਆਇ ਨਿਕਲਿਆ ॥ ਓਥੈ ਪਠਾਣ ਲੋਕ ਮੁਰੀਦ ਕੀਤਿਆਸੁ । ਤਬ
ਓਹੁ ਪਠਾਣ ਲੋਕ ਲੈ ਲੈ ਸਰੋਦਿ* ਦਰ ਤੇ ਲਾਗੇ ਵਜਾਵਣਿ । ਆਖਨਿ, 'ਦਮਸਾਹ
ਨਾਨਕਾ' । ਤਬ ਮਰਦਾਨੇ ਨੂੰ ਹੁਕਮੁ ਹੋਆ, 'ਰਬਾਬੁ ਵਜਾਇ' ਤਾਂ ਮਰਦਾਨੇ ਰਬਾਬ
ਵਜਾਇਆ, ਰਾਗੁ ਤਿਲੰਗ ਕੀਤਾ, ਬਾਬੈ ਸਬਦੁ ਉਠਾਇਆ, ਰਾਇਸਾ ਮਃ ੧ ॥

ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ॥ ਆਪੇ ਜਾਣੈ ਕਰੇ
ਆਪਿ ਜਿਨਿ ਵਾੜੀ ਹੈ ਲਾਈ ॥੧॥ ਰਾਇਸਾ ਪਿਆਰੇ ਕਾ ਰਾਇਸਾ ਜਿਤੁ
ਸਦਾ ਸੁਖੁ ਹੋਈ ॥ ਰਹਾਉ ॥ ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੇ ਰੇ
ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥ ਪਛੋਤਾਵਾ ਨਾ
ਮਿਲੈ ਜਬ ਚੁਕੈਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ
ਵਾਰੀ ॥ ੩ ॥ ਕੰਤੁ ਲੀਆ ਸੋਹਾਗਣੀ ਮੈਤੇ ਵਧਵੀ ਏਹ ॥ ਸੇ ਗੁਣ ਮੁਝੈ ਨ
ਆਵਨੀ ਕੈਜੀ ਏਸੁ ਧਰੇਹ ॥ ੪ ॥ ਜਿਨੀ ਸਖੀ ਸਹੁ ਰਾਵਿਆ ਤਿਨ ਪੂਛ-
ਉਗੀ ਜਾਏ ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥ ੫ ॥
ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ
ਤਉ ਪਿਆਰੇ ਕਉ ਪਾਵੈ ॥ ੬ ॥ ਜੋ ਦਿਲਿ ਮਿਲਿਆ ਸੁ ਮਿਲਿ ਰਹਿਆ
ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ
॥ ੭ ॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰ ਪਰ-
ਸਾਦੀ ਜਾਨੀਐ ਤਉ ਅਨਭਉ ਪਾਵੈ ॥ ੮ ॥ ਪਾਨਾਵੜੀ ਹੋਇ ਘਰਿ ਖਰੁ
ਸਾਰ ਨ ਜਾਣੈ ॥ ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥ ਅਪਿਓ
ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਅਮਰਾ

*ਹਾ: ਵਾ: ਨੁ: ਵਿਚ ਪਾਠ 'ਸਰੋਦ' ਹੈ, ਇਹ ਸਤਾਰ ਤੇ ਛੋਟਾ ਸਾਜ਼ ਹੈ, ਜੋ
ਸਤਾਰ ਵਾਂਗੂੰ ਟੰਕਾਰ ਨਾਲ ਵਜਦਾ ਹੈ। ਪੰਜਾਬ ਵਿਚ ਇਸਨੂੰ 'ਸਰੋਦਾ' ਬੀ ਆਖਦੇ
ਹਨ। †ਸੁਥਰਿਆਂ ਵਿਚ 'ਹਰਦਮ ਨਾਨਕ ਸ਼ਾਹ' ਤੇ ਨਜ਼ੀਰ ਦੀ ਕਵਿਤਾ ਵਿਚ
'ਹਰਦਮ ਬੋਲੋ' ਗਜ਼ਲ ਇਸ ਗੀਤ ਦੀਆਂ ਹੋਰ ਰੂਪਾਂ ਵਿਚ ਬਦਲੀਆਂ ਸ਼ਕਲਾਂ ਹਨ।

ਪਦੁ ਪਾਵੈ ॥ ੧੦ ॥ ੧ ॥

ਤਬ ਪਠਾਣ ਲੋਕ ਮੁਰੀਦ ਹੋਇ ਲਾਗੇ 'ਦਮਸਾਹ ਨਾਨਕ' ਕਰਣਿ । ਤਬ ਗੁਰੂ ਬਾਬਾ ਓਥਹੁ ਰਵਦਾ ਰਹਿਆ ।

੩੫. ਸੈਦਪੁਰ ਦੀ ਬੰਦ.

ਫਿਰ ਫਿਰਦੇ ਫਿਰਦੇ* ਵਟਾਲੇ ਵਿਚਿਦੇ ਸੈਦਪੁਰਿ ਸੰਡਿਆਲੀ† ਜਾਇ ਨਿਕਲੇ । ਅਗੈ ਪਠਾਣਾਂ ਦੀ ਘਰੀਂ ਵੀਵਾਹ ਹੋਏ ਹਿਨਿ, ਅਰੁ ਬਾਬੇ ਨਾਲਿ ਕੁਛੁ ਫਕੀਰ ਭੀ ਥੇ, ਪਦੁ ਖੁਧਿਆਰਝੁ ਥੇ । ਉਥੇ ਬਾਬਾ ਜਾਇ ਬੈਠਾ, ਤਾਂ ਖਬਰ ਕਿਸੈ ਨ ਲਪੀ । ਅਤੇ ਫਕੀਰੁ ਭੁਖ ਆਜਜੁ ਕੀਤੇ । ਤਬਿ ਬਾਬਾ ਉਠਿ ਖੜਾ ਹੋਆ, ਫਕੀਰ ਨਾਲੇ ਲੀਤੇ, ਨਾਲੇ ਮਰਦਾਨਾ ਲੀਤਾ, ਜਾਇ ਸੁਆਲੁ ਪਾਇਆ, ਪਰੁ ਸੁਆਲੁ ਕਿਨੈ ਮੰਨਿਓ ਨਾਹੀ, ਤਬ ਬਾਬਾ ਬਹੁਤੁ ਕਰੋਪਿਝੁ ਹੋਆ । ਆਖਿਓਸੁ, 'ਮਰਦਾਨਿਆ! ਰਬਾਬੁ ਵਜਾਇ' ਤਾਂ ਮਰਦਾਨੈ ਰਬਾਬੁ ਵਜਾਇਆ, ਰਾਗੁ ਤਿਲੰਗੁ ਕੀਤਾ, ਬਾਬੇ ਸਬਦੁ ਉਠਾਇਆ ਕਹਰ ਵਿਚੋਂ ਸਬਦੁ ਮਃ ੧ ॥ :-

ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਵ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਦੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੁ ਪਾਇ ਵੇ ਲਾਲੋ ॥੧॥ ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਤੀ ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇ ਗੁਮਸੋਲਾ ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੋਲਾ ॥੨॥੩॥੫॥

*'ਫਿਰਦੇ ਫਿਰਦੇ' ਪਾਠ ਹਾ:ਬਾ:ਨੁ: ਦਾ ਹੈ । †'ਸੰਡਿਆਲੀ' ਦੀ ਥਾਂ 'ਸਿਰਿਆਲੀ' ਬੀ ਪਾਠ ਹੈ ।

ਸੈਦ ਪੁਰ ਦੀ ਬਾਬਰ ਵਲੋਂ ਕਤਲਾਮ ਗੁਰੂ ਜੀ ਦੇ ਕੋਪ ਕਰਕੇ ਨਹੀਂ ਹੋਈ, ਸਬਦ ਵਿਚ ਗੁਰੂ ਜੀ ਲਿਖਦੇ ਹਨ 'ਜੈਸੀ ਮੈ ਆਵੈ ਖਸਮ ਕੀ ਬਾਣੀ'; ਉਹ ਤਾਂ ਵਾਹਿਗੁਰੂ ਤੋਂ ਆਇਆ ਇਲਹਾਮ ਦੱਸ ਰਹੇ ਹਨ, ਆਪ ਨਿਰਲੇਪ ਹਨ ਤੇ ਬਾਬਰ ਦੇ ਕਰਮ ਨੂੰ ਬੁਰਾ ਦੱਸ ਰਹੇ ਹਨ ਇਹ ਸਪਸ਼ਟ ਹੈ ਕਿ ਉਨ੍ਹਾਂ ਨੇ ਸੁਆ ਨਹੀਂ ਦਿਤਾ । ਕੋਪ ਕਹਿਣਾ ਲਿਖਾਰੀ ਦੀ ਭੁੱਲ ਹੈ ।

ਜਾਂ ਏਹੁ ਸਬਦੁ ਬਾਬੈ ਕੀਤਾ ਤਾ ਇਕੁ ਬਿਰਾਮਣੁ ਮੇਵੇ ਕੀ ਚੰਗੇਰਿ ਘਿੰਨਿ ਆਇਆ, ਆਇ ਮਿਲਿਆ। ਆਖਿਓਸੁ, 'ਮਿਹਰਵਾਨ, ਏਹੁ ਜੋ ਸਬਦੁ ਗਜਬ ਕਾ ਕੀਤਾ ਹੈ ਸੋ ਫੇਰੀਐ'। ਤਬ ਬਾਬੇ ਆਖਿਆ, 'ਸੁਆਮੀ ਹੁਣਿ ਫਿਰਣ ਤੇ ਰਹਿਆ, ਹੁਣਿ ਵਗੀ ਹੈ, ਪਰੁ ਤੂੰ ਆਇ ਮਿਲਿਆ ਹੈਂ ਸੋ ਬਖਿਸਿਆ ਹੈਂ ਪਰੁ ਬਾਰਾ ਕੋਸ ਏਥਹੁ* ਇਕ ਟੋਬਾ ਹੈ, ਤੂੰ ਓਥੈ ਆਪਣਾ ਕੁਟੰਬੁ ਲੈਕਰਿ ਜਾਹਿ, ਏਥੈ ਰਹਿਣਾ ਨਾਹੀਂ। ਜੇ ਏਥੈ ਰਹੈਂਗਾ, ਤਾਂ ਮਾਰੀਅਹਿੰਗਾ'। ਤਬ ਓਥਹੁ ਬਾਮਣੁ ਟਬਰ ਲੈਇ ਕਰਿ ਬਾਰਹ ਕੋਸਾਂ ਲੈ ਗਇਆ। ਉਜਾੜਿ ਵਿਚਿ ਜਾਇ ਬੈਠਾ। ਜਿਥੈ ਕੁਦਰਤਿ ਨਾਲਿ ਸੁਬਾਹ ਹੋਈ ਤਿਥੈ ਮੀਰੁ ਬਾਬਰੁ ਪਤਸਾਹੁ ਪਇਆ। ਜਿਉ ਪਇਆ, ਤਿਉ ਸੈਦ ਪੁਰੁ ਮਾਰਿਓਸੁ। ਆਸਿ ਪਾਸਿ ਗਿਰਾਉ ਸਭ ਮਾਰੇ। ਹਿੰਦੂ ਮੁਸਲਮਾਨਿ ਸਭਿ ਕਤਲਾਮ ਕੀਤੇ। ਘਰ ਲੁਟੇ, ਵਾਹੇ। ਇਜੇਹੀ ਮਾਰੁ ਬਾਬੇ ਦੇ ਸਬਦਿ ਕੀਤੀ ਪਠਾਣਾਂ ਜੋਗੁ। ਮਹਾਂ ਪੁਰਖਾਂ ਦਾ ਗਜ਼ਬੁ ਹੋਆ, ਖੁਦਾਇ ਮੰਨੇ ਫਕੀਰਾਂ ਨੂੰ ਫਕੀਰਾਂ ਮੰਨਿਆ ਖੁਦਾਇ। ਫਕੀਰਾਂ ਦਾ ਅਰਾਧਿਆ^A ਖੁਦਾਇ ਸੁਣਦਾ ਹੈ ਜੋ ਕੁਛੁ ਫਕੀਰਾਂ ਦੇ ਦਿਲਿ ਹੋਂਦੀ ਹੈ, ਸਾਈ ਕਰਦਾ ਹੈ। ਪਰੁ ਸੇ ਫਕੀਰ ਕਵਣ ਹੈ? ਜਿ ਮਿਹਰ ਮੁਹਬਤਿ ਵਿਚਿ ਹੈਨਿ, ਕਮ ਸੁਆਲ ਹਨਿ, ਸਿਦਕ ਸਬੂਰੀ ਵਿਚ ਹਨਿ, ਪੰਚਭੂ ਆਤਮਾ ਵਸਿ ਕੀਤੇ ਹੈਨਿ, ਦੂਰ ਅੰਦੇਸੀ ਭੀ ਨਹੀਂ ਕਰਦੇ, ਫਿਕਰਵਾਨਿ, ਮੋਮ ਦਿਲ ਸਾਦਿਕ ਹੈਂ, ਖੁਦਾਇ ਦੇ ਦਰਵੇਸ ਹੈਂ, ਸਿ ਫਕੀਰ ਉਹੁ ਹੈ। ਇਸ ਗਿਹੀ ਬੰਦੇ ਨੂੰ ਭੀ ਲੋੜੀਦੀ ਹੈ। ਜੇ ਕੋ ਚਹੁ ਵਰਨਾ ਵਿਚਿ ਫਕੀਰੀ ਕਾ ਭੇਖੁ ਕਰੈ, ਹਿੰਦੂ ਮੁਸਲਮਾਨ ਚੋਰ, ਜਾਰੁ ਵਟਵਾੜਾ ਤਿਸਕੀ ਸੇਵਾ ਕਰਣੀ, ਕਰਮ ਨਾਹੀਂ ਬੀਚਾਰਣਾ^B।

ਤਬ ਬਾਬਾ ਅਤੇ ਮਰਦਾਨਾ ਬੰਦਿ ਵਿਚਿ ਆਏ ਸੈਦਪੁਰ ਕੀ। ਤਬ ਮੀਰ ਖਾਨ ਮੁਗਲ ਕੇ ਹਥਿ ਚੜੇ। ਤਬ ਮੀਰ ਖਾਨਿ ਮੁਗਲਿ ਆਖਿਆ 'ਇਨ ਗੋਲੇਆਂ ਤਾਈਂ ਲੈ ਚਲਹੁ'। ਤਬ ਬਾਬੇ ਦੇ ਸਿਰਿ ਪੰਡ ਮਿਲੀ, ਅਤੇ ਮਰਦਾਨੇ ਨੂੰ ਘੋੜਾ ਪਕੜਾਇਆ। ਤਬ ਬਾਬਾ ਬੋਲਿਆ, ਸਬਦੁ:— ਮਾਰੂ ਮਹਲਾ ੧

ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ ਗੁਜ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥ ਤੇਰੇ ਲਾਲੇ ਕਿਆ ਚਤੁਰਾਈ॥ ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥ ੧ ॥ ਰਹਾਉ ॥ ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ॥ ਲਾਲੀ ਨਾਚੈ ਲਾਲਾ ਗਾਵੈ ਭਗਤਿ

*'ਪਰ ਬਾਰਾ ਕੋਸ ਏਥਹੁ' ਦੀ ਥਾਂ 'ਇਥੋਂ ਬਾਰਹ ਕੋਹ ਦੁਹੁ ਉਪਰ' ਪਾਠ ਹਾ: ਬਾ: ਨੁ; ਵਿਚ ਹੈ। †'ਬਾਰਹ ਕੋਸ' ਪਾਠ ਹਾ: ਬਾ: ਨੁ; ਵਿਚ ਨਹੀਂ ਹੈ। ‡'ਨੂੰ' ਪਾਠ ਹਾ: ਬਾ: ਨੁ; ਦਾ ਹੈ। ^A'ਅਰਾਧਿਆ' ਦੀ ਥਾਂ ਹਾ: ਬਾ: ਨੁਸਖੇ ਵਿਚ 'ਆਖਿਆ' ਹੈ।

^Bਇਹ ਕਰਤਾ ਜੀ ਨੇ ਆਪਣੀ ਵਲੋਂ ਉਪਦੇਸ਼ ਆਖਿਆ ਹੈ।

ਕਰਉ ਤੇਰੀ ਗਾਇਆ ॥ ੨ ॥ ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ
ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥ ੩ ॥ ਲੂਣ
ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥ ਆਇ ਜੁਗਾਦਿ
ਦਇਆ ਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥ ੪ ॥ ੬ ॥

ਤਾਂ ਮਰਦਾਨੈ ਅਰਜੁ ਕੀਤਾ, ਆਖਿਓਸੁ 'ਜੀ ਇਨਾਂ ਦੇ ਬਾਬਿ ਕਿਆ
ਵਰਤੀ ? ਜੋ ਪੈਰਾਂ ਤੈ ਉਬਾਹਣੀਆ ਹੈਨਿ, ਅਤੈ ਰੋ ਦੀਆਂ ਜਾਂਦੀਆਂ ਹੈਨਿ' । ਤਬਿ
ਬਾਬੇ ਆਖਿਆ 'ਮਰਦਿਨਿਆਂ* ! ਰਬਾਬੁ ਵਜਾਇ' । ਤਾਂ ਮਰਦਾਨੈ ਆਖਿਆ,
'ਜੀ ਮੇਰੇ ਹਥਿ ਘੋੜਾ ਹੈ' । ਤਾਂ ਬਾਬੇ ਆਖਿਆ, 'ਵਾਹਿਗੁਰੂ ਕਰਿਕੈ ਘੋੜਾ ਹਥਹੁ
ਛੋਡਿ ਦਿਹਿ' । ਤਾਂ ਮਰਦਾਨਿ ਘੋੜਾ ਛੋਡਿ ਦਿਤਾ । ਰਬਾਬੁ ਵਜਾਇਆ, ਰਾਗੁ
ਤਿਲੰਗ ਕੀਤਾ, ਬਾਬਾ ਬੋਲਿਆ ਸਬਦੁ ਮ४ ੧੧ ॥ :-

ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ
ਆਪਣੇ ਗੁਰਕਉ ਬਲਿਜਾਈਆ ॥ ੧ ॥ ਆਇ ਮਿਲੁ ਗੁਰਸਿਖ ਆਇ ਮਿਲੁ
ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ
ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥ ੨ ॥ ਜਿਨ
ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉਵਾਰੀ ॥ ਜਿਨ ਗੁਰ ਕੀ ਕੀਤੀ
ਚਾਕਰੀ ਤਿਨ ਸਦ ਬਲਿਹਾਰੀ ॥ ੩ ॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮਿਟਣ-
ਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥ ੪ ॥ ਜੋ ਹਰਿ ਨਾਮੁ
ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ

*ਗਾ: ਵਾ: ਨੁ: ਵਿਰ ਪਾਠ 'ਮਰਦਾਨਿਆਂ' ਹੈ । ਵਲੈਤ ਵਾਲੇ ਲਿਖਾਰੀ ਦੀ
ਭੁਲ ਹੈ 'ਮਰਦਿਨਿਆਂ' ਲਿਖਣਾ ।

ਇਹ ਸਬਦ ਚੌਥੇ ਪਾਤਸ਼ਾਹ ਜੀ ਦਾ ਹੈ, ਇਹ ਇਥੇ ਕਰਤਾ ਜੀ ਦੀ ਆਪਣੀ
ਯਾ ਕਿਸੇ ਉਤਾਰੇ ਵਾਲੇ ਲਿਖਾਰੀ ਦੀ ਭੁਲ ਨਾਲ ਆਯਾ ਹੈ, ਇਸ ਮੌਕੇ ਜੋ ਸਬਦ
ਗੁਰੂ ਜੀ ਨੇ ਉਚਾਰਿਆ ਸੀ ਸੋ ਇਹ ਹੈ:- ਆਸਾ ਮਹਲਾ ੧ ॥

ਖੁਤਾਸਾਨ ਖਸਮਾਨਾ ਕੀਆ ਹਿੰਦੁਸਤਾਨ ਡਰਾਇਆ ॥ ਆਪੈ ਦੋਸੁ ਨ ਦੇਈ
ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈ ਕੀ
ਦਰਦੁ ਨ ਆਇਆ ॥ ੧ ॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ
ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥ ੧ ॥ ਰਹਾਉ ॥ ਸਕਤਾ ਸੀਹੁ ਮਾਰੇ ਪੈ
ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁੰਤੀ ਮੁਇਆ ਸਾਰ
ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥ ੨ ॥ ਜੇ ਕੋ
ਨਾਰਿ ਹਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ
ਚੁਗੈਦਾਣੇ ॥ ਮਰਿਮਰਿ ਜੀਵੈ ਤਾ ਕਿਛੁ ਪਾਏਨਾਨਕਨਾਮੁ ਵਖਾਣੇ ॥ ੩ ॥ ਪ ॥ ੩੯ ॥

ਕੁਰਬਾਨਾ ॥ ੫ ॥ ਸਾ ਹਰਿ ਤੇਰੀ ਉਸਤਤਿ ਹੋ ਜੋ ਹਰਿ ਪ੍ਰਭ ਭਾਵੈ ॥ ਜੋ
 ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ
 ਪਿਰਹੜੀ ਤਿਨਾ ਜੀਅ ਪ੍ਰਭ ਨਾਲੇ।ਓਇ ਜਪਿ ਜਪਿਪਿਆਰਾ ਜੀਵਦੇ ਹਰਿ
 ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ
 ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛੁਡਾਇਆ ॥੮॥
 ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ
 ਦਸਿਆ ਗੁਰੁ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨਪਰਾਣੀ
 ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾਕੁਰਬਾਣੀ ॥੧੦॥ ਗੁਰਮੁਖਿ
 ਸਖੀ ਸਹੇਲੀਆ ਸੇ ਆਪਿ ਹਰਭਾਈਆ ॥ ਹਰਿ ਦਰਗਹ ਪੈਨਾਈਆ ਹਰਿ
 ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰ-
 ਸਨੁ ਦੀਜੈ ॥ ਹਮ ਤਿਨਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥
 ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇਨ ਚੇਤਿਓ
 ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿਨਾਮਾ ਹਰਿ ਚੇਤਿਆ ਹਿਰਦੈਉਰਿ-
 ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰ ਸਿਖ ਗੁਰ ਪਿਆਰੇ ॥੧੪॥ ਹਰਿ
 ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ
 ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥
 ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੇ ਧੰਨੁ ਗੁਰੁ
 ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੁ ਵਿਗਸਿਆ ਗੁਰੁ
 ਸਤਿਗੁਰ ਦੇਹਾ ॥੧੭॥ ਗੁਰੁ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥
 ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ
 ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ
 ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ
 ਦਾਣੇ ॥ ਹਉ ਸਤਿਗੁਰ ਕਉ ਸਦਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ
 ਠਾਕੁਰੁ ਤੂ ਸਾਹਿਬੋ ਤੂ ਹੈ ਮੇਰਾ ਮੀਰਾ ॥ ਤੂਠੁ ਭਾਵੈ ਤੇਰੀ ਬੰਦਗੀ ਤੂ ਗੁਣੀ
 ਗਹੀਰਾ ॥ ੨੧ ॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ
 ਭਾਵੈ ਨਾਨਕਾ ਸਾਈ ਗਲ ਚੰਗੀ ॥ ੨੨ ॥ ੨ ॥

ਜਬ ਬਾਬੈ ਏਹੁ ਸਬਦੁ ਬੋਲਿਆ ਤਾਂ ਮੀਰਖਾਨੁ ਮੁਗਲੁ ਆਇ ਗਇਆ ॥ ਜਾਂ
 ਆਇਕੈ ਦੇਖੈ ਤਾਂ ਪੰਡ ਸਿਰ ਤੇ ਉਪਰਿ ਹਥੁ ਭਰਿ ਚਲੀ ਜਾਂਦੀ ਹੈ, ਅਤੇ ਘੋੜਾ
 ਪਿਛੈ ਲਗਾ ਜਾਂਦਾ ਹੈ ॥ ਤਬ ਸੁਲਤਾਨ ਬਾਬਰ ਪਤਿਸਹ ਨੂੰ ਖਬਰਿ ਕੀਤੀ, ਆਖਿਓਸੁ,
 'ਜੀ ਇਕੁ ਫਕੀਰੁ ਜੋ ਬੰਦਿ ਵਿਚਿ ਆਇਆ ਹੈ, ਤਿਸਦੇ ਸਿਰ ਤੇ ਉਪਰਿ ਹਥ ਭਰ*

*'ਹਥ ਭਰ' ਪਾਠ ਹਾ:ਬਾ:ਨੁ: ਦਾ ਹੈ ।

ਪੰਡ ਜਾਂਦੀ ਹੈ । ਅਤੇ ਉਸਦੇ ਇਕ ਵੂਮ ਹੈ ਤਿਸਦੇ ਪਿਛੈ ਘੋੜਾ ਜਾਂਦਾ ਹੈ । ਅਰੁ
ਰਬਾਬੁ ਵਜਾਇਦਾ ਜਾਂਦਾ ਹੈ, ਖੁਦਾਇ ਦੀ ਬੰਦਗੀ ਕਰਦਾ ਹੈ' । ਤਾਂ ਪਾਤਿਸਾਹਿ
ਆਖਿਆ, 'ਜੇ ਅੰਸਿਆਂ ਫਕੀਰਾਂ ਹੋਇਆ ਸਹਰੁ ਮਾਰਣਾ ਨਾਹ ਬਾ' । ਤਾਂ ਮੀਰ
ਆਖਿਆ, 'ਜੀ ਕਰਮੁ ਕਰਿਕੈ ਦੇਖਹੁ' ।

ਤਬ ਡੇਰੇ ਜਾਇ ਪਾਏ ਕੋਹਾਂ ਦੁਹੁ ਉਪਰਿ ਤਬ ਚਕੀਆਂ ਆਗੈ ਮਿਲੀਆਂ ।
ਆਖਿਓਨੈ ਜੋ 'ਦਾਣਾ ਦਲਹੁ ਸਰਕਾਰ ਕਾ' ਪਾਠਾਣੀ ਅਤੇ ਖਤਰਾਣੀਆਂ ਅਤੇ
ਬਾਮਣੀਆਂ ਸਭੇ ਇਕਠੀਆਂ ਬਹਾਲੀਆਂ ਅਤੇ ਚਕੀਆਂ ਅਗੈ ਮਿਲੀਆਂ। ਤਬ ਬਾਬੇ
ਨੂੰ ਭੀ ਇਕ*ਚਕੀ ਮਿਲੀ, ਤਾਂ ਬਾਬੇ ਕੀ ਚਕੀ ਆਪੇ ਫਿਰੇ । ਬਾਬਾ ਬੈਠਾ ਗਾਲਾ
ਹੀ ਪਾਵੈ । ਤਦਿ ਪਾਤਿਸਾਹੁ ਆਇ ਗਇਆ । ਤਬ ਬਾਬਾ ਬੋਲਿਆ ਸਬਦੁ ਸ੍ਰੀ
ਸਤਿਗੁਰੂ ਪ੍ਰਸਾਦਿ: - ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ ॥

ਜਿਨ ਸਿਰਿ ਸੋਹਨਿ ਪਟੀਆ ਮਾਂਗੀਪਾਇ ਸੰਧੂਰੁ॥ ਸੇ ਸਿਰ ਕਾਤੀ ਮੁੰਨੀਅਨਿ
ਗਲ ਵਿਚਿ ਆਵੈ ਪੂੜਿ॥ ਮਹਲਾ ਅੰਦਰਿ ਹੋਈਆ ਹੁਣਿ ਬਹੁਣਿ ਨ ਮਿਲਨਿ
ਹਦੂਰਿ ॥੧॥ ਆਦੇਸੁ ਬਾਬਾ ਆਦੇਸੁ॥ ਆਦਿ ਪੁਰਖ ਤੇਰਾ ਅਤੁ ਨ ਪਾਇਆ
ਕਰਿ ਕਰਿ ਦੇਖਹਿ ਵੇਸ ॥ ੧ ॥ ਰਹਾਉ॥ ਜਦਹੁ ਸੀਆ ਵੀਆਹੀਆ ਲਾੜੇ
ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥ ਉਪਰਹੁ
ਪਾਣੀ ਵਾਰੀਐ ਝਲੇ ਝਿਮਕਨਿ ਪਾਸਿ॥੨॥ ਇਕ ਲਖੁ ਲਹਨਿ ਬਹਿਠੀਆ
ਲਖੁ ਲਹਨਿ ਖੜੀਆ॥ ਗਰੀ ਛੁਹਾਰੇ ਖਾਂਦੀਆ ਮਾਣਨਿ ਸੇਜੜੀਆ॥ ਤਿਨਿ
ਗਲਿ ਸਿਲਕਾ ਪਾਈਆ ਤੁਟਨਿ ਮੋਤਸਰੀਆ ॥ ੩ ॥ ਧਨੁ ਜੋਬਨੁ ਦੁਇ
ਵੈਰੀ ਹੋਏ ਜਿਨੀ ਰਖੇ ਰੰਗੁ ਲਾਇ ॥ ਦੂਤਾ ਨੋ ਫੁਟਮਾਇਆ ਲੈ ਚਲੇ ਪਤਿ
ਗਵਾਇ ॥ ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥ ੪ ॥
ਅਗੈ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ॥ ਸਾਹਾਂ ਸੁਰਤਿ ਗਵਾਈਆ
ਟੰਗਿ ਤਮਾਸੈ ਚਾਇ ॥ ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ॥
੫ ॥ ਇਕਨਾ ਵਖਤ ਖੁਆਈਅਹਿ ਇਕਨਾ ਪੂਜਾ ਜਾਇ ॥ ਚਉਕੇ ਵਿਣੁ
ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ ਨ ਕਬਹੂ ਚੇਤਿਓ ਹੁਣਿ
ਕਹਣਿ ਨ ਮਿਲੈ ਖੁਦਾਇ ॥ ੬ ॥ ਇਕਿ ਘਰਿ ਆਵਹਿ ਆਪਣੈ ਇਕਿ
ਮਿਲਿ ਮਿਲਿ ਪੁਛਹਿ ਸੁਖ ॥ ਇਕਨਾ ਏਹੋ ਲਿਖਿਆ ਬਹਿ ਬਹਿ ਰੋਵਹਿ
ਦੁਖ ॥ ਜੇ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥ ੭ ॥ ੧੧ ॥

ਤਦਹੁ ਪਾਤਿਸਾਹਿ ਪੁਛਿਆ, ਬਾਬਰੁ । ਤਦੋਂ ਬਾਬਾ ਬਿਸਮਾਦ ਕੇ ਘਰਿ
ਆਇਆ । ਤਦਹੁ ਕਰਾਮਾਤ ਲਗਾ ਮੰਗਣਿ । ਉਤ ਮਹਿਲਿ ਸਬਦੁ ਹੋਆ ਰਾ

*'ਭੀ ਇਕ' ਪਾਠ ਹਾ:ਬਾ:ਨੁ:ਦਾ ਹੈ । ਠੰਗਾ:ਬਾ: ਨੁ:ਸਖੇ ਵਿਚ ਪਦ 'ਬਾਬਰ' ਇਥੇ ਹੈ ਨਹੀਂ ਅਤੇ ਇਥੇ ਭੀ ਬੋਲੇੜਾ ਭਾਸਦਾ ਹੈ ।

ਤਿਲੰਗ ਵਿਚਿ* ਮਃ ੧ ॥

ਜਿਸ ਤੂੰ ਰਖਹਿ ਮਿਹਰਿਵਾਨੁ ਕੋਈ ਨ ਸਕੈ ਮਾਰੇ ॥ ਤੇਰੀ ਉਪਮਾ ਕਿਆ
ਗਨੀ ਤਉ ਅਗਨਤ ਉਧਾਰੇ ॥ ੧ ॥ ਰਖਿ ਲੇਹਿ ਪਿਆਰੇ ਰਾਖਿ ਲੇਹ ਮੈ
ਦਾਸਰਾ ਤੇਰਾ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਚਾ ਠਾਕੁਰੁ ਮੇਰਾ ॥
ਰਹਾਉ ॥ ਜੈ ਦੇਉ ਨਾਮਾ ਤੈ ਰਾਖੇ ਲੀਏ ਤੇਰੇ ਭਗਤਿ ਪਿਆਰੇ ॥ ਜਿਨ ਕਉ
ਤੈ ਆਪਣਾ ਨਾਮੁ ਦੀਆ ਸੇ ਤੈ ਪਾਰਿ ਉਤਾਰੇ ॥ ੨ ॥ ਨਾਮਾ ਸੈਨੁ ਕਬੀਰੁ
ਤਿਲੋਚਨੁ ਤਉ ਰਾਖਿ ਲੀਏ ਤੇਰੇ ਨਾਮ ਸੰਗਿ ਬਨਿਆ ॥ ਰਵਦਾਸੁ ਚਮਿਆਰੁ
ਧਾਨਾ ਤਉ ਰਾਖਿ ਲੀਆ ਤੇਰਿਆ ਭਗਤਾ ਸੰਗਿ ਗਨਿਆ ॥ ੩ ॥ ਨਾਨਕ
ਕਰਤਾ ਬੇਨਤੀ ਕੁਲ ਜਾਤਿ ਕਾ ਹੀਨਾ ॥ ਸੰਸਾਰ ਸਾਗਰ ਤੇ ਕਾਢਿ ਕੈ
ਆਪੁਨਾ ਕਰਿ ਲੀਨਾ ॥ ੪ ॥

ਜਾਂ ਬਾਬੈ ਏਹੁ ਸਬਦੁ ਆਖਿਆ, ਤਾਂ ਪਤਿਸਾਹਿ ਬਾਬਰਿ ਆਇ
ਪੈਰ ਚੁਮੇ । ਆਖਿਰਸੁ 'ਇਸੁ ਫਕੀਰ ਦੇ ਮੁਹ ਵਿਚਿ ਖੁਦਾਇ ਨਦਰਿ
ਆਂਵਦਾ ਹੈ' । ਤਬ ਲੋਕ ਹਿੰਦੂ ਮੁਸਲਮਾਨ ਸਭ ਸਲਾਮਾਂ ਲਗੇ ਕਰਣਿ ।
ਤਾਂ ਪਾਤਿਸਾਹਿ ਆਖਿਆ, 'ਏ ਦਰਵੇਸ ! ਕੁਛ ਕਬੂਲ ਕਰੁ' । ਤਾਂ ਗੁਰੂ ਬਾਬੈ
ਆਖਿਆ, 'ਅਸਾਡੇ ਕੰਮਿ ਕੁਛ ਨਾਹੀ, ਪਰੁ ਏਹੁ ਜੋ ਬੰਦਿ ਹੋਈ ਹੈ ਸੈਦਪੁਰ
ਕੀ, ਸੋ ਛੋਡਿ ਦੇਹਿ, ਅਤੈ ਇਨਾਂ ਕਾ ਕਛੁ ਗਇਆ ਹੈ ਸੋ ਫਿਰਿ ਦੇਹ' । ਤਬਿ
ਬਾਬਰਿ ਪਾਤਿਸਾਹਿ ਹੁਕਮੁ ਕੀਤਾ 'ਜੋ ਬੰਦ ਹੈ, ਸੋ ਛੋਡਿ ਦੇਹੁ, ਅਤੈ ਵਸਤੁ ਫਿਰਿ
ਦੇਹੁ' । ਤਾਂ ਸੈਦਪੁਰ ਕੀ ਬੰਦਿ ਦਰੋਬਸਤੁ ਛੋਡਿ ਦਿਤੀ । ਤਬ ਬਾਬੈ ਬਿਨਾਂ ਜਾਵਨਿ
ਨਾਹੀ । ਤਬ ਬਾਬਾ ਤੀਸਰੈ ਦਿਨਿ ਸੈਦਪੁਰ ਫਿਰਿ ਆਇਆ । ਜਾਂ ਆਇ ਕਰਿ
ਦਿਖੇ ਤਾਂ ਕੀ ਵੇਖੈ, ਸਭ ਕਤਲਾਮ ਪਏ ਹੈਨਿ। ਤਬ ਬਾਬੈ ਆਖਿਆ; 'ਮਰਦਾਨਿਆਂ!
ਇਹ ਕਿਆ ਵਰਤੀ?' ਤਾਂ ਮਰਦਾਨੈ ਆਖਿਆ, 'ਜੀ ਪਾਤਿਸਾਹ ! ਜੋ ਤੁਧੁ ਭਾਣਾ
ਸਾਈ ਵਰਤੀ' । ਤਬ ਬਾਬੈ ਆਖਿਆ, 'ਮਰਦਾਨਿਆਂ ! ਰਬਾਬੁ ਵਜਾਇ' । ਤਾਂ
ਮਰਦਾਨੈ ਰਬਾਬੁ ਵਜਾਇਆ, ਰਾਗੁ ਆਸਾ ਕੀਤਾ, ਬਾਬੈ ਸਬਦੁ ਉਠਾਇਆ ਮਃ ੧ ॥

ਕਹਾ ਸੁ ਖੇਲੁ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥ ਕਹਾ ਸੁ ਤੇਗ ਬੰਦ ਗਾਡੇ-
ਰਤਿ ਕਹਾ ਸੁ ਲਾਲ ਕਵਾਈ ॥ ਕਹਾ ਸੁ ਆਰਸੀਆ ਮੁਹਬੰਕੇ ਐਥੈ ਦਿਸਹਿ
ਨਾਹੀ ॥ ੧ ॥ ਇਹੁ ਜਗੁ ਤੇਰਾ ਤੂ ਗੋਸਾਈ ॥ ਏਕ ਘੜੀ ਮਹਿ ਥਾਪਿ ਉਥਾਪੇ
ਜਰੁ ਵੰਡਿ ਦੇਵਹਿ ਭਾਂਈ ॥ ੧ ॥ ਰਹਾਉ ॥ ਕਹਾਂ ਸੁ ਘਰ ਦਰ ਮੰਡਪ ਮਹਲਾ
ਕਹਾ ਸੁ ਬੰਕ ਸਰਾਈ ॥ ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ
ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥ ੨ ॥
ਇਸੁ ਜਰਿ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥ ਪਾਪਾ

*ਇਹ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਬਾਹਰ ਦਾ ਹੈ, ਗੁਰਬਾਣੀ ਨਹੀਂ ਹੈ ।

ਬਾਝੁ ਹੋਵੈ ਨਾਹੀ ਮੁਇਆ ਸਾਬਿ ਨ ਜਾਈ॥ਜਿਸਨੋ ਆਪਿ ਖੁਆਏ ਕਰਤਾ
 ਖੁਸਿ ਲਏ ਚੰਗਿਆਈ ॥ ੩ ॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ
 ਸੁਣਿਆ ਧਾਇਆ ॥ ਥਾਨ ਮੁਕਾਮ ਜਲੋ ਬਿਜ ਮੰਦਰ ਮੁਛਿ ਮੁਛਿ ਕੁਇਰ
 ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ॥੪॥
 ਮੁਗਲ ਪਠਾਣਾ ਭਈ ਲੜਾਈ ਰਣਮਹਿ ਤੇਗ ਵਗਾਈ॥ਓਨੀ ਤੁਪਕ ਤਾਣਿ
 ਚਲਾਈ ਓਨੀ ਹਸਤਿ ਚਿੜਾਈ ॥ ਜਿਨ ਕੀ ਚੀਰੀ ਦਰਗਹ ਫਾਟੀ ਤਿਨਾ
 ਮਰਣਾ ਭਾਈ ॥੫॥ ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁ-
 ਰਾਣੀ ॥ ਇਕਨਾ ਪੇਰਣ ਸਿਰ ਖੁਰ ਪਾਣੇ ਇਕਨਾ ਵਾਸੁ ਮਸਾਣੀ॥ ਜਿਨਕੇ
 ਬੰਕੇ ਘਰੀ ਨ ਆਇਆ ਤਿਨੁ ਕਿਉ ਰੈਣਿ ਵਿਹਾਣੀ ॥ ੬ ॥ ਆਪੇ ਕਰੇ
 ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ ਭਾਣੈ ਹੋਵੈ
 ਕਿਸਬੈ ਜਾਇ ਰੂਆਈਐ॥ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ
 ਪਾਈਐ ॥ ੭ ॥ ੧੨ ॥

ਤਬ ਬਾਬਰਵਾਣੀ ਪੂਰੀ ਹੋਈ, ਲਾਇਕਰ ਘਰ ਆਇਆ*।ਤਿਤੁ ਮਹਿਲੇ
 ਬਾਬੈ ਸਬਦੁ ਕੀਤਾ ਰਾਗੁ ਸੋਰਠਿ ਵਿਚਿ ਮਃ ੧ ॥

ਸੋਰਠਿ ਮਹਲਾ ਪਾ ॥

ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ
 ਜਾਣਾ ਲੋਭੀ ਮਾਇਆ ਧਾਰੀ॥ਨਾਮੁ ਪਰਿਓਂ ਭਗਤੁ ਗੋਵਿੰਦ ਕਾ ਇਹ ਰਾਖਹੁ
 ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ
 ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ॥ਜੈਸਾ ਬਾਲਕੁ
 ਭਾਇ ਸੁਭਾਈ ਲਖ ਅਪਰਾਧ ਕਮਾਵੈ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ
 ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣੁ ਬਖਸਿ ਲਏ ਪ੍ਰਭੁ ਆਗੈ
 ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ
 ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ
 ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ॥ ੩॥
 ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ॥ਪੂਰਾ ਸਤਗੁਰੁ
 ਮੇਲਿ ਮਿਲਾਵੈ ਸਭ ਚੁਕੈ ਮਨ ਕੀ ਚਿੰਤੀ॥ ਹਰਿ ਹਰਿ ਨਾਮੁ ਅਵਖਦੁ ਮੁਖਿ
 ਪਾਇਆ ਜਨ ਨਾਨਕ ਸੁਖਿ ਵਸੰਤੀ ॥ ੪ ॥ ੧੨ ॥ ੬੨ ॥

ਤਬਿ ਬਾਬਾ ਸੈਦਪੁਰ ਵਿਚਿ ਆਇਆ । ਤਾਂ ਲੋਕ ਹਿੰਦੂ ਮੁਸਲਮਾਨ ਲਾਗੇ

*‘ਪੂਰੀ ਹੋਈ’ ਤੋਂ ‘ਆਇਆ’ ਤੱਕ ਦਾ ਪਾਠ ਹਾ: ਵਾ: ਨੁ: ਦਾ ਹੈ । ਵਲੈਤੀ
 ਪੋਥੀ ਵਿਚ ਏਸ ਦੀ ਥਾਂ ਪਾਠ ਕੇਵਲ ਏਹ ਹੈ ‘ਪਰੀ ਹੋਈ’ ।

ਇਹ ਸਬਦ ਪੰਚਮ ਪਾਤਿਸਾਹਿ ਜੀ ਦਾ ਹੈ, ਲਿਖਾਰੀ ਦੀ ਯਾ ਕਰਤਾ ਦੀ ਭੁੱਲ ਹੈ।

ਮੁਰਦੇ ਦਬਣਿ, ਜਲਾਵਣਿ । ਘਰਿ ਘਰਿ ਲਗੇ ਰੋਵਣਿ ਪਿਟਣਿ । ਓਹੁ ਓਹੁ ਲਗੇ
ਕਰਣਿ । ਤਬ ਗੁਰੂ ਬਾਬਾ ਬਿਸਮਾਦ ਵਿਚਿ ਆਇਆ । ਤਿਸੁ ਮਹਿਲੇ ਸਬਦ
ਹੋਆ ਰਾਗੁ ਆਸਾ ਕਾਫੀ ਘਰੁ ੨ ॥

ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ
ਘਰ ਬਾਰਾ ॥ ੧ ॥ ਜਾਗਹੁ ਜਾਗਹੁ ਸੁਤਿਹੈ ਚਲਿਆ ਵਣਜਾਰਾ ॥ ੧ ॥
ਰਹਾਉ ॥ ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪਵੈ ਜੀਉ
ਚਲਸੀ ਜੇ ਜਾਣੈ ਕੋਈ ॥ ੨ ॥ ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥
ਤੁਮ ਰੋਵਹੁਗੇ ਓਸਨੇ ਤੁਮ ਕਉ ਕਉਣੁ ਰੋਈ ॥ ੩ ॥ ਧੰਧਾ ਪਿਟਿਹੁ ਭਾਈ ਹੋ
ਤੁਮ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤਹੀ ਤੁਮ ਲੋਕ ਸੁਣਾਵਹੁ ॥ ੪ ॥ ਜਿਸਤੇ
ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੁਝੈ ਆਪਣਾ ਤਾਂ ਨੀਦ ਨ ਹੋਈ ॥
੫ ॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਰਹੁ ਦੇਖਿਕੈ
ਬੁਝਹੁ ਬੀਚਾਰੇ ॥ ੬ ॥ ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ ਅਉ-
ਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥ ੭ ॥ ਧਰਮੁ ਭੂਮਿ ਸਤੁ ਬੀਜੁ
ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਪਾਰੀ ਜਾਣੀਅਹੁ ਲਾਹਾ ਲੈ ਜਾਵਹੁ
॥ ੮ ॥ ਕਰਮੁ ਹੋਵੈ ਸਤਿਗੁਰੁ ਮਿਲੈ ਬੁਝੈ ਬੀਚਾਰਾ ॥ ਨਾਮੁ ਵਖਾਣੈ ਸੁਣੈ ਨਾਮੁ
ਨਾਮੇ ਬਿਉਹਾਰਾ ॥ ੯ ॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥
ਜੇ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥ ੧੦ ॥ ੧੩ ॥

ਤਬ ਇਕ ਦਿਨਿ ਮਰਦਾਨੈ ਅਰਜੁ ਕੀਤਾ, ਆਖਿਓਸੁ 'ਜੀ ਇਹ ਤਾਂ ਇਕ ਸੈ
ਵਿਗਾੜਿਆ, ਅਤੇ ਇਤਨੇ ਕਿਉਂ ਮਾਰੇ?' ਤਬ ਗੁਰੂ ਬਾਬੈ ਆਖਿਆ, 'ਮਰਦਾ-
ਨਿਆਂ ! ਓਸ ਦਰਖਤ ਤਲੈ ਜਾਇ ਸਉਂ, ਜਾਂ ਉਠਹਿਗਾ ਤਾਂ ਜਬਾਬੁ ਦੇਹਗੇ'। ਤਬ
ਮਰਦਾਨਾ ਜਾਇ ਸੁਤਾ । ਤਾਂ ਏਕ ਬੁੰਦ ਚਿਕਣਾਈ ਕੀ ਪਈ ਥੀ ਸੀਨੇ ਉਪਰਿ,
ਰੋਟੀ ਖਾਂਦਿਆਂ । ਜਿਉ ਸੁਤਾ ਥਾ, ਤਿਉ ਕੀੜੀਆਂ ਆਇ ਲਗੀਆਂ । ਇਕ ਜੋ
ਕੀੜੀ ਲੜੀ ਸੁਤੇ ਹੋਏ ਨੂੰ ਤਾਂ ਹਥਿ ਨਾਲਿ ਸਭੇ ਮਲਿ ਸਟੀਆਂ। ਤਾਂ ਬਾਬੈ ਆਖਿਆ,
'ਕਿਆ ਕੀਤੋ ਵੇ ਮਰਦਾਨਿਆਂ?' ਤਾਂ ਮਰਦਾਨੇ ਆਖਿਆ, 'ਜੀ ਕੋਈ ਹਿਕ ਜੋ
ਲੜੀ ਸਭੇ ਮਰਿ ਗਈਆਂ' । ਤਾਂ ਬਾਬਾ ਹਸਿਆ*, ਆਖਿਓਸੁ, 'ਮਰਦਾਨਿਆਂ !
ਇਵੇ ਹੀ ਮਰਦੀ ਆਈ*, ਇਕਸ ਦਾ ਸਦਕਾ' । ਤਾਂ ਮਰਦਾਨਾ ਆਇ ਪੈਰੀਂ
ਪਇਆ । ਤਬ ਸੈਦਪੁਰ ਕਾ ਲੋਕੁ ਬਹੁਤੁ ਨਾਉਂ ਧਰੀਕੁ ਸਿਖਾਂ ਹੋਆ । ਤਬ ਬਾਬੂ

*ਬਾਬਾ ਜੀ ਦੇ ਹਸਣ ਤੋਂ ਤੇ 'ਮਰਦੀ ਆਈ' ਆਦਿ ਪਦਾਂ ਤੋਂ ਸਪਸ਼ਟ ਹੈ ਕਿ
ਗੁਰੂ ਜੀ ਇਸ ਜਗਤ ਦਾ ਆਮ ਵਰਤਾਰਾ ਦੱਸ ਰਹੇ ਹਨ ਜੋ ਭੁਲ ਵਾਲਾ ਹੈ, ਤੇ
ਇਸ ਨੂੰ ਮਖੌਲ ਕਰ ਰਹੇ ਹਨ, ਰੱਬੀ ਕਾਨੂੰਨ ਇਸ ਨੂੰ ਨਹੀਂ ਦੱਸ ਰਹੇ ।

† 'ਸਿਖ' ਪਾਠ ਹਾ: ਵਾ: ਨੁਸਖੇ ਦਾ ਹੈ ।

ਕਲਾਲੁ ਬੰਦਿ ਵਿਚਿ ਬਾ, ਓਨਿ ਲਿਖਿ ਲਇਆ, ਖਰੜ ਖਾਨ ਪੁਰ ਕਾ ਬਾ ਪਰੁ
ਸੰਗਤਿ ਵਿਚਿ ਗਵਿਆਛਣੀ, ਤਵ ਕਾ ਉਦਾਸੀ ਹੋਆ। ਤਦਹੁ ਬਾਬਾ ਓਥਹੁ
ਰਵਦਾ ਰਹਿਆ* । ਬੋਲੋ ਵਾਹਿਗੁਰੂ ।

*ਤਬ ਝਾੜੂ ਤੋਂ ਰਵਦਾ ਰਹਿਆ ਦੀ ਥਾਂ ਹਾ:ਵਾ:ਨੁ: ਵਿਚ ਐਉਂ ਲੰਮੀ ਸਾਖੀ
ਲਿਖੀ ਹੈ:—ਤਬ ਫਿਰ ਪਿਛੋਂ ਜਾਇ ਲਸਕਰ ਵਿਚ ਵੜਿਆ। ਮੀਰ ਬਾਬਰ ਜੋ ਬਾ,
ਸੋ ਕਲੰਦਰ ਬਾ। ਦਿਨ ਕਉ ਪਾਤਸਾਹੀ ਕਰਦਾ ਬਾ ਅਰ ਰਾਤ ਕਉ ਪੈਰੀਂ ਸੰਗਲ
ਘੱਤ ਕਰ ਸਿਰ ਤਲਵਾਇਆ ਬੰਦਗੀ ਕਰਦਾ ਬਾ। ਪਿਛਲੀ ਰਾਤ ਰਹਿੰਦੀ ਉਠ
ਕੇ ਬਹੁਤ ਬੰਦਗੀ ਕਰਦਾ ਬਾ, ਅਰ ਜਾਂ ਸੁਬਾਹ ਹੋਵੈ ਤਾਂ ਉਠ ਕਰ ਨਿਮਾਜ ਕਰੈ।
ਤ੍ਰੀਹੇ ਸਿਪਾਰੇ ਕੁਰਾਨ ਕੇ ਪੜੇ, ਤਾਂ ਫਿਰ ਪਿਛੈ ਭੰਗ ਖਾਵੈਜਾਂ ਬਾਬਾ ਲਸਕਰ ਵਿਚ
ਵੜਿਆ, ਤਾਂ ਲੱਗਾ ਸਬਦ ਗਾਵਣ। ਬੰਦੀਵਾਨ ਭੀ ਪਾਸੇ ਹੋਵਨ। ਬੰਦੀਵਾਨਾਂ
ਵਲੋਂ ਵੇਖ ਕਰ ਬਾਬਾ ਬਹੁਤ ਆਜਜ਼ ਹੋਵੇ। ਤਾਂ ਬਾਬੇ ਆਖਿਆ, ‘ਮਰਦਾਨਿਆ,
ਰਬਾਬ ਵਜਾਇ’। ਤਾਂ ਬਾਬੇ ਸਬਦ ਕੀਤਾ ਰਾਗ ਆਸਾ ਵਿਚ:—ਆਸਾ ਮਹਲਾ ੧

ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨ ਡਰਾਇਆ॥ ਆਪੈ ਦੋਸੁ ਨ ਦੇਈ
ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ
ਦਰਦੁ ਨ ਆਇਆ ॥੧॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ
ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ ਸਕਤਾ ਸੀਹੁ ਮਾਰੇ ਪੈ
ਵਗੈ ਖਸਮੈ ਸਾ ਪੁਰਸਾਈ॥ਰਤਨ ਵਿਗਾੜਿ ਵਿਗੋਏ ਕੁਤੰੀ ਮੁਇਆ ਸਾਰ
ਨ ਕਾਈ॥ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ॥੨॥ ਜੇਕੋ ਨਾਉ
ਧਰਾਏ ਵਡਾ ਸਾਦ ਕਰੇ ਮਨਿ ਭਾਣੇ॥ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ
ਦਾਣੇ॥ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ॥੩॥੫॥੩੯॥

ਜਾਂ ਇਹ ਸਬਦ ਮੀਰ ਬਾਬਰ ਸੁਣਿਆਂ, ਤਾਂ ਆਖਿਆਸੁ, ‘ਯਾਰੋ ! ਇਸ
ਫਕੀਰ ਕਉ ਲੈ ਆਵਹੁ’ ਤਾਂ ਆਦਮੀ ਗਏ, ਬਾਬੇ ਕਉ ਲੈਕਰ ਹਾਜ਼ਰ ਕੀਤਾ।
ਤਬ ਬਾਬਰ ਕਹਿਆ, ‘ਫਕੀਰ ਜੀ ! ਇਹ ਜੋ ਅਵਾਜ਼ ਕੀਆ ਹੈ, ਸੋ ਫੇਰ ਕਰੋ’।
ਤਬ ਬਾਬੇ ਫੇਰ ਓਹ ਸਬਦ ਸੁਣਾਇਆ। ਤਾਂ ਬਾਬਰ ਕੇ ਕਪਾਟ ਖੁੱਲ ਗਏ। ਤਬ
ਬਾਬਰ ਕਹਿਆ, ‘ਯਾਰੋ ! ਇਹ ਫਕੀਰ ਭਲਾ ਹੈ’।ਤਬ ਹਮਾਚਾ ਭੰਗ ਕਾ ਖੋਲਿਆ,
ਬਾਬੇ ਕੇ ਅੱਗੇ ਰੱਖਿਆ, ਕਹਿਓਸੁ, ‘ਫਕੀਰ ਜੀ ਭੰਗ ਖਾਹਿ’।ਤਬ ਬਾਬੇ ਕਹਿਆ,
‘ਮੀਰ ਜੀ ! ਮੈਂ ਭੰਗ ਖਾਈ ਹੈ, ਮੈਂ ਐਸੀ ਭੰਗ ਖਾਈ ਹੈ, ਤਿਸਕਾ ਅਮਲ ਕਦੇ
ਨਾਹੀਂ ਉਤਰਤਾ’। ਤਬ ਬਾਬਰ ਕਹਿਆ, ‘ਜੀ ਉਹ ਅਮਲ ਕਉਣ ਹੈ, ਜਿਸਕਾ
ਅਮਲ ਕਦੇ ਨਾਹੀਂ ਉਤਰਤਾ?’ ਤਬ ਬਾਬੇ ਕਹਿਆ, ‘ਮਰਦਾਨਿਆਂ, ਰਬਾਬ
ਵਜਾਇ’। ਤਾਂ ਬਾਬੇ ਸਬਦ ਕੀਤਾ ਤਿਲੰਗ ਵਿਚ:— ਤਿਲੰਗ ਮਹਲਾ ੧ ਘਰੁ ੨॥

[ਬਾਕੀ ਨੋਟ ਦੇਖੋ ਪੰਨਾ ੭੭ ਦੇ ਹੇਠ]

੩੬. ਗੋਸ਼ਟ ਮੀਆ ਮਿੱਠਾ.

ਪਸਰੂਰਿ ਵਿਚਿਦੋ ਮੀਯੇ ਮਿਠੇ ਦੇ ਕੋਟਲੋ ਵਿਚਿ ਆਇ ਨਿਕਲੇ ਕੋਸ ਅਧ ਉਪਰਿ । ਓਥੇ ਬਾਗ ਵਿਚਿ ਜਾਇ ਬੈਠੇ । ਤਬ ਮੀਏ ਮਿਠੇ ਨੂ ਅਗਾਹ ਹੋਈ, ਆਪਣਿਆਂ ਮੁਰੀਟਾਂ ਵਿਚਿ ਆਖਿਓਸੁ, 'ਜੇ ਨਾਨਕੁ ਭਲਾ ਫਕੀਰੁ ਹੈ, ਪਰੁ ਜੇ

[ਸਫਾ ੭੬ ਦੀ ਬਾਕੀ ਟੁਕ]

ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਤੁ ਨੀਤਾ ਨੀਤਾ ॥੧॥ ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗ ਮੈ ਹਰਣਾ ਸਰਬ ਸਰੀਰੀ ਚੜਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥ ੨ ॥ ਘਿਅਪਟ ਭਾਂਡਾ ਕਹੈ ਨੁ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥ ੩ ॥ ੧ ॥ ੨ ॥

ਜਬ ਏਹ ਸਬਦ ਬਾਬੇ ਕਹਿਆ, ਤਾਂ ਮੀਰ ਬਾਬਰ ਬਹੁਤ ਖੁਸ਼ਾਲ ਹੋਇਆ, ਕਹਿਓਸੁ, 'ਫਕੀਰ ਜੀ ! ਮੇਰੇ ਸਾਥ ਚਲ' । ਤਾਂ ਬਾਬੇ ਕਹਿਆ, 'ਮੀਰ ਜੀ ! ਏਕ ਦਿਨ ਤੇਰੈ ਪਾਸ ਰਹਾਂਗਾ' । ਤਾਂ ਫੇਰ ਬਾਬਰ ਕਹਿਆ, 'ਜੀ ਤਿੰਨ ਦਿਨ ਰਹੋ' । ਤਾਂ ਬਾਬੇ ਕਹਿਆ, 'ਰਹਾਂਗਾ' । ਪਰ ਬਾਬਾ ਬੰਦੀਵਾਨਾਂ ਵਲੋਂ ਦੇਖ ਕੇ ਬਹੁਤ ਗਮ ਖਾਵੇ । ਤਾਂ ਬਾਬੇ ਆਖਿਆ, 'ਮਰਦਾਨਿਆਂ, ਰਬਾਬ ਵਜਾਇ' । ਤਾਂ ਮਰਦਾਨੇ ਰਬਾਬ ਵਜਾਇਆ, ਬਾਬੇ ਸਬਦ ਬੋਲਿਆ ਰਾਗ ਆਸਾ ਵਿਚ । ਤਾਂ ਏਹ ਸਬਦ ਬੋਲਿਆ (ਏਥੇ ਕੋਈ ਸ਼ਬਦ ਨਹੀਂ ਦਿਤਾ, ਪਰ ਭਾਵ ਪਿਛਲੇ ਸ਼ਬਦ ਤੋਂ ਪਤੀਤ ਹੁੰਦਾ ਹੈ, ਜਿਸ ਦੀ ਪਹਿਲੀ ਟੁਕ 'ਖੁਰਾਸਾਨ ਖਸਮਾਨਾ' ਹੈ ।—ਸੰਪਾਦਿਕ) ਤਾਂ ਹਾਲਤ ਵਿਚ ਆਇ ਗਇਆ । ਬਾਬਾ ਪੈ ਰਹਿਆ ਤਾਂ ਬਾਬਰ ਆਇ ਉਪਰ ਖੜਾ ਹੋਆ, ਆਖਿਓਸੁ, 'ਫਕੀਰ ਕਉ ਕਿਆ ਹੂਆ ?' ਤਾਂ ਲੋਕਾਂ ਕਹਿਆ, 'ਜੀ ਇਹ ਫਕੀਰ ਦਰਦਵੰਦ ਹੈ, ਖੁਦਾਇ ਦਾ ਗਜ਼ਬ ਦੇਖ ਕੇ ਹਾਲਤ ਵਿਚ ਆਇਆ ਹੈ' ।

ਤਾਂ ਬਾਬਰ ਕਹਿਆ, 'ਯਾਰੋ, ਖੁਦਾ ਅਗੈ ਹੱਥ ਜੋੜਹੁ ਜੋ ਇਹ ਫਕੀਰ ਖੜਾ ਹੋਵੈ' । ਤਬ ਬਾਬਾ ਉਠ ਬੈਠਾ । ਬਾਬੇ ਦੇ ਉਠਣੇ ਨਾਲ ਐਸਾ ਢਾਨਣਾ ਹੋਆ ਆਖੀਐ ਕਈ ਹਜ਼ਾਰ ਸੂਰਜ ਚੜੇ ਹੈਨ, ਤਾਂ ਬਾਬਰ ਸਲਾਮ ਕੀਤਾ, ਆਖਿਓਸੁ, 'ਜੀ ਤੂੰ ਮੇਹਰਬਾਨ ਹੋਹੁ' । ਤਾਂ ਬਾਬੇ ਕਹਿਆ, 'ਮੀਰ ਜੀ, ਜੇ ਤੂੰ ਮੇਹਰ ਚਾਹੁਤਾ ਹੈ, ਤਾਂ ਬੰਦੀਵਾਨ ਛੋਡ ਦੇਹ' । ਤਾਂ ਬਾਬਰ ਕਹਿਆ, 'ਜੀ ਇਕ ਅਰਜ ਹੈ, ਜੇ

[ਬਾਕੀ ਟੁਕ ਦੇਖੋ ਪੰਨਾ ੭੮ ਦੇ ਹੇਠ]

ਆਸਾਨੋ ਮਿਲੈਗਾ *ਤਾਂ ਇਉਂ ਤਾਰਿ ਲੈਹਿੰਗੇ ਜਿਉਂ ਦੁਧ ਉਪਰਹੁ ਮਲਾਈ
 ਤਾਰਿ ਲਈ ਦੀ ਹੈ' । ਤਬ ਬਾਬੈ ਆਖਿਆ, 'ਮਰਦਾਨਿਆਂ ! ਸੁਣਿ, ਮਿਠਾਫੁ
 ਕਿਆ ਆਖਿਦਾ ਹੈ' । ਤਾਂ ਮਰਦਾਨੇ ਆਖਿਆ, 'ਜੀ ਤੇਰਾ ਜੰਤੁ ਹੈ ਵਜਾਇਆ
 ਵਜਦਾ ਹੈ' । ਤਬ ਗੁਰੂ ਬਾਬਾ ਬੋਲਿਆ, 'ਮਰਦਾਨਿਆਂ ! ਜਾਂ ਮਿੱਠਾ ਅਸਾਨੂੰ
 ਮਿਲੇਗਾ, ਤਾਂ ਇਉਂ ਨਿਚੋੜਿ ਲੈਹਿੰਗੇ ਜਿਉਂ ਨਿੰਬੂ ਵਿਚਹੁ ਰਸੁ ਨਿਚੋੜਿ ਲੀਚਦਾ
 ਹੈ' । ਤਬ ਮੀਆਂ ਮਿਠਾ ਉਠਿ ਖੜਾ ਹੋਆ, ਆਖਿਓਸੁ, 'ਚਾਲਹੁ ਯਾਰੋ ! ਨਾਨਕ
 ਦਾ ਦੀਦਾਰੁ ਕਰੇਹਾਂ' । ਤਾਂ ਮੁਰੀਦਾਂ ਆਖਿਆ, 'ਤੁਸਾਂ ਅਗੇ ਅਵਾਜੁ ਕੀਤਾ ਆਹਾ,
 ਜੋ ਨਾਨਕੁ ਅਸਾਨੂੰ ਮਿਲੈਗਾ, ਤਾਂ ਇਉਂ ਤਾਰਿ ਲੈਹਿੰਗੇ ਜਿਉਂ ਦੁਧ ਉਪਰਹੁ
 ਮਲਾਈ ਤਾਰਿ ਲਈਦੀ ਹੈ' । ਤਾਂ ਮੀਆਂ ਮਿਠਾ ਬੋਲਿਆ, 'ਜੋ ਓਥਹੁ ਅਵਾਜੁ
 ਆਇਆ ਹੈ—ਜਿਉਂ ਨਿੰਬੂ ਵਿਚਹੁ ਰਸੁ ਨਿਚੋੜਿ ਲੀਚਦਾ ਹੈ ਤਿਉਂ, ਜਾਂ ਮਿਲੈਗਾ
 ਤਾਂ ਇਉਂ ਨਿਚੋੜਿ ਲੈਹਿੰਗੇ—। ਤਾਂ ਦੁਧ ਕਾ ਕੁਛੁ ਨ ਜਾਵੈਗਾ ਮਲਾਈ ਉਤਾਰੀ,
 ਅਤੇ ਨਿੰਬੂ ਨਿਚੋੜਿਆਂ ਛੋਗੁ ਹੋਵੈਗਾ' । ਤਬ ਮੀਆਂ ਮਿਠਾ ਦੀਦਾਰੁ ਵੇਖਣਿ
 ਆਇਆ, ਆਇ ਦੁਆਇ ਸਲਾਮ ਕਰਿਕੈ ਬੈਠਿ ਗਇਆ, ਗੋਸਟ ਮਹਲਾ ੧ ॥
 ਤਬ ਮੀਆਂ ਮਿਠਾ ਬੋਲਿਆ :--

ਸਲੋਕੁ ॥ ਅਵਲ ਨਾਉ ਖੁਦਾਇ ਕਾ ਦੂਜਾ ਨਬੀ ਰਸੂਲੁ ॥ ਨਾਨਕ ਕਲਮਾ
 ਜੇ ਪੜਹਿ ਤਾ ਦਰਗਹ ਪਵਹਿ ਕਬੂਲੁ^A ॥

ਤਬ ਬਾਬੈ ਜਬਾਬੁ ਦਿਤਾ :

ਅਵਲਿ ਨਾਉ ਖੁਦਾਇ ਕਾ ਦਰਿ ਦਰਵਾਨ ਰਸੂਲੁ ॥ ਸੇਖਾ ਨੀਅਤਿ ਰਾਸਿ

*ਹਾ:ਬਾ:ਨੁ: ਵਿਚ ਏਥੇ ਪਾਠ 'ਤਾਂ ਇਉਂ ਨਿਚੋੜ ਲੇਹਿੰਗੇ ।

†ਤਾਰ ਦਾ ਮਤਲਬ 'ਉਤਾਰ' ਹੈ, ਜੋ ਅੱਗੇ ਚੱਲ ਕੇ ਸਾਫ ਲਿਖਿਆ ਹੈ
 'ਤਾਂ ਦੁਧ ਦਾ ਕੁਛੁ ਨਾ ਜਾਵੈਗਾ ਮਲਾਈ ਉਤਾਰੀ' ।

‡ਹਾ: ਬਾ: ਨੁਸਖੇ ਦਾ ਪਾਠ ਹੈ 'ਮੀਆਂ ਮਿੱਠਾ' ।

Aਇਹ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ ।

[ਸਫਾ ੭੭ ਦੀ ਬਾਕੀ ਟੁਕ]

ਹੁਕਮ ਹੋਵੈ ਤਾਂ ਕਹਾਂ' । ਤਾਂ ਬਾਬੇ ਕਹਿਆ 'ਕਹੋ ਜੀ' । ਕਹਿਆ ਜੀ, 'ਇਕ ਬਚਨ
 ਦੇਹੁ ਤਾਂ ਛੋਡਾਂ' । ਤਾਂ ਬਾਬੇ ਕਹਿਆ, 'ਕਿਛੁ ਤੂੰ ਮੰਗ' । ਤਾਂ ਬਾਬਰ ਕਹਿਆ, 'ਜੀ
 ਮੈਂ ਏਹੀ ਮੰਗਦਾ ਹਾਂ, ਜੋ ਮੇਰੀ ਪਾਤਸਾਹੀ ਕੁਰਸੀ ਬਕੁਰਸੀ ਚਲੀ ਜਾਇ' । ਤਾਂ
 ਬਾਬੇ ਕਹਿਆ, 'ਤੇਰੀ ਪਾਤਸਾਹੀ ਚਿਰ ਤਾਈਂ ਚਲੇਗੀ' । ਤਾਂ ਬਾਬਰ ਸਲਾਮ
 ਕੀਤਾ । ਸਗਲੇ ਬੰਦੀਵਾਨ ਪਹਿਰਾਇਕੈ ਛੋਡ ਦੀਏ । ਤਾਂ ਬਾਬਾ ਬਹੁਤ ਖੁਸੀ
 ਹੋਇਆ । ਤਾਂ ਬਾਬਾ ਨਾਨਕ ਬਾਬਰ ਨਾਲੋਂ ਵਿਦਿਆ ਹੋਇਆ । ਤਦਹੁ ਬਾਬਾ
 ਉਥਹੁ ਰਵਦਾ ਰਹਿਆ । ਬੋਲੋ ਵਾਹਿਗੁਰੂ ॥

ਕਰਿ ਤਾਂ ਦਰਗਹਿ ਪਵਹਿ ਕਾਬੂਲੁ* ॥ ੧ ॥

ਤਾ ਬਾਬੈ ਆਖਿਆ, 'ਸੇਖ ਮਿਠਾ ! ਉਸ ਦਰ ਦੁਇ ਦੀ ਠਉੜ ਨਾਹੀ, ਜੋ ਕੋਈ ਰਹੰਦਾ ਹੈ, ਸੋ ਹਿਕੋ ਹੋਆ ਰਹੰਦਾ ਹੈ। ਤਾਂ ਸੇਖਿ ਮਿਠੈ ਆਖਿਆ 'ਜੋ ਨਾਨਕ ! ਬਿਨੁ ਤੇਲੁ ਦੀਵਾ ਜਲਦਾ ਹੈ ?' ਸਲੋਕ ॥

ਸਿਰੀ ਰਾਗੁ ਮਹਲਾ ੧ ਘਰੁ ੫ ॥ ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲਪਲੈ ॥ ੧ ॥ ਬਿਨੁ ਤੇਲ ਦੀਵਾ ਕਿਉ ਜਲੈ ॥ ੧ ॥ ਰਹਾਉ ॥†

ਤਬ ਬਾਬੇ ਜਬਾਬੁ ਦਿਤਾ ਸਲੋਕ:-

ਪੋਥੀ ਪੁਰਾਣ ਕਮਾਈਐ ॥ ਭਉਵਟੀ ਇਤੁ ਤਨਿ ਪਾਈਐ ॥ ਸਚੁ ਬੁਝਣੁ ਆਣਿ ਜਲਾਈਐ ॥ ੨ ॥ ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬ ਤਉ ਮਿਲੈ ॥ ੧ ॥ ਰਹਾਉ ॥ ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥ ੩ ॥ ਵਿਚ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥ ੪ ॥ ੩੩ ॥

ਤਾਂ ਸੇਖਿ ਮਿਠੈ ਅਰਜੁ ਕੀਤਾ ਆਖਿਓਸੁ 'ਜੀ ਓਹੁ ਕਵਨੁ ਕੁਰਾਨੁ ਹੈ ਜਿਤੁ ਪੜੈ ਕਬੂਲੁ ਪਵੈ? ਅਤੇ ਜੀ ਓਹੁ ਕਵਨ ਕਤੇਬ ਹੈ, ਜਿਤੁ ਕਾਮਾਏ ਤੇ ਸਹੀ ਥੀਵੈ? ਅਤੇ ਉਹੁ ਕਵਨ ਦਰਵੇਸੀ ਹੈ, ਜਿਤੁ ਦਰ ਕੀ ਲਾਇਕ ਥੀਵੈ? ਅਤੇ ਉਹੁ ਕਵਨ ਰੋਜਾ ਹੈ, ਜਿਤੁ ਦਿਲੁ ਰਹੈ, ਜਾਇ ਨਾਹੀ, ਅਤੇ ਓਹੁ ਕਵਨੁ ਨਿਵਾਜ ਹੈ, ਜਾ ਕੇ ਗੁਜਾਰੇ ਤੇ ਨਜਰਿ ਗੁਜਰੇ। ਤਬ ਬਾਬੈ ਜਬਾਬੁ ਦੇਤਾ, ਆਖਿਓਸੁ 'ਮਰਦਾਨਿਆਂ ! ਰਬਾਬੁ ਵਜਾਇ। ਤਾ ਮਰਦਾਨੈ ਰਬਾਬੁ ਵਜਾਇਆ, ਬਾਬੈ ਸਬਦੁ ਕੀਤਾ ਰਾਗੁ ਮਾਰੂ ਵਿਚਿ ਮਃ ੧^A—ਮਾਰੂ ਮਹਲਾ ੫

*ਇਹ ਬੀ ਗੁਰਬਾਣੀ ਨਹੀਂ ਹੈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ (ਮਾਝ ਦੀ ਵਾਰ ਵਿਚ) ਐਤੁੰ ਪਾਠ ਹੈ:--ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ ਅਵਰਿ ਦਿਵਾਜੇ ਦੁਨੀ ਕੇ ਬੁਠੇ ਅਮਲ ਕਰੇਹੁ ॥

†ਇਹ ਪ੍ਰਸ਼ਨ ਦੀਆਂ ਤੁਕਾਂ ਮੀਏ ਮਿਠੇ ਦੀਆਂ ਰਚਤ ਨਹੀਂ ਹਨ। ਜੇ ਪ੍ਰਸ਼ਨ ਹੈ ਸੋ ਭੀ ਗੁਰੂ ਜੀ ਨੇ ਆਪ ਸਬਦ ਵਿਚ ਆਖਿਆ ਹੈ। ਗੁਰੂ ਜੀ ਅਕਸਰ ਗੋਸ਼ਟ ਦੇ ਬਾਦ ਸਵਾਲ ਜੁਆਬ ਆਪ ਸਬਦ ਵਿਚ ਰਚ ਕੇ ਉਸ ਨੂੰ ਲਿਖਿਆ ਕਰਦੇ ਸੇ। ਜਿਸ ਤਰ੍ਹਾਂ ਸਿਧ ਗੋਸ਼ਟ ਤੋਂ ਸਾਫ ਪ੍ਰਗਟ ਹੈ।

‡'ਅਤੇ' ਤੋਂ 'ਜਾਇ ਨਾਹੀ' ਤਕ ਪਾਠ ਹਾ: ਵਾ: ਨੁ: ਵਿਚ ਹੈ ਨਹੀਂ।

^Aਇਹ ਸਬਦ ਪੰਚਮ ਪਾਤਸ਼ਾਹ ਜੀ ਦਾ ਹੈ, ਲਿਖਾਰੀ ਦੀ ਭੁੱਲ ਹੈ। ਜੇ ਅਸਲ ਪੋਥੀ ਵਿਚ ਮਹਲਾ ੧ ਲਿਖਿਆ ਹੈ, ਇਸ ਤੋਂ ਮਾਲੂਮ ਹੁੰਦਾ ਹੈ ਕਿ ਅਸਲ ਪੋਥੀ

[ਬਾਕੀ ਟੁਕ ਦੇਖੋ ਪੰਨਾ ੮੦ ਦੇ ਹੇਠ]

ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ
 ਪੈਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥ ੧ ॥ ਸਚੁ ਨਿਵਾਜ
 ਯਕੀਨ ਮੁਸਲਾ ॥ ਮਨਸਾ ਮਾਰਿ ਨਿਵਾਰਿਹੁ ਆਸਾ ॥ ਦੇਹ ਮਸੀਤਿ ਮਨੁ
 ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥ ਸਰਾ ਸਰੀਅਤਿ ਲੇ ਕੰਮਾਵਹੁ
 ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ
 ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥ ਕੁਰਾਣੁ ਕਤੇਬ ਦਿਲ ਮਾਹਿ
 ਕਮਾਹੀ ॥ ਦਸ ਅਉਰਾਤ ਰਖਹੁ ਬਦਰਾਹੀ ॥ ਪੰਚ ਮਰਦ ਸਿਦਕਿ ਲੇ
 ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥ ਮੁਕਾਮਿ ਹਰ ਰੋਜਾ ਪੈਖਾਕਾ ॥ ਭਿਸਤੁ
 ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ
 ਅਲਹ ਆਲਾ ਹੁਜਰਾ ॥੫॥ ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ
 ਸੋਈ ਹਾਜੀ ॥ ਸੋ ਮੁਲਾ ਮਲਉਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥
 ੬॥ ਸਭੇ ਵਖਤ ਸਭੇ ਕਰਿ ਵੋਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥
 ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨਿ ਬਰਾ ॥੭॥ ਦਿਲ
 ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ ਜੰਜਾਲਾ ॥
 ਮੀਰ ਮਲਕ ਉਮਰੇ ਫਾਨਾਇਆ ਏਕ ਮੁਕਾਮ ਖੁਦਾਇ ਦਰਾ ॥੮॥ ਅਵਲਿ
 ਸਿਫਤਿ ਦੂਜੀ ਸਾਬੂਰੀ ॥ ਤੀਜੈ ਹਲੇਮੀ ਚਉਥੈ ਖੈਰੀ ॥ ਪੰਜਵੈ ਪੰਜੇ ਇਕਤੁ

[ਸਫਾ ੭੯ ਦੀ ਬਾਕੀ ਟੁਕ]

ਵਿਚ ਇਥੇ ਮਾਝ ਦੀ ਵਾਰ ਦਾ ਸਲੋਕ ਹੋਣਾ ਹੈ, ਜਿਸਦਾ ਪਾਠ ਇਹ ਹੈ: ਸਲੋਕੁ ਮਃ ੧
 ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ
 ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥
 ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥ ਮਃ ੧ ॥ ਹਕੁ ਪਰਾਇਆ
 ਨਾਨਕਾ ਉਸੁ ਸੁਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ
 ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ
 ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੇ ਪਲੈ
 ਪਾਇ ॥੨॥ ਮਃ ੧ ॥ ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ ਪਹਿਲਾ
 ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ
 ਸਿਫਤਿ ਸਨਾਇ ॥ ਕਰਣੀ ਕਲਮਾ ਆਖਿਕੈ ਤਾ ਮੁਸਲਮਾਣੁ ਸਦਾਇ ॥ ਨਾਨਕ
 ਜੇਤੇ ਕੂੜਿਆਰੁ ਕੂੜੈ ਕੂੜੀ ਪਾਇ ॥੩॥

ਕਿਸੇ ਉਤਾਰੇ ਵੇਲੇ ਪੰਜਵੀਂ ਪਾਤਸ਼ਾਹੀ ਦਾ ਸ਼ਬਦ ਵਧੇਰੇ ਵਿਸਥਾਰ ਵਾਲਾ
 ਕੰਠੋਂ ਕਿਸੇ ਲਿਖ ਦਿਤਾ, ਇਹ ਸਹੀ ਕੀਤੇ ਬਿਨਾ ਕਿ ਇਹ ਮਹਲਾ ੧ ਦਾ ਨਹੀਂ
 ਹੈ। ਪਿਛੇ ਸੁਲਤਾਨ ਪੁਰੇ ਦੇ ਪ੍ਰਸੰਗ ਵਿਚ ਬੀ ਇਹ ਸ਼ਬਦ ਆ ਚੁਕੇ ਹਨ।

ਮੁਕਾਮੈ ਏਹਿ ਪੰਜਿ ਵਖਤ ਤੇਰੇ ਅਪਰ ਪਰਾ ॥ ੯ ॥ ਸਗਲੀ ਜਾਨਿ ਕਰਹੁ
 ਮਉਦੀਫਾ ॥ ਬਦਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ
 ਦੇਵਹੁ ਬਾਂਗਾਂ ਬੁਰਗੂ ਬਰਖੁਰਦਾਰ ਖਰਾ ॥ ੧੦ ॥ ਹਕੁ ਹਲਾਲੁ ਬਖੋਰਹੁ
 ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ ਪੀਰੁ ਪਛਾਣੈ ਭਿਸਤੀ ਸੋਈ
 ਅਜਰਾਈਲੁ ਨ ਦੋਜ ਠਰਾ ॥ ੧੧ ॥ ਕਾਇਆ ਕਿਰਦਾਰਾ ਅਉਰਤ ਯਕੀਨਾ ॥
 ਰੰਗ ਤਮਾਸੇ ਮਾਣਿਹ ਕੀਨਾ ॥ ਨਾਪਾ ਨਾਪਾਕ ਕਰਿ ਹਦੂਰਿ ਹਦੀਸਾ ਸਾਬਤ
 ਸੂਰਤਿ ਦਸਤਾਰ ਸਿਰਾ ॥ ੧੨ ॥ ਮੁਸਲਮਾਣੁ ਮੋਮ ਦਿਲਿ ਹੋਵੈ ॥ ਅੰਤਰ ਕੀ
 ਮਲੁ ਦਿਲ ਤੇ ਧੋਵੈ ॥ ਦੁਨੀਆ ਰੰਗ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ
 ਪਾਕੁ ਹਰਾ ॥ ੧੩ ॥ ਜਾਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦੁ
 ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥
 ॥ ੧੪ ॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ ਰਹੀਮਾ
 ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥ ੧੫ ॥ ੩ ॥ ੧੨ ॥

ਤਬ ਸੇਖ ਮਿਠੈ ਆਖਿਆ 'ਜੀ! ਤੁਸਾਂ ਜੋ ਹਿਕ ਨਾਵੈ ਦੀ ਸਿਫਤਿ ਕੀਤੀ,
 ਸੋ ਹਿਕੁ ਨਾਮੁ ਕੈਸਾ ਹੈ?' ਤਬ ਬਾਬੇ ਆਖਿਆ 'ਸੇਖ ਮਿਠਾ! ਹਿਕ ਨਾਵੈ ਦੀ
 ਕੀਮਤਿ ਕਿਸ ਨਉ ਆਈ ਹੈ?' । ਤਾਂ ਸੇਖਿ ਮਿਠੇ ਆਖਿਆ, 'ਜੀ ਮਿਹਰ ਕਰਿ
 ਦਸਿ' । ਤਬ ਗੁਰੂ ਬਾਬੈ ਸੇਖ ਮਿਠੇ ਕੀ ਬਾਂਹ ਪਕੜੀ, ਗੋਸੈ ਲੈ ਗਇਆ । ਤਬ
 ਬਾਬੇ ਆਖਿਆ 'ਸੇਖ ਮਿਠਿਆ ! *ਇਕੁ ਨਾਮੁ ਖੁਦਾਇਕਾ ਸੁਣੁਬਾ' । ਤਾਂ ਬਾਬਾ
 ਬੋਲਿਆ 'ਅਲਹ' ਆਖਣਿ ਨਾਲਿ ਦੂਸਰਾ ਭਸਮ ਹੋਇ ਗਇਆ* । ਤਬ ਸੇਖ
 ਮਿਠਾ ਦੇਖਿ ਕਰਿ ਹੈਰਾਣੁ ਹੋਆ । ਜਾਂ ਦੇਖੈ ਤਾਂ ਇਕੁ ਮੁਠੀ ਭਸਮ ਕੀ ਹੈ । ਤਬ
 ਫਿਰਿ ਅਵਾਜ ਆਇਆ, ਹੈ 'ਅਲਾਹ' । ਇਤਨਿ ਕਹਣੈ ਨਾਲਿ ਉਠੀ ਖੜਾ ਹੋਆ,
 ਤਬ ਸੇਖ ਮਿਠੈ ਆਇ ਪੈਰ ਚੁਮੈ । ਤਬ ਬਾਬਾ ਬਿਸਮਾਦ ਕੇ ਘਰ ਵਿਚ ਬੋਲਿਆਂ ।

ਤਬ ਬਾਬੈ ਮੀਆ ਮਿਠਾ ਵਿਦਾ ਕੀਤਾੜ । ਗੁਰੂ ਬਾਬਾ ਓਥਹੁ ਰਵਦਾ
 ਰਹਿਆ । ਬੋਲੁਹੁ ਵਾਹਿਗੁਰੂ ।

੩੭. ਦੁਨੀ ਚੰਦ ਨਿਸਤਾਰਾ.

ਤਬ ਰਾਵੀ ਨਦੀ ਦੇ ਕਿਨਾਰੈ ਕਿਨਾਰੈ ਲਹੋਰਿ ਆਇ ਨਿਕਲਿਆ । ਤਬ

*ਹਾ: ਬਾ: ਨੁ: ਵਿਚ 'ਏਕ...ਤੋ...ਹੋਇ ਗਇਆ' ਤਕ ਦਾ ਪਾਠ ਐਉਂ ਹੈ:—
 ਏਕ ਨਾਮ ਖੁਦਾਇ ਕਾ ਸੁਣਤਾ ਹੈ ? ਆਖਣ ਨਾਲ ਦੂਸਰਾ ਭਸਮ ਹੋਇ ਗਇਆ ॥
 †ਏਥੋਂ ਅਗੇ ਹਾਜਰਨਾਮਾ ਹੈ, ਦੇਖੋ ਅੰਤਕਾ ੨ ਇਸੇ ਪੋਥੀ ਦੇ ਅਖੀਰ, ਇਹ
 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ, ਇਸ ਕਰਕੇ ਗੁਰਬਾਣੀ ਨਹੀਂ ਹੈ ।

‡'ਤਬ...ਤੋ...ਕੀਤਾ' ਤਕ ਦੀ ਥਾਂ ਹਾ: ਬਾ: ਨੁ: ਵਿਚ ਪਾਠ ਹੈ—ਤਬ ਮੀਆਂ
 ਮਿਠਾ ਵਿਦਿਆ ਹੋਇਆ ।

ਲਹੋਰ ਦੇ ਪਰਗਣੇ ਦਾ ਕਰੋੜੀ ਦੁਨੀ ਚੰਦੁ ਪੁਪੁੜ ਖੱੜੀ ਥਾ; ਤਿਸਕੇ ਪਿਤਾ ਕਾ ਸਰਾਪੁ ਥਾ, ਉਸ ਸੁਣਿਆਂ ਜੋ ਨਾਨਕੁ ਤਪਾ ਆਇਆ ਹੈ। ਤਬ ਓਹੁ ਆਇ ਕਰਿ ਬਾਬੇ ਜੀ ਕਉ ਭਾਉ ਕਰਿਕੈ ਲੈ ਗਇਆ। ਤਬ ਗੁਰੂ ਜਾਇ ਬੈਠਾ, ਤਬ ਓਸ ਬਸਤੁ ਬਾਹ ਰੀਤ* ਅਣਾਈ, ਫੁਰਮਾਇਸਿ ਕੀਤੀ, ਦੁਪੁ ਦਹੀ, ਲਕੜੀਆਂ। ਤਾਂ ਅੰਨੁ ਤਈਆਰੁ ਹੋਆ, ਬਮਣ ਜੇਵੈ। ਤਬ ਬਾਬੈ ਜੀ ਕਉ ਭੀ ਏਲਵਣਿ ਆਇਆ। ਤਦਹੁ ਗੁਰੂ ਜੀ ਪੁਛਿਆ 'ਤੇਰੈ ਕਿਆ ਹੋਆ ਹੈ?' ਤਬ ਉਸ ਕਹਿਆ 'ਜੀ ਮੇਰੇ ਪਿਤਾ ਕਾ ਸਰਾਪੁ ਹੈ। ਤਿਸ ਕੇ ਨਾਉਂ ਕੇ ਬਮਣ ਜਿਵਾਇ ਹੈਨਿ'। ਤਬ ਬਾਬਾ ਬੋਲਿਆ 'ਤੇਰੇ ਪਿਤਾ ਨੂੰ ਅਜੁ ਤੀਸਰਾ ਦਿਨੁ ਹੋਆ ਹੈ, ਕਿਛੁ ਨਾਹੀ ਖਾਧਾ ਅਤੇ ਤੂ ਆਖਦਾ ਹੈ ਜੋ ਮੈਂ ਸਉ ਮਨੁਖੁੜ ਜਿਵਾਇਆ ਹੈ'। ਤਬ ਦੁਨੀ ਚੰਦੁ ਬੇਨਤੀ ਕੀਤੀ ਆਖਿਓਸੁ 'ਜੀ ਓਹੁ ਕਿਬੇ ਹੈ?' ਤਬ ਬਾਬੇ ਆਖਿਆ 'ਓਹੁ ਇਕ ਮਾਲ ਵਿਚਿ ਹੈ ਪਇਆ ਹੋਆ, ਕੋਹਾਂ ਪੰਜਾਂ ਉਪਰਿ ਬਘਿਆੜਾ ਕਾ ਜਨਮੁ ਹੈ ਪਰੁ ਤੂੰ ਜਾਇ ਪਰਸਾਦੁ ਲੇਕਰਿ, ਪਰੁ ਡਰਣਾ ਨਾਹੀ, ਤੇਰੇ ਜਾਣੈ ਨਾਲਿ ਉਸ ਕੀ ਬੁਧਿ ਮਾਨੁਖ ਕੀ ਹੋਇ ਆਵੈਗੀ। ਪਰਸਾਦੁ ਖਾਵੈਗਾ, ਅਰ ਬਾਤਾਂ ਭੀ ਕਰੈਗਾ'। ਤਬ ਦੁਨੀ ਚੰਦੁ ਪਰਸਾਦੁ ਲੈ ਗਇਆ, ਜਾਇ ਪੈਰੀ ਪਉਣਾ ਕਹਿਓਸੁ। ਪਰਸਾਦੁ ਆਗੈ ਰਖਿਓਸੁ, ਤਬ ਇਸੁ ਪੁਛਿਆ, ਆਖਿਆ 'ਪਿਤਾ ਜੀ ! ਤੂੰ ਇਤੁ ਜਨਮਿ ਕਿਉ ਆਇਆ?' ਤਬ ਇਸਿ ਆਖਿਆ 'ਗੁਰੂ ਪੂਰੇ ਬਿਨਾ ਇਤੁ ਜਨਮਿ ਆਇਆ^A, ਮੈਂ ਏਕ ਅਚਾਰੀ^B ਕਾ ਸਿਖੁ ਥਾ, ਓਸ ਮੇਰੇ ਪਾਸਹੁ ਸਗਉਤੀ ਮਛੀ ਛਡਾਈ ਥੀ, ਜਬ ਮੇਰੇ ਕਾਲ ਕਾ ਸਮਾਂ ਹੋਆ, ਤਾਂ ਮੈਂ ਦੁਖੀ ਹੋਆ ਤਾਂ ਮੇਰੇ ਪਾਸਿ ਸਗਉਤੀ ਰਿੰਨਦੇ ਸੇ, ਮੈਨੂੰ ਵਾਸ਼ਨਾ ਆਈ, ਮੇਰੀ ਮਨਸਾ ਉਹਾਂ ਗਈ, ਤਿਸਕਾ ਸਦਕਾ ਏਤੁ ਜਨਮਿ ਆਇਆ'। ਤਬ ਉਹੁ ਉਠਿ ਚਲਿਆ, ਅਤੇ ਉਹੁ ਭਜਿ ਗਇਆ। ਤਦਹੁ ਦੁਨੀ ਚੰਦੁ ਆਇ ਪੈਰੀ ਪਇਆ। ਤਬ ਗੁਰੂ ਬਾਬੇ ਜੀ ਕਉ ਘਰਿ ਲੇ ਗਇਆ, ਉਸਕੇ ਦਰ ਉਪਰਿ ਸਤ ਧਜਾ ਬੰਧੀਆ ਥੀਆ, ਲਾਖ ਲਾਖ ਕੀ ਇਕ ਧਜ ਥੀ। ਤਬ ਬਾਬੈ ਪੁਛਿਆ 'ਏਹ ਧਜਾ ਕਿਸ ਕੀਆਂ ਹੈਨਿ?' ਤਬ ਦੁਨੀ ਚੰਦੁ ਆਖਿਆ, 'ਜੀ ਇਹਿ ਧਜਾ ਮੇਰੀਆਂ ਹੈਨਿ'। ਤਦਹੁ ਬਾਬੈ ਇਕ ਸੂਈ ਦਿਤੀ, ਆਖਿਓਸੁ, 'ਜੋ ਅਸਾਡੀ ਅਮਾਨ ਰਾਖੁ, ਅਸੀਂ ਆਗੈ ਮੰਗਿ ਲੈਹਿੰਗੈ'। ਤਬ ਦੁਨੀ ਚੰਦੁ ਸੂਈ ਤ੍ਰੀਮਤਿ ਪਾਸਿ ਲੈ ਗਇਆ। ਆਖਿਓਸੁ, 'ਇਹ ਸੂਈ ਰਖੁ, ਗੁਰੂ ਦਿਤੀ ਹੈ, ਅਤੇ ਆਖਿਆ ਹੈਸੁ, ਜੁ ਅਗੈ ਮੰਗਿ

*ਹਾ: ਬਾ: ਨੁ: ਵਿਚ 'ਬਾਹ ਰੀਤ' ਦੀ ਥਾਂ ਹੈ 'ਬਾਹਰ ਤੇ'। † 'ਤਾ ਅੰਨੁ' ਦੀ ਥਾਂ ਹਾ: ਵਾ: ਨੁ: ਵਿਚ 'ਸਭ ਵਸਤ' ਪਾਠ ਹੈ। ‡ ਮਨੁਖ ਦੀ ਥਾਂ ਹਾ: ਵਾ: ਨੁ: ਵਿਚ 'ਬਾਮਣ' ਹੈ। ^A 'ਗੁਰੂ ਤੋਂ ਆਇਆ' ਪਾਠ ਹਾ: ਬਾ: ਨੁ: ਸਖੇ ਵਿਚ ਨਹੀਂ ਹੈ। ^B ਬ੍ਰਹਮਚਾਰੀ ਤੋਂ ਮੁਰਾਦ ਜਾਪਦੀ ਹੈ। ਹਾ: ਬਾ: ਨੁ: ਸਖੇ ਵਿਚ ਪਾਠ ਇਹ ਹੈ— 'ਮੈਂ ਏਕ ਅਚਾਰੀ ਥਾ।'

ਲੈਹਿੰਗੇ'। ਤਦਹੁ ਤ੍ਰੀਮਤਿ ਆਖਿਆ, 'ਏ ਪਰਮੇਸਰ ਕੇ ! ਇਹ ਸੂਈ ਤੇਰੈ ਸਾਥਿ ਚਲੈਗੀ ਆਗੈ?' ਤਾਂ ਦੁਨੀ ਚੰਦ ਆਖਿਆ, 'ਕਿਆ ਕਰੀਐ?' ਤਾਂ ਤ੍ਰੀਮਤਿ ਅਖਿਆ 'ਜਾਹਿ ਦੇ ਆਉ'। ਤਬ ਦੁਨੀ ਚੰਦ ਸੂਈ ਫੇਰਿ ਲੈ ਆਇਆ ਬਾਬੇ ਪਾਸਿ। ਆਇ ਆਖਿਓਸੁ, 'ਇਹ ਸੂਈ ਮੇਰੇ ਪਾਸਿ ਅਗੈ ਚਲਣੈ ਕੀ ਨਾਹੀ, ਫੇਰਿ ਲੇਵਹੁ'। ਤਬ ਗੁਰੂ ਬਾਬੇ ਆਖਿਆ 'ਇਹ ਧਜਾ ਕਿਉਂ ਕਰਿ ਪਹੁੰਚਾਵਹਿੰਗਾ, ਜੋ ਸੂਈ ਨਹੀਂ ਪਹੁੰਚਾਇ ਸਕਦਾ ?' ਤਬ ਦੁਨੀ ਚੰਦ ਉਠਿ ਆਇ ਮੱਥਾ ਟੇਕਿਆ, ਆਖਿਓਸੁ, 'ਜੀ ਓਹੁ ਬਾਤ ਕਰਿ ਜਿਤੁ ਆਗੈ ਪਹੁੰਚੈ'। ਤਦਹੁ ਗੁਰੂ ਆਖਿਆ, 'ਪਰਮੇਸਰ ਕੇ ਨਾਮ ਤੂੰ ਦੇਹਿਅਤੀਤਾ, ਅਭਿਆਗਤ ਦੇ ਮੁਹਿ ਪਾਇ, ਇਉਂ ਸਾਥਿ ਪਹੁੰਚੈਗੀ'। ਤਬ ਦੁਨੀ ਚੰਦ ਸਤ ਲਖ ਕੀਆ ਧਜਾ ਲੁਟਾਇ ਦੂਰਿ ਕੀਤੀਓਸੁ। ਹੁਕਮੁ ਮੰਨਿਆ। ਹੁਕਮੁ ਗੁਰੂ ਕਾ ਐਸਾ ਹੈ, ਜੋ ਕੋਈ ਮੰਨੈਗਾ ਤਿਸਕੀ ਗਤਿ ਹੋਵੈਗੀ। ਤਦਹੁ ਦੁਨੀ ਚੰਦ ਨਾਉ ਧਰੀਕੁ ਸਿਖ* ਹੋਆ, ਗੁਰੂ ਗੁਰੂ ਲਗਾ ਜਪਣਿ। ਬੋਲਹੁ ਵਾਹਿਗੁਰੂ॥ ਤਬ ਬਾਬੇ ਆਖਿਆ, 'ਮਰਦਾਨਿਆਂ ! ਰਬਾਬੁ ਵਜਾਇ'। ਤਾਂ ਮਰਦਾਨਿ ਰਬਾਬੁ ਵਜਾਇਆ। ਚੰਦਰਾਗੁ ਆਸਾ ਕੀ ਵਾਰ ਕੀਤੀ, ਪਉੜੀਆਂ ੧੫ ਪਰਥਾਇ ਦੁਨੀ ਚੰਦ ਕੇ ਕੀਤੀਆਂ।

੩੮. ਬ੍ਰਾਹਮਣ ਦੀ ਸੁਚ ਰਸੋਈ.

ਤਬ ਬਾਬਾ ਜੀ ਘਰਿ ਆਇਆ, ਤਲਵੰਡੀ ਵਿਚਿ ਕੋਈ ਦਿਨੁ ਰਹੈ। ਇਕ ਦਿਨ ਇਕੁ ਬ੍ਰਾਮਣੁ ਅਚਾਰੀ ਆਇਆ ਖੁਧਿਆਰਬੁ, ਤਾਂ ਆਇ ਅਸੀਲ ਬਚਨੁ ਕੀਤੇਸੁ। ਬਾਬਾ ਜੀ ਪਰਸਾਦ ਵਿਚਿ ਬੈਠਾ ਥਾ। ਤਬ ਗੁਰੂ ਆਖਿਆ, 'ਆਵਹੁ ਮਿਸਰ ਜੀ ! ਪਰਸਾਦੁ ਤਈਆਰ ਹੈ'। ਤਾਂ ਪੰਡਿਤ ਕਹਿਆ, 'ਮੈਂ ਇਹੁ ਪਰਸਾਦੁ ਨਾਹੀਂ ਖਾਂਦਾ, ਮੈਂ ਆਪਣੈ ਕਰਿ ਖਾਵਾਂਗਾ, ਜਬ ਹਥੁ ਭਰਿ ਧਰਤੀ ਉਖਣਾਂਗਾ, ਅਤੇ ਚਉਂਕਾ ਦੇਵਾਂਗਾ, ਅਤੇ ਜਾਇਕੈ ਗਿਠ ਭਰਿ ਧਰਤੀ ਉਖਣਾਂਗਾ ਤਾਂ ਚੁੱਲਾ ਕਰਾਂਗਾ। ਲਕੜੀਆ ਧੋਇ ਕਰਿ ਚਾੜਾਂਗਾ। ਏਹ ਰਸੋਈ ਕੀ ਧਰਤੀ ਕੈਸੀ ਹੈ ? ਤਾਂ ਮੈਂ ਨਾਹੀ ਖਾਂਦਾ'। ਤਬ ਬਾਬੈ ਆਖਿਆ, 'ਇਸ ਪੰਡਿਤ ਕਉ ਰਸੋਈ ਕੋਰੀ ਦੇਵਹੁ'। ਤਬ ਕੋਰੀ ਰਸੋਈ ਮਿਲੀ। ਪੰਡਤੁ ਬਾਹਰਿ ਲੈ ਗਇਆ, ਜਾਏ ਲਗਾ ਚੌਂਉਕਾ ਬਣਾਵਣਿ, ਧਰਤੀ ਖੋਦਣਿ, ਜਿਥੈ ਧਰਤੀ ਖੋਦੈ, ਓਥੈ ਹਡੀਆਂ ਨਿਕਲਿਨਿ। ਤਬ ਚਾਰਿ ਪਹਿਰਿ ਖੋਦਦਾ ਫਿਰਿਆ। ਜਾਂ ਭੁਖਾ ਆਜਜੁ ਹੋਆ, ਤਾਂ ਆਖਿਓਸੁ,

*'ਸਿਖ' ਪਾਠ ਹਾ:ਬਾ: ਨੁਸਖੇ ਦਾ ਹੈ। ਚੰਦਰਾਗੁ:ਬਾ:ਨੁ:ਵਿਚ 'ਬੋਲਹੁ ਵਾਹਿਗੁਰੂ' ਨਹੀਂ ਹੈ। ਚੰਦਰਾਗੁ:ਬਾ:ਨੁਸਖੇ ਵਿਚ 'ਕੂੜ ਰਾਜਾ ਕੂੜ ਪਰਜਾ... ਤੋਂ... ਮਤ ਥੋੜੀ ਸੇਵ ਗਵਾਈਐ' ਤਕ ਲਿਖ ਕਰ ਕੇ ਅਗੋਂ ਲਿਖਿਆ ਹੈ—ਅਗੈ ਵਾਰ ਪੂਰਣ ਲਿਖਣੀ ਹੈ, ਬੋਲਹੁ ਵਾਹਿਗੁਰੂ।

‘ਬਾਬੇ ਤੇ ਜਾਵਾਂ*’ । ਤਾਂ ਆਇ ਪੈਰੀ ਪਇਆ, ਆਖਿਓਸੁ, ‘ਜੀ ਓਹ ਪਰਸਾਦੁ ਮੈਨੂੰ ਮਿਲੈ, ਮੈਂ ਭੁੱਖਾ ਮੁਆ ਹਾਂ’ । ਤਦਹੁ ਗੁਰੂ ਆਖਿਆ, ‘ਸੁਆਮੀ ! ਓਹੁ ਵਖਤੁ ਗਇਆ ਪਰਸਾਦ ਕਾ, ਪਰੁ ਜਾਹਿ ਵਾਹਿਗੁਰੂ ਕਰਿਕੈ ਧਰਤੀ ਖੋਦੁ, ਰਸੋਈ ਕਰੁ ਖਾਹਿ’ । ਤਬ ਬਾਬਾ ਬੋਲਿਆ ਸਬਦੁ ਰਾਗੁ ਬਸੰਤ ਵਿਚ ਮਃ ੧ ॥

ਸੁਇਨੇ ਕਾ ਚਉਕਾ ਕੰਚਨ ਕੁਆਰ ॥ ਰੁਪੇ ਕੀਆ ਕਾਰਾ ਬਹੁਤੁ ਬਿਸਥਾਰੁ ॥
ਗੰਗਾ ਕਾ ਉਦਕ ਕਰੰਤੇ ਕੀ ਆਗਿ ॥ ਗਰੁੜਖਾਣਾ ਦੁਧ ਸਿਉਗਾਡਿ ॥੨॥
ਰੇਮਨ ਲੇਖੈ ਕਬਹੁ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥
ਦਸ ਅਠ ਲੀਖੈ ਹੋਵਹਿ ਪਾਸਿ ॥ ਚਾਰੇ ਬੇਦ ਮੁਖਾਰਗ ਪਾਠਿ ॥ ਪੁਰਬੀ ਨਾਵੈ
ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨ ਰਾਤਿ ॥ ੨ ॥ ਕਾਜੀ ਮੁਲਾਂ
ਹੋਵਹਿ ਸੇਖ ॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾਂ ਕੀ ਸੰਧਿ ॥
ਬਿਨੁ ਬੁਝੇ ਸਭ ਖੜੀਅਸਿ ਬੰਧਿ ॥ ਜੇਤੇ ਜੀਅ ਲਿਖੀ ਸਿਰਿਕਾਰ ॥ ਕਰਣੀ
ਉਪਰਿ ਹੋਵਹਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ
ਸਿਫਤਿ ਭੰਡਾਰ ॥ ੪ ॥ ੩ ॥

੩੯. ਇਕ ਵੈਰਾਗੀ ਬਾਲਕ.

ਤਬ ਏਕ ਦਿਨਿ ਗੁਰੂ ਕੀ ਆਗਿਆ ਹੋਈ, ਜੋ ਪਿਛਲੈ ਪਹਰਿ ਰਾਤਿ ਕਉ ਕੀਰਤਨ ਹੋਵੈ ਤਾਂ ਇਕੁ ਲੜਕਾ ਬਰਸਾ ਸਤਾਂ ਕਾ ਘਰ ਤੇ ਉਠਿ ਆਵੈ, ਆਇ ਗੁਰੂ ਜੀ ਕੈ ਪਿਛੈ ਖੜਾ ਹੋਵੈ । ਜਬ ਆਰਤੀ ਕੀਰਤਿ ਹੋਵੈ, ਤਾਂ ਉਠਿ ਜਾਵੈ । ਤਬ ਬਾਬੈ ਇਕ ਦਿਨਿ ਕਹਿਆ ‘ਅਜੁ ਏਹੁ ਲੜਕਾ ਪਕੜਿ ਰਖਣਾ’ । ਜਬ ਮਥਾ ਟੇਕ ਕਰਿ ਚਾਲਿਆ, ਤਾਂ ਸੰਗਤਿ ਪਕੜਿ ਰਖਿਆ, ਆਣਿ ਹਾਜਰੁ ਕੀਤਾ ॥ ਤਬ ਬਾਬੈ ਪੁਛਿਆ, ਆਖਿਆ ‘ਏ ਲੜਕੇ ! ਤੂੰ ਜੋ ਇਤੁ ਵਖਤਿ ਉਠਿ ਅਵਦਾ ਹੈ, ਸੋ ਕਿਉ ਆਂਵਦਾ ਹੈ ? ਅਜੇ ਤੇਰਾ ਵਖਤੁ ਖਾਵਣ ਖੇਡਣ ਸਉਣ ਦਾ ਹੈ’ । ਤਦਹੁ ਉਸਿ ਲੜਕੈ ਆਖਿਆ, ‘ਜੀ ! ਇਕ ਦਿਨਿ ਮੇਰੀ ਮਾਤਾ ਕਹਿਆ ਜੋ ਬੇਟਾ—ਤੂੰ ਅਗਿ ਬਾਲੁ—ਤਾਂ ਮੈਂ ਆਗਿ ਲਗਾ ਬਾਲਣਿ । ਜਾ ਲਕੜੀਆਂ ਪਾਈਆਂ ਤਾਂ ਪਹਿਲੇ ਨਿਕੜੀਆਂ ਕਉ ਲਗੀ, ਤਾਂ ਪਿਛਹੁ ਵਡੀਆਂ ਕਉ ਲਗੀ । ਤਦਹੁ ਮੈਂ ਭਉ ਕੀਤਾ, ਜੋ ਮਤਾਂ ਅਸੀਂ ਨਿਕੜੇ ਚਲਿ ਜਾਹਿ, ਵਡੇਰੇ ਹੋਣਿ ਮਿਲਹਿ ਕਿ ਨ ਮਿਲਹਿ ਲਕੜੀਆਂ ਕੀ ਨਿਆਈ । ਤਾ ਮੈ ਆਖਿਆ, ਜੋ ਗੁਰੂ ਜਪਿ ਲੇਹਿ’ । ਤਦਿ ਸੰਗਤਿ ਹੈਰਾਨੁ ਹੋਇ ਰਹੀ ਸੁਣਿਕੈ । ਤਬ ਬਾਬੈ ਦੀ ਖੁਸ਼ੀ ਹੋਈ, ਲੜਕਾ ਪੈਰੀ ਪਇਆ । ਤਾਂ ਗੁਰੂ ਬਾਬੈ ਤਿਤੁ ਮਹਿਲਿ ਸਬਦੁ ਬੋਲਿਆ ਸਿਰੀ ਰਾਗੁ ਵਿਚ ਮਃ ੧੧ :— ਸਿਰੀ ਰਾਗੁ ਮਹਲਾ ੫ ॥

ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣ ਹਾਰੁ ॥ ਮਾਇਆ ਕਾਮਿ

*—ਤਾਂ ਆਖਿਓਸੁ ‘ਬਾਬੇ ਤੇ ਜਾਵਾਂ’— ਏਹੁ ਹਾ:ਬਾ:ਨੁ: ਵਿਚ ਨਹੀਂ ਹੈ ।

† ਇਹ ਸਬਦ ਪੰਚਮ ਪਾਤਸ਼ਾਹ ਜੀ ਦਾ ਹੈ ਮਃ ੧ ਲਿਖਣਾ ਭੁੱਲ ਹੈ ।

ਵਿਆਪਿਆ ਸਮਝੈ ਨਾਹੀ ਗਾਵਾਰੁ ॥ ਉਠਿ ਚਲਿਆ ਪਛੁਤਾਇਆ
ਪਰਿਆ ਵਸਿ ਜੰਦਾਰ ॥੧॥ ਅੰਧੇ ਤੂੰ ਬੈਠਾ ਕੰਧੀ ਪਾਇ ॥ ਜੇ ਹੋਵੀ ਪੂਰਬਿ
ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥ ੧ ॥ ਰਹਾਉ ॥ ਹਰੀ ਨਾਹੀ ਨਹ
ਡਡਰੀ ਪਕੀ ਵਢਣਹਾਰਾ ॥ ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥
ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥ ਪਹਿਲਾ
ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ ਤੀਜੈ ਬਾਖਿ ਬਖਾਇਆ ਚਉਥੈ
ਭੋਰੁ ਭਇਆ ॥ ਕਦਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥
ਸਾਧ ਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥ ਜਿਸਤੇ ਸੋਝੀ
ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥ ਨਾਨਕ ਡਿਠਾ ਸਦਾ ਨਾਲਿ ਹਰਿ
ਅੰਤਰਜਾਮੀ ਜਾਣੁ ॥ ੪ ॥ ੪ ॥ ੧੪ ॥

ਤਦਹੁੰ ਬਾਬਾ ਰਵਦਾ ਰਹਿਆ ਘਰ ਤੇ ।

੪੦. ਕਰੋੜੀਆ.

*ਤਬ ਬਾਬਾ ਦਰੀਆਉ ਉਪਰ ਬਹਿ ਗਇਆ, ਤਲਵੰਡੀ ਕੇ ਨਜੀਕ ਇਕ
ਬਾਂਉ ਉਥੇ ਬਹੁਤ ਗਉਗਾ ਚਲਿਆ । ਜੇ ਕੋਈ ਸੁਨੈ, ਸੋ ਸਭ ਆਵੈ । ਲੋਕ ਆਖਣ
ਜੋ 'ਕੋਈ ਖੁਦਾਇ ਦਾ ਫਕੀਰ ਪੈਦਾ ਹੋਇਆ ਹੈ, ਨਾਨਕ ਨਾਉ' ਹੈਸੁ, ਆਪਣੇ
ਖੁਦਾਇ ਨਾਲ ਰੱਤਾ ਹੈ' । ਲੋਕ ਬਹੁਤ ਜੁੜਿਆ, ਮੁਰੀਦ ਭੀ ਹੋਵਨ । ਜੋ ਆਵੈ, ਸੋ
ਪਰਚਾ ਜਾਵੈ । ਜੋ ਬਾਬਾ ਸਲੋਕ ਕਰਦਾ ਥਾ; ਸੋ ਪਰਗਟ ਹੋਏ । ਇਹੁ ਸਲੋਕ ਕੀਤੇ
ਸੇ, ਫਕੀਰ ਕਾਨਿਆ ਨਾਲ ਗਾਉਂਦੇ ਸੇ:—

ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥

ਤਬ ਨਾਨਕ ਕੇ ਘਰ 'ਏਕੋ ਨਾਮ ਵਖਾਣੀਐ'। ਬਹੁਤ ਉਸਤਤ ਹੋਵਨ ਲਗੀ,
ਖਰਾ ਬਹੁਤ ਗਉਗਾ ਹੋਇਆ । ਜੇ ਕੋਈ ਹਿੰਦੂ, ਮੁਸਲਮਾਨ, ਜੋਗੀ, ਸੰਨਿਆਸੀ,
ਬ੍ਰਹਮਚਾਰੀ, ਤਪੀਏ, ਤਪੀਸਰ, ਦਿਗੰਬਰ, ਬੈਸਨੋ, ਉਦਾਸੀ, ਗ੍ਰਸਤੀ†; ਬੈਰਾਗੀ,
ਖਾਨ, ਖਨੀਨ, ਉਮਰੇ, ਉਮਰਾਉ, ਕਰੋੜੀਏ, ਜਿਮੀਦਾਰ, ਭੁੰਮੀਏ, ਜੋ ਕੋ ਆਵੈ,
ਸੋ ਪਰਚਾ ਜਾਵੈ । ਸਭੇ ਲੋਕ ਉਸਤਤਿ ਕਰਨ ।

ਤਬ ਜਿਥੈ ਬਾਬਾ ਰਹਿੰਦਾ ਸੀ ਉਸ ਗਿਰਾਉ' ਪਾਸ ਇਕ ਕਰੋੜੀਆ
ਰਹਿੰਦਾ ਸੀ । ਓਨ ਕਹਿਆ, 'ਏਹ ਕਉਣ ਹੈ ? ਜੋ ਪੈਦਾ ਹੋਇਆ ਹੈ, ਸੋ ਸਭ
ਇਸਕਾ ਨਾਉ ਲੈਤੇ ਹੈਨ । ਹਿੰਦੂ ਤਾਂ ਖਰਾਬ ਕੀਏ ਥੇ, ਪਰ ਮੁਸਲਮਾਨਾਂ ਕਾ ਭੀ
ਇਮਾਨ ਖੋਇਆ । ਕਿਆ ਈਮਾਨ ਮੁਸਲਮਾਨ ਕਾ ਜੋ ਹਿੰਦੂ ਉਪਰ ਈਮਾਨ ਕਰਤੇ
ਹੈਨ ? ਪਰ ਚਲਹੁ ਅਸੀ' ਬੰਨ ਲੈ ਆਵਹਿ' । ਜਾਂ ਚੜਿਆ ਘੋੜੈ ਉਪਰ, ਤਾਂ ਘੋੜਾ

*ਇਹ ਸਾਰੀ ਸਾਖੀ ਹਾ;ਵਾ:ਨੁ:ਵਿਓਂ ਪਾਈ ਹੈ; ਵਲੈਤ ਵਾਲੀ ਵਿਚ ਹੈ ਨਹੀਂ ।

†ਉਦਾਸੀ, ਗ੍ਰਸਤੀ = ਮੁਰਾਦ ਹੈ ਤਜਾਗੀ ਲੋਕ ਤੇ ਘਰਾਂ ਬਾਰਾਂ ਵਾਲੇ ਦੋਵੇਂ ।

ਫਰਕ ਪਇਆ। ਫਿਰ ਅਗਲੇ ਦਿਨ ਚੜਿਆ, ਤਾਂ ਆਂਵਦਾ ਆਂਵਦਾ ਰਾਹਿ ਵਿਚ ਅੰਧਾ ਹੋਇ ਗਇਆ, ਸੁਖਸ ਕਿਛ ਨਾਂਹੀ, ਤਾਂ ਬਹਿ ਗਇਆ। ਲੋਕਾਂ ਕਹਿਆ, 'ਜੀ ਅਸੀਂ ਡਰਦੇ ਆਖ ਨਹੀਂ ਸਕਦੇ, ਪਰ ਨਾਨਕ ਵਡਾ ਪੀਰ ਹੈ। ਤੁਸੀਂ ਉਸਕੀ ਬੰਦਗੀ ਸਿਮਰਣ ਕਰਹੁ'। ਤਾਂ ਕਰੋੜੀਆ ਸਿਫਤ ਲਗਾ ਬਾਬੇ ਨਾਨਕ ਦੀ ਕਰਣ। ਅਤੇ ਪਾਸ ਲੋਕ ਭੀ ਲੱਗੇ ਬਾਬੇ ਵਲ ਸਿਜਦਾ ਕਰਣ। ਤਾਂ ਕਰੋੜੀਆ ਅਸਵਾਰ ਹੋਇਆ, ਤਾਂ ਪੱਟ ਘੋੜੇ ਉਪਰਹੁ ਢਹਿ ਪਇਆ, ਦਿਸੈ ਕਿਛੁ ਨਾਂਹੀ। ਤਬ ਲੋਕਾਂ ਕਹਿਆ, 'ਦੀਵਾਨ ਜੀ ! ਤੂੰ ਭੁਲਦਾ ਹੈ ਜੋ ਘੋੜੇ ਚੜਦਾ ਹੈ, ਨਾਨਕ ਵਡਾ ਪੀਰ ਹੈ, ਤੂੰ ਪਿਆਦਾ ਹੋਇ ਕਰ ਚਲ, ਜੋ ਤੂੰ ਬਖਸੀਐ'। ਤਾਂ ਕਰੋੜੀ ਪਿਆਦਾ ਹੋਇ ਚਲਿਆ। ਜਿਥੇ ਬਾਬੇ ਦੀ ਦਰਗਾਹ ਦਿਸ ਆਈ, ਤਾਂ ਤਿਥੇ ਖੜਾ ਹੋਇ ਕਰ ਲਗਾ ਸਲਾਮ ਕਰਣ। ਨੇੜੇ ਆਇਆ ਤਾਂ ਇਹੁ ਪੈਰੀ ਪਇਆ। ਬਾਬੇ ਬਹੁਤ ਖੁਸੀ ਕੀਤੀ। ਬਾਬੇ ਤਿੰਨ ਦਿਨ ਰਖਿਆ, ਬਾਬਾ ਬਹੁਤ ਖੁਸੀ ਹੋਆ। ਤਾਂ ਕਰੋੜੀ ਅਰਜ ਕੀਤੀ, 'ਬਾਬਾ ਜੀ ! ਤੇਰਾ ਹੁਕਮ ਹੋਵੈ, ਤਾਂ ਇਕ ਚਕ ਬਨਾਵਾਂ ਤੇਰੇ ਨਾਂਵ ਕਾ, ਕਰਤਾਰ ਪੁਰ ਨਾਉਂ ਰਖੀਐ ਧਰਮਸਾਲਾ ਪਾਈਐ'। ਤਾਂ ਕਰੋੜੀਆ ਵਿਦਿਆ ਹੋਇਆ। ਬੋਲੋ ਵਾਹਿਗੁਰੂ।

੪੧. ਭਾਰੀਬ, ਮਨਸੁਖ ਤੇ ਸ਼ਿਵਨਾਭ.

*ਤਾਂ ਪਿਛਹੁ ਕਾਲੂ ਆਪਣੇ ਆਦਮੀ ਸਭ ਲੈਕਰ ਬਾਬੇ ਪਾਸ ਆਇਆ। ਬਾਬਾ ਟਿਕਿਆ। ਸੰਗਤ ਸਿਖ ਲੱਗੇ ਹੋਂਦੇ ਜਾਣ। ਬਾਬੇ ਉਹ ਭੇਖ ਉਤਾਰਿਆ। ਇਕ ਚਾਦਰ ਤੇੜ ਇਕ ਚਾਦਰ ਉਪਰ, ਇਕ ਪਟਕਾ ਸਿਰ, ਨਿਰੰਜਨ ਨਿਰੰਕਾਰ ਕਾ ਸਰੂਪ ਧਰਿਆ ਜਗਤ ਨਿਸਤਾਰਣ ਕੇ ਤਾਂਈ। ਜਗਤ ਵਿਚ ਡੋਰੀ ਉਭਰ ਗਈ, ਜੋ 'ਵਾਹੁ ਵਾਹੁ ! ਨਾਨਕੁ ਜੀ ਵਾਹੁ ਵਾਹੁ ਵੱਡਾ ਭਗਤ ਪੈਦਾ ਹੋਆ ਹੈ'।

ਤਬ ਇਕ ਖੱਤਰੀ ਥਾ, ਖਰਾ ਗਰੀਬ ਯਤੀਮ ਸਾ। ਉਸ ਕੇ ਘਰ ਇਕ ਕੁੜੀ ਸੀ; ਘਰਹੁ ਖਰਾ ਆਜਜ ਸੀ; ਸਰ ਕਿਛ ਨਾ ਸੀ ਆਂਵਦਾ। ਉਨ ਬਾਬੇ ਪਾਸ ਆਇ ਅਰਦਾਸ ਕੀਤੀ; 'ਅਜੀ ਗਰੀਬ ਨਿਵਾਜ ! ਮੇਰੇ ਤੇ ਸਰ ਕਿਛ ਨਾਹੀਂ ਆਂਵਦੀ, ਬੇਟੀ ਕੁਆਰੀ ਹੈ ਕਿਛ ਪਰਮੇਸਰ ਕੇ ਨਾਇ ਅੰਗੀਕਾਰ ਕਰਾਂ, ਖਸਮਾਨਾ ਹੋਵੈ'। ਤਾਂ ਬਾਬੇ ਹੁਕਮ ਕੀਤਾ, 'ਜਿ ਕਿਛੁ ਵਸਤੁ ਤੈਨੂੰ ਚਾਹੀਦੀ ਹੈ, ਸੋ ਤੂੰ ਲਿਖਾਇ ਲੈ ਆਉ, ਅਸੀਂ ਅਣਾਇ ਦੇਹਾਂਗੇ'। ਉਨ ਖੱਤਰੀ ਵੀਵਾਹ ਦੀ ਵਸਤ ਸਤ ਲਿਖ

*ਇਹ ਸਾਖੀ ਭੀ ਸਾਰੀ ਹਾਫਜ਼ਾਬਾਦ ਵਾਲੇ ਨੁਸਖੇ ਵਿਚੋਂ ਪਾਈ ਹੈ, ਵਲੈਤ ਪਹੁੰਚੀ ਸਾਖੀ ਵਿਚ ਹੈ ਨਹੀਂ।

†ਜਿਸ ਤਰ੍ਹਾਂ ਅੱਜ ਕਲ ਕਹੀਦਾ ਹੈ—ਅੰਗ ਪਾਲ, ਉਹ ਮੁਰਾਦ ਹੈ ਕਿ ਮੇਰੀ ਗਰੀਬੀ ਤੱਕ ਕੇ ਆਪਣੀ ਮਿਹਰ ਦਾ ਅੰਗ ਪਾਲ। ਭਾਵ ਕੁਛ ਦਾਜ ਦੌਣ ਵਾਸਤੇ ਦਿਓ।

ਆਂਦੀ; ਜਿਤਨੀ ਲੋੜੀਦੀ ਸੀ। ਤਾਂ ਬਾਬੇ ਹੁਕਮ ਕੀਤਾ, 'ਭਾਗੀਰਥ ! ਆਣ ਦਿਨੋ'। ਭਾਈ ਭਾਗੀਰਥ, ਤੂੰ ਲਾਹੌਰ ਜਾਇ, ਜਿਤਨੀਆਂ ਵਸਤੂ ਲੋੜੀਦੀਆਂ ਹੈਨ ਅਤੇ ਲਿਖੀਆਂ ਹੈਨ, ਸੋ ਸਭਿ ਲੈ ਕੇ ਤੁਧ ਆਵਣੀਆਂ। ਜੇ ਭਲਕੇ ਰਹਿਓ' ਤਾਂ ਜਨਮ ਵਿਗੜੀਗਾ'। ਉਹ ਭੈਮਾਨ ਹੋਕਰ ਉਠ ਦਉੜਿਆ, ਲਾਹੌਰ ਆਇਆ। ਇਕ ਸ਼ਾਹ ਬਾਣੀਏ ਨੂੰ ਮਿਲਿਆ, ਆਖਿਓਸ, 'ਮੈਨੂੰ ਇਤਨੀਆਂ ਵਸਤੂ ਲੋੜੀਦੀਆਂ ਹੈਨ, ਮੈਨੂੰ ਆਣ ਦੇਹਿ'। ਤਬ ਉਨ ਬਾਣੀਏ ਕਹਿਆ 'ਅੱਜ ਰਹੁ ਭਲਕੇ ਨੂੰ ਸਭੇ ਵਸਤੂ ਹੋਇ ਆਵਣਗੀਆਂ'। ਤਾਂ ਭਾਗੀਰਥ ਆਖਿਆ, 'ਮੈ ਜਾਣਾ ਹੈ, ਰਹਿੰਦਾ ਨਾਹੀ'। ਤਾਂ ਉਨ ਬਾਣੀਏ ਆਖਿਆ, 'ਜੇ ਵਸਤੂ ਸਭ ਹੋਵਣਗੀਆਂ, ਪਰ ਇਕ ਚੂੜਾ ਨਾ ਹੋਸੀਆ, ਚੂੜੇ ਚੀਰੀਦੇ ਰੰਗੀਦੇ ਰਾਤ ਪਵੇਗੀ। ਅੱਜ ਤੂੰ ਰਹੁ ਭਾਗੀਰਥ!' ਭਾਗੀਰਥ ਆਖਿਆ, 'ਮੈਂ ਤੁਈਕਾਲ ਰਹਾਂ ਨਾਹੀ'। ਬਾਣੀਏ ਆਖਿਆ, 'ਅੱਜ ਰਹੇ ਬਾਝ ਕੰਮ ਹੋਂਦਾ ਨਹੀ'। ਤਬ ਉਨ ਬਾਣੀਏ ਆਖਿਆ : 'ਤੂੰ ਸਾਮ ਸਾਮ ਰਹੁ ਜੇ ਕੰਮ ਚੂੜੇ ਦਾ ਤੈ ਕਰਣਾ ਹੈ'। ਤਾਂ ਭਾਗੀਰਥ ਕਹਿਆ, 'ਜੇ ਅੱਜ ਕੰਮ ਨਾਹੀ ਸਉਰਦਾ, ਅਤੇ ਹੁਕਮ ਸਿਰ ਨਾ ਜਾਵੇ, ਤਾਂ ਮੇਰਾ ਜਨਮ ਵਿਗੜੇਗਾ'। ਤਾਂ ਉਨ ਬਾਣੀਏ ਆਖਿਆ, 'ਭਾਈ ਕਿਸੀ ਕਾ ਸਾਹਿਬ ਹੋਂਦਾ ਹੈ ਕਰੜਾ ਤਾਂ ਉਹ ਚਾਕਰ ਕਹਿੰਦਾ ਹੈ ਜੋ—ਮੇਰਾ ਸਾਹਿਬ ਖਿਝੇਗਾ, ਮੇਰਾ ਵਜਹੁ ਕਟੈਗਾ—ਤੂੰ ਜੋ ਕਹਿੰਦਾ ਹੈਂ,—ਜੇ ਹੁਕਮ ਸਿਰ ਨਾ ਜਾਵੇਗਾ, ਤਾਂ ਮੇਰਾ ਜਨਮ ਵਿਗੜੇਗਾ—। ਸੇ ਤੇਰਾ ਸਾਹਿਬ ਕੈਸਾ ਹੈ, ਜਿਸ ਕੇ ਕੋਪ ਤੇ ਤੇਰਾ ਜਨਮ ਵਿਗੜੇਗਾ ?' ਤਾਂ ਭਾਗੀਰਥ ਕਹਿਆ, 'ਮੇਰਾ ਸਾਹਿਬ ਗੁਰੂ ਹੈ। ਜੇ ਹਉਂ ਉਸ ਦੇ ਹੁਕਮ ਸਿਰ ਨਾ ਜਾਵਾਂ ਤਾਂ ਮੇਰਾ ਜਨਮ ਵਿਗੜੇ'। ਤਾਂ ਉਨ ਬਾਣੀਏ ਕਹਿਆ, 'ਭਾਈ ਅੱਜ ਕਲੀਕਾਲ ਕੇ ਗੁਰੂ ਕਿਆ ਹੈਨ, ਜਿਨਕੇ ਕਹੇ ਤੇਰਾ ਜਨਮ ਵਿਗੜੇ ?' ਤਾਂ ਭਾਗੀਰਥ ਆਖਿਆ, 'ਜੇ 'ਮੇਰਾ ਸਾਹਿਬ ਗੁਰੂ ਮਹਾਂਪੁਰਖ ਹੈ'। ਤਾਂ ਉਨ ਬਾਣੀਏ ਕਹਿਆ ਜੋ 'ਰੇ ਘਰ ਬੂਡੇ ! ਕਲੀਕਾਲ ਮਹਿ ਮਹਾਂ ਪੁਰਖ ਕਹਾਂ ਹੈ ?' ਤਬ ਆਖਿਆ, 'ਨਾਂ ਜੀ, ਮੇਰਾ ਗੁਰੂ ਮਹਾਂ ਪੁਰਖ ਪੁਰਨ ਹੈ, ਮਹਾਂ ਪੁਰਖ ਹੈ, ਨਿਰੰਜਨ ਰੂਪ ਹੈ'। ਤਬ ਉਨ ਬਾਣੀਏ ਕਹਿਆ, 'ਚਲ ਹਉਂ ਤੇਰੇ ਸਾਥ ਚਲਦਾ ਹਾਂ। ਇਕ ਚੂੜਾ ਹੈ ਮੇਰੇ ਘਰ ਰੰਗਿਆ ਹੋਆ, ਤੂੰ ਆਪਣੇ ਪਾਸ ਗੁਹ ਬੰਧ ਰੱਖ। ਜਉ ਤੇਰਾ ਗੁਰੂ ਮਹਾਂ ਪੁਰਖ ਹੋਇਗਾ, ਤਾਂ ਤੇਰਾ ਭੀ ਗੁਰੂ ਅਤੇ ਮੇਰਾ ਭੀ ਗੁਰੂ, ਅਰ ਜੇ ਮਹਾਂਪੁਰਖ ਨਾ ਹੋਆ, ਤਾਂ ਵਸਤੂ ਦੇਵਾਂਗਾ ਅਰ ਮੁਲ ਲੇਵਾਂਗਾ ?'

ਤਾਂ ਭਾਗੀਰਥ ਅਰ ਬਾਣੀਆਂ ਦੋਨੋਂ ਚਲੇ, ਗੁਰੂ ਬਾਬੇ ਕੋਲ ਆਏ। ਤਾਂ ਬਾਬੇ ਅਗੋਂ ਕਹਿਆ 'ਭਾਗੀਰਥ ! ਜਿੱਧਰ ਜਾਹਿ, ਤਿੱਧਰ ਬਹਿ ਰਹੈ, ਜਬਾਬ ਨਾ ਲੈ ਆਵਹਿ'। ਅਜੇ ਉਹ ਆਂਵਦੇ ਸੇ ਰਾਹਿ ਵਿਚ, ਉਨ ਵਾਕ ਸੁਣ ਪਾਇਆ ਤਾਂ ਉਸ ਬਾਣੀਏ ਕੇ ਕਪਾਟ ਖੁਲ੍ਹ ਗਏ, ਜੋ ਏਹ ਮਹਾਂਪੁਰਖ ਅੰਤਰਜਾਮੀ ਹੈ। ਆਇ ਪੈਰੀਂ ਪਏ। ਤਬ ਉਸ ਬਾਣੀਏ ਕੀ ਨਿਸਾ ਭਈ ਦਰਸ਼ਨ ਦੇਖਣੇ ਨਾਲ, ਪੈਰੀਂ ਪਉਂਦੇ

ਨਿਹਾਲ ਹੋਇ ਗਇਆ । ਤੀਨ ਬਰਸ ਬਾਬੇ ਕੋਲ ਰਹਿਆ, ਫੇਰ ਬਾਬੇ ਵਿਦਿਆ ਕੀਤਾ । ਗੁਰੂ ਬਾਬੇ ਦੀ ਬਾਣੀ ਬਹੁਤ ਸਿਖੀਆਸੁ, ਪੋਥੀਆਂ ਸਿਖ* ਲੀਤੀਓਸੁ । ਗੁਰੂ ਪਾਸਹੁ ਵਿਦਿਆ ਹੋਆ, ਵਿਦਿਆ ਹੋਇ ਘਰ ਆਇਆ ਲਹੌਰ ਵਿਚ ।

ਉਨ ਵਪਾਰੀ ਸਾਹ ਲੋਕ ਬੁਲਾਏ, ਹੱਟ ਦੀ ਵਸਤੂ ਸਭ ਸਉਂਪੀ, ਆਪ ਸਮੁੰਦਰ ਜਹਾਜ ਕਰ ਚਲਿਆ । ਜਹਾਂ ਰਾਜਾ ਸ਼ਿਵਨਾਭਿ ਰਹਿੰਦਾ ਥਾ ਉਸ ਨਗਰੀ ਜਾਹਿ ਰਹਿਆ । ਵਾਪਾਰ ਲੱਗਾ ਕਰਣ, ਵੱਡੀ ਰਾਤ ਤਾਈਂ ਕੀਰਤਨ ਕਰੈ । ਜਿਥੈ ਪਹਿਰ ਰਾਤ ਰਹੈ, ਤਿਥੈ ਉਠ ਕਰ ਠੰਢੈ ਪਾਣੀ ਨਾਲ ਨੁਵੇਗੁਰੂਬਾਬੇ ਦੀ ਆਗਿਆ ਹੈ ਜੋ ਠੰਢੈ ਪਾਣੀ ਨਾਲ ਨਾਵੈਗਾ ਪਹਿਰ ਰਾਤਰਹਿੰਦੀ, ਅਤੈਗੁਰੂ ਕਾ ਨਾਉਂ ਜਪਹਿਗੇ ਉਨ ਕਉ ਪਰਮੇਸਰ ਕੇ ਦਰ ਅੰਮ੍ਰਿਤ ਪੀਐਗਾ, ਅਜੂਨੀ ਸੰਭੂ ਸੰਗ ਸਮਾਵੈਗਾ । ਜਹਾਂ ਗੁਰੂ ਬਾਬੇ ਕਾ ਨਿਵਾਸ ਹੈ, ਤਹਾਂ ਉਹ ਰੱਖੀਂ ਅਹਿੰਗੇ । ਅਰ ਬੇਦਾਂ ਕਹਿਤਾ ਹੈ, ਜੋ ਪਹਿਰ ਰਾਤ ਸਿਉਂ ਨਾਵੈਗਾ । ਤਿਸ ਕਉ ਸਵਾ ਮਣ ਸੋਨੇ ਕਾ ਪੁੰਨ ਹੋਵੈਗਾ । ਜੋ ਚਉ ਘੜੀਆਂ ਰਾਤ ਨੂੰ ਨਾਵੈਗਾ ਤਿਸਨੂੰ ਸਵਾ ਮਣ ਪਾਣੀ ਕਾ ਪੁੰਨ ਹੋਵੈਗਾ । ਜੋ ਦਿਨ ਚੜੇ ਨਾਵੈਗਾ, ਤਿਸ ਨੂੰ ਪੁੰਨ ਨਾ ਪਾਪ । ਏਹ ਤਾਂ ਬੇਦਾਂ ਕਹਿਤਾ ਹੈ, ਅਰ ਬਾਬੇ ਦੀ ਆਗਿਆ ਹੈ 'ਜੋ ਮੇਰਾ ਸਿਖ ਪ੍ਰਾਤਕਾਲ ਨਾਵੈਗਾ, ਸਿਰ ਪਾਣੀ ਠੰਢਾ ਪਾਵੈਗਾ, ਤਿਸਕੀ ਪਰਮ ਗਤ ਹੋਵੈਗੀ। ਜੀਵਦਾ ਭੀ ਮੁਕਤਾ ਅਰ ਮੁਆ ਭੀ ਮੁਕਤਾਃ' ।

ਅਰ ਓਹ ਬਾਣੀਆਂ ਪਹਿਰ ਰਾਤ ਰਹਿੰਦੀ ਨਾਵੈ ਪਾਣੀ ਠੰਢੈ ਨਾਲ । ਨਾਇਕਰ ਜਪ ਪੜੈ, ਅਰ ਪੋਥੀ ਸਬਦ ਪੜਕੇ ਪ੍ਰਾਤਕਾਲ ਹੋਂਦੇ ਨੂੰ ਪਰਸਾਦਿ ਜੇਵਕੈ ਜਾਇ ਸੰਸਾਰ ਕੀ ਪ੍ਰਕ੍ਰਿਤਿ ਕਰੇ । ਰਾਤੀਂ ਆਵੈ ਤਾਂ ਗੁਰੂ ਕਾ ਸਬਦ ਗਾਵੈ । ਅਰ ਉਸ ਵਲ ਕੇ ਲੋਕ ਦਿਨ ਚੜੇ ਇਸਨਾਨ ਕਰਹਿ । ਦੁਆਦਸ ਟਿਕੇ ਚੜਾਵਹਿ, ਅਰ ਆਇਤਵਾਰ ਅਮਾਵਸ, ਇਕਾਦਸੀ ਬਰਤ ਕਰਹਿੰਗੇ ਏਹੁਰੇ ਕੀ ਪੂਜਾ ਕਰਹਿ, ਠਾਕਰ ਦੁਆਰੇ ਭੀ ਜਾਂਹਿ । ਓਹ ਬਾਣੀਆਂ ਨਾ ਵਰਤ, ਨਾ ਪੂਜਾ, ਨਾ ਅਮਾਵਸ, ਨਾ ਆਇਤਵਾਰ ਉਨਕੀ ਕਾਈ ਪ੍ਰਕ੍ਰਿਤ ਨ ਕਰੇ । ਇਸ ਵੱਲ ਕੇ ਜੇ ਹਿੰਦੂ ਜਾਂਹਿ, ਤਿਸਕੋ ਓਹ ਭੁਸਟ ਕਰ ਘੱਤਨ । ਤਬ ਲੋਕਉ ਉਸ ਬਾਣੀਏ ਕੀ ਚਰਚਾ ਦਲਾਈ । ਤਬ ਚਲੀ ਚਲੀ ਬਾਤ ਰਾਜੇ ਸ਼ਿਵਨਾਭਿ ਪਾਸ ਚਲ ਪਈ, ਜੋ 'ਜੀ ਇਕ ਜੋ ਬਾਣੀਆ ਹੈ, ਹਿੰਦੂ ਕਹਾਂਵਦਾ ਹੈ, ਅਰ ਕਰਮ ਭੁਸਟ ਕਰਦਾ ਹੈ' । ਤਬ ਰਾਜੇ ਕਹਿਆ, ਜੋ 'ਰੇ, ਉਸ ਬਾਣੀਏ ਕਉ ਬੁਲਾਇ ਲੇ ਆਵਹੁ, ਮੈਂ ਉਸ ਕਉ ਪੁਛਹੁ । ਜੋ, ਰੇ ਉਹ ਕਿਉ ਐਸੀ ਬਾਤ ਕਰਤਾ ਹੈ ਹਿੰਦੂ ਜਨਮ ਹੋਇਕੈ ?' ਤਬ ਰਾਜੇ

*ਇਹ ਲਿਖਾਰੀ ਦੀ ਭੁਲ ਹੈ, ਪਾਠ ਚਾਹੀਦਾ ਹੈ—'ਲਿਖ ਲੀਤੀਓਸੁ' ।

†ਬੇਦ ਤੋਂ ਲੇਖਕ ਦੀ ਮੁਰਾਦ ਵੇਦ ਨਹੀਂ, ਪਰ ਕੋਈ ਹੋਰ ਸ਼ਾਸਤ੍ਰ ।

‡ਉਪਰ ਆ ਚੁਕਾ ਹੈ ਕਿ ਜੋ ਅੰਮ੍ਰਿਤ ਵੇਲੇ ਨੁਕੇ ਨਾਮ ਜਪਹਿੰਗੇ ਉਨਕੋ ਅੰਮ੍ਰਿਤ ਪੀਐਗਾ । ਇਥੇ ਬੀ ਉਹੋ ਨਾਮ ਜਪਣ ਨਾਲ ਮੁਰਾਦ ਹੈ ।

ਦੂਤ ਉਸ ਬਾਣੀਏ ਕਉ ਬੁਲਾਇ ਲੈ ਆਏ। ਤਬ ਓਹ ਬਾਣੀਆਂ ਰਾਮ ਰਾਮ ਕਰਕੇ ਸਿਰ ਨਿਵਾਇ ਕਰ ਨਲੀਏਰ ਦੇ ਮਿਲਿਆ। ਤਬ ਰਾਜੇ ਪੁੱਛਿਆ, ਜੋ 'ਰੇ ਬਾਣੀਏ! ਤੂੰ ਹਿੰਦੁ ਜਨਮ ਹੈਂ, ਤੂੰ ਬਰਤ ਨੇਮ ਪੂਜਾ ਨਹੀਂ ਕਰਤਾ, ਸੋ ਕਿਉਂ ਨਹੀਂ ਕਰਤਾ?'

*ਜੋ, 'ਜੀ, ਜਿਸ ਕਾਰਣ ਤੁਮ ਬਰਤਨੇਮ ਸੰਜਮ ਕਰਤੇ ਹੋ, ਸੋ ਵਸਤ ਮੈਂ ਪਾਈ ਹੈ। ਕਿਆ ਵਰਤ ਨੇਮ ਕਰਉ?'

ਤਬ ਰਾਜੇ ਪੁੱਛਿਆ 'ਕਉਣ ਵਸਤ ਤੈਂ ਪਾਈ ਹੈ? ਜਿਸ ਤੇ ਤੇਰਾ ਸੰਤੋਖ ਹੁਆ ਹੈ'। ਕਹੇ, 'ਜੀ ਮੈਂ ਮਹਾਂਪੁਰਖ ਕਾ ਦਰਸਨ ਕੀਆ ਹੈ, ਜਿਸ ਕੇ ਦਰਸਨ ਮੁਕਤਿ ਪਾਈ ਹੈ'। ਤਬ ਰਾਜੇ ਕਹਿਆ, 'ਤੇਰੀ ਨਿਸ਼ਾ ਹੋਈ ਹੈ ਉਸਕੇ ਦਰਸਨ?' ਤਬ ਬਾਣੀਏ ਕਹਿਆ, 'ਜੀ ਪਰਮੇਸਰ ਮਿਲਿਆ, ਤਾਂ ਨਿਸ਼ਾ ਦੀ ਕਿਆ ਚੱਲੀ ਹੈ?'। ਤਬ ਰਾਜੇ ਕਹਿਆ, 'ਰੇ ਬਾਣੀਏ! ਕਲਜੁਗ ਮੈਂ ਐਸਾ ਕਉਣ ਹੈ ਮਹਾਂ ਪੁਰਖ ਜਿਸਕੇ ਦਰਸਨ ਮੁਕਤਿ ਪਾਈਐ?' ਕਹੈ, 'ਜੀ ਐਸਾ ਬਾਬਾ ਨਾਨਕ ਹੈ, ਜਿਸਕੇ ਨਾਮ ਲੀਐ ਮੁਕਤਿ ਪਾਈਤੀ ਹੈ'। ਤਬ ਉਨ ਬਾਣੀਐਂ ਬਾਬੇ ਨਾਨਕ ਜੀ ਕੀ ਬਾਣੀ ਪ੍ਰਗਟ ਕਰੀ। ਤਬ ਰਾਜੇ ਸਿਵਨਾਭਿ ਬਾਣੀ ਸੁਣੀ, ਸੁਣਿਕੈ ਤ੍ਰਿਪਤ ਹੋਇ ਗਇਆ। ਰੋਮ ਰੋਮ ਮਗਨ ਹੋਇ ਗਇਆ। ਗੁਰੂ ਬਾਬੇ ਦੀ ਬਾਣੀ ਜੋ ਸੁਣੀ ਰਾਜੇ ਸਮਝੀ। 'ਰੇ ਬਾਣੀਐ! ਤੂੰ ਮੇਰੇ ਤਾਂਈ ਅਪਨੇ ਨਾਲ ਲੈ ਚੱਲ ਜਹਾਂ ਗੁਰੂ ਬਾਬਾ ਨਾਨਕ ਹੈ, ਮੈਂ ਦਰਸਨ ਦੇਖਉ'। ਤਬ ਉਨ ਬਾਣੀਐਂ ਕਹਿਆ, 'ਜੀ ਇਉਂ ਤੂੰ ਚਲੇ, ਤਾਂ ਕਿਆ ਜਾਪੈ ਤੂੰ ਪਹੁੰਚ ਸਕਹਿ ਕਿ ਨਾ ਸਕਹਿ? ਪਰ ਤੂੰ ਜੀਅ ਵਿਚ ਅਰਾਧ, ਤੇਰੇ ਤਾਈਂ ਈਹਾਂ ਹੀ ਮਿਲੇਗਾ'। ਤਬ ਰਾਜੇ ਸਿਵਨਾਭਿ ਕਹਿਆ, 'ਜਿਸ ਧਰਤੀ ਗੁਰੂ ਬਾਬਾ ਨਾਨਕ ਰਹਿਤਾ ਹੈ, ਸੋ ਧਰਤੀ ਤੂੰ ਕਹੁ'।

ਕਹੈ, 'ਜੀ ਲਾਹੌਰ ਤੇ ਕੋਸ ਪੰਦਰਾਂ ਕਰਤਾਰ ਪੁਰ ਬੰਨਿਆ ਹੈ ਪੰਜਾਬ ਕੀ ਧਰਤੀ ਮਾਂਹਿ, ਉਹਾਂ ਗੁਰੂ ਬਾਬਾ ਨਾਨਕ ਰਹਿਤਾ ਹੈ। ਸਥਾਨ ਤਲਵੰਡੀ ਰਾਇ ਭੋਇ ਭੱਟੀ ਕੀ, ਰਾਵੀ ਕੇ ਪਾਰ, ਨਾਮ ਸੁਥਾਨ ਰਾਵੀ ਦੇ ਉਰਾਰ ਕਰਤਾਰ ਪੁਰ ਬੰਨਿਆਂ ਹੈ, ਉਹਾਂ ਮਹਾਂਪੁਰਖ ਰਹਿਤਾ ਹੈ। ਸਭਨੀ ਥਾਂਈ ਹੈ, ਜਹਾਂ ਜਹਾਂ ਅਰਾਧੀਐ, ਤਹਾਂ ਤਹਾਂ ਹਾਜਰ ਹੈ'। ਤਬ ਰਾਜੇ ਕਹਿਆ, 'ਤਉ ਚਲੋ ਲਾਹੌਰ ਕਉ, ਜੋ ਜਾਇਕਰ ਦਰਸਨ ਕਰਉ'। ਤਬ ਉਨ ਬਾਣੀਐਂ ਕਹਿਆ, ਜੋ 'ਜੀ ਮਹਾਂ ਪੁਰਖ ਕਾ ਸੁਭਾਉ ਹੈ, ਚੱਲ ਕੈ ਕੋਈ ਨਾਂਹੀ ਅੱਪੜਿਆ'। ਕਹੈ, 'ਜੀ ਤੂੰ ਆਪਣੇ ਆਤਮੇ ਅੰਦਰ ਅਰਾਧ, ਗੁਰੂ ਬਾਬਾ ਅੰਤਰਜਾਮੀ ਹੈ, ਤੁਝ ਕਉ ਈਹਾਂ ਹੀ ਮਿਲੇਗਾ'। ਤਬ ਰਾਜੇ ਸਿਵਨਾਭਿ ਏਹੁ ਬਾਤ ਮੰਨ ਲੀਤੀ। ਤਬ ਉਹ ਬਾਣੀਆਂ ਵਿਦਾ ਹੋਆ। ਉਨ ਬਾਣੀਐਂ ਚਲਤੀ ਵੇਰੀ ਕਹਿਆ, 'ਜਿ ਰਾਜਾ ਜੀ, ਤੂੰ ਧੰਨ ਹੈ, ਗੁਰੂ ਬਾਬਾ ਨਾਨਕ ਤੈਨੂੰ ਮਿਲੇਗਾ, ਪਰ ਤੂੰ ਲਖ ਸਕਹਿੰਗਾ ਨਾਹੀ'। ਕਿਆ ਜਾਪੈ ਕਿਤ ਰੂਪ

*ਇਹ ਬਾਣੀਏ ਦਾ ਉੜ ਹੈ।

ਤੁਝ ਕਉ ਆਇ ਦਰਸਨ ਦੇਇਗਾ ? ਜੋਗੀ ਕੇ ਰੂਪ, ਕਿ ਬ੍ਰਹਮਣ ਕੇ ਰੂਪ, ਕਿ ਡੰਡਧਾਰੀ ਕੇ ਰੂਪ, ਕਿ ਦਿਗੰਬਰ ਕੇ ਰੂਪ, ਕਿ ਖੜੀ ਕੇ ਰੂਪ, ਕਿ ਬੈਰਾਗੀ ਕੇ ਰੂਪ, ਕਿ ਸੰਨਿਆਸੀ ਕੇ ਰੂਪ, ਬ੍ਰਹਮਚਾਰੀ ਕੇ ਰੂਪ, ਕਿ ਕਲੰਦਰ ਕੇ ਰੂਪ, ਕਿ ਹਿੰਦੂ ਕੇ ਰੂਪ, ਕਿ ਮੁਸਲਮਾਨ ਕੇ ਰੂਪ, ਅਤੇ ਸਭੇ ਰੂਪ ਉਸਦੇ ਹੈਨ। ਇਉਂ ਨਾ ਜਾਣੀਐ ਤੇਰੇ ਤਾਂਈ ਕਿਤ ਰੂਪ ਦਰਸਨ ਦੇਵੈਗਾ। ਓਹ ਅਭਿਨਾਸੀ ਪੁਰਖ ਹੈ। ਤੂੰ ਸਮਝਤਾ ਰਹੀਐ।

ਤਬ ਓਹ ਬਾਣੀਆਂ ਉਹਾਂ ਤੇ ਜਹਾਜ ਭਰ ਕੇ ਚਲਿਆ। ਰਾਜੇ ਕਉ ਪਿਛੇ ਬਹੁਤ ਉਦਾਸੀ ਹੋ ਰਹੀ ਗੁਰੂ ਬਾਬੇ ਕੇ ਦਰਸਨ ਕੀ। ਸਦਾ ਸਦਾ ਚਿਤਵਨੀ ਕਰੈ, ਸੋਵਤੇ, ਬੈਠਤੇ, ਉਠਤੇ ਅਠ ਪਹਰ ਗੁਰੂ ਬਾਬੇ ਦੀ ਚਾਹ ਵਿਚ ਰਹੇ, ਅਉਰ ਠਉਰ ਮਨ ਠਹਰਾਵੈ ਨਹੀਂ, ਨਿਤਾਪਤਿ ਬਾਬੇ ਹੀ ਕੀ ਚਾਹ ਵਿਚ ਰਹੇ। ਤਬ ਰਾਜੇ ਜੀਅ ਨਾਲ ਕੀਤਾ, ਜੋ-ਕਾਈ ਗਲ ਪਿਛੈ ਬਾਬਾ ਨਾਨਕ ਲਖਿਆ ਜਾਵੈ। ਹੋਰਤ ਗੱਲੇ ਨਹੀਂ ਹੱਥ ਆਵਣਦਾ, ਇਤ ਗਲ ਹਥ ਆਵੈ, ਜੋ ਭਲੀਆ ਸਰੂਪੀਆਂ ਇਸਤ੍ਰੀਆਂ ਬੁਲਾਈਆਂ, ਉਨਾਂ ਕਉ ਰਾਜੇ ਕਹਿ ਛਡਿਆ, ਜੋ 'ਕੋਈ ਚਹੁ ਵਰਨਾਂ ਵਿਚ ਫਕੀਰ ਉਦਾਸੀ ਆਵੈ, ਤਿਸਕੀ ਖੂਬ ਸੇਵਾ ਕਰਨੀ, ਅਰ ਉਸਕੇ ਮੋਹ ਲੈ ਜਾਣਾ', ਮਤਲਬ ਏਹ ਜੋ ਗੁਰੂ ਬਾਬਾ ਨਾਨਕ ਮੋਹਿਆ ਨਾ ਜਾਵੈਗਾ—। ਅਬ ਰਾਜੇ ਭਲੀਆਂ ਸਰੂਪੀਆਂ ਚੇਰੀਆਂ ਪੈਦਾ ਕੀਤੀਆਂ। ਉਨ ਕਉ ਕਹਿਆ; 'ਜੋ ਕੋਈ ਆਵੈ, ਤਿਸਕੀ ਸੇਵਾ ਕਰਹੁ। ਕੋਈ ਸੰਨਿਆਸੀ, ਬ੍ਰਹਮਚਾਰੀ, ਜੋਗੀ, ਦਿਗੰਬਰ, ਵੈਸ਼ਨੋ, ਹਿੰਦੂ, ਮੁਸਲਮਾਨ ਹੋਵੈ, ਫਕੀਰ ਦਰਵੇਸ਼ ਹੋਵੈ, ਅਤੀਤ ਬੈਰਾਗੀ ਹੋਵੈ, ਤਿਸਕੀ ਸੇਵਾ ਕਰਹੁ। ਐਸੀ ਸੇਵਾ ਕਰਹੁ ਜਿ ਉਸਕਾ ਧਰਮ ਛੁਟ ਜਾਇ।' ਰਾਜੇ ਕੇ ਜੀਅ ਏਹ ਵਰਤੀ,— ਜਿ ਕੋਈ ਪੂਰਾ ਹੋਇਗਾ, ਸੋ ਤਿਸਕਾ ਧਰਮ ਰਹੇਗਾ, ਅਰ ਜੋ ਕਲੀ ਕਾਲ ਕਾ ਹੋਇਗਾ ਤਿਸਕਾ ਧਰਮ ਨਾ ਰਹੇਗਾ। ਕਲਿ ਮਹਿ ਪੂਰਾ ਬਾਬਾ ਨਾਨਕ ਹੈ ਅਵਰ ਕੋਈ ਨਾਹੀਂ। ਪਾਈਐ ਤਾਂ ਇਸ ਹੀ ਬਾਤ ਪਾਈਐ, ਨਾਤਰ ਹੋਰ ਬਾਤ ਨਹੀਂ ਪਾਵਣੇ ਕੀ। ਬਾਬਾ ਨਾਨਕ ਅੰਤਰਜਾਮੀ ਪੂਰਨ ਪੁਰਖ ਹੈ, ਰਾਜੇ ਕੇ ਅਰਾਧਨੇ ਕਰਕੈ ਆਵੈਗਾ—। ਤਬ ਉਹ ਬਾਣੀਆਂ ਉਹਾਂ ਤੇ ਪੰਜਾਬ ਕੀ ਧਰਤੀ ਜਾਇ ਪਹੁਤਾ। ਬੋਲੋ ਵਾਹਿਗੁਰੂ।

ਉਦਾਸੀ ਦੂਸਰੀ

੪੨. ਦੂਜੀ ਉਦਾਸੀ ਦੱਖਣ ਦੀ, ਸੈਦੇ ਸੀਹੋਂ ਤੇ ਵਰੁਣ.

੧ ਓ ਸਤਿਗੁਰਪ੍ਰਸਾਦਿ ॥

ਦਤੀਆ ਉਦਾਸੀ ਕੀਤੀ ਦੱਖਣ ਕੀ। ਅਹਾਰੁ ਤਲੀ ਭਰਿ ਰੇਤ ਕੀ ਕਰਹਿ।

ਤਦਹੁ ਪੈਰੀ ਖੜਾਵਾਂ ਕਾਠ ਕੀਆਂ । ਹਥਿ ਆਸਾ । ਸਿਰਿ ਰਸੇ ਪਲੇਟੇ, ਬਾਹਾਂ ਜਾਂਘਾਂ ਰਸੇ ਪਲੇਟੇ । ਮਥੇ ਟਿਕਾ ਬਿੰਦੁਲੀ ਕਾ । ਤਦਹੁ ਨਾਲਿ ਸੈਦੋ ਜਟੁ ਜਾਤ ਘੋਰੇ ਥਾ* । ਤਦਹੁ ਬਾਬਾ ਧਨਾਸਰੀ† ਦੇਸਿ ਜਾਇ ਨਿਕਲਿਆ। ਤਬ ਕੋਈ ਦਿਨ ਉਹਾ ਰਹੈ । ਤਬ ਰਾਤਿ ਕੈ ਸਮੈ ਸੈਦੋ ਅਤੇ ਸੀਹੋ ਜਾਤ ਘੋਰੇ ਦੋਵੈ‡ ਦਰੀਆਇ ਜਾਵਨਿ, ਸੇਵਾ ਕਰਨਿ ਪਹਿਰੁ ਰਾਤਿ ਰਹੰਦੀ ਨੂੰ ਜਾਵਨਿ । ਅਤੇ ਮਨਿ ਵਿਚਿ ਧਾਰਨਿ ਗੁਰੂ ਖੋਆਜੇ ਤੇ ਪਾਈ ਹੈ^A । ਤਉ ਗੁਰੂ ਉਤੇ ਥਾਇ ਪਾਈ ਹੈ । ਇਕ ਸਖੈ^B ਓਨਾਂ ਆਖਿਆ, ‘ਜੋ ਅਸੀ ਭੀ ਸੇਵਾ ਕਰਾ ਤਿਤਦਰੁ’ । ਏਕ ਦਿਨ, ਇਕ ਰਾਤਿ ਕਉ ਦੇਖਨਿ ਤਾ ਇਕੁ ਮਰਦੁ ਚਲਿਆ ਆਂਵਦਾ ਹੈ, ਹਥਿ ਮਛੀ ਹੈਸੁ । ਤਾਂ ਓਸੁ ਮਰਦੁ ਪੁਛਿਆ, ‘ਤੁਸੀ ਕਉਣ ਹਉ ?’ ਤਦਹੁ ਸੈਦੋ ਅਤੇ ਸੀਹੋ^C ਬੋਲਿਆ ‘ਜੋ ਅਸੀ ਗੁਰੂ ਨਾਨਕ ਕੇ ਸਿਖ ਹਾਂ’ । ਤਬ ਰਾਤਿ ਕੈ ਸਮੈ ਉਸੁ ਮਰਦੁ ਪੁਛਿਆ ‘ਤੁਸੀ ਕਹਾਂ ਚਲੇ ਹਉ ?’ ਤਬ ਸੈਦੋ ਬੋਲਿਆ ਜੋ ‘ਜੀ ਅਸੀ ਨਿਤਾਪ੍ਰਤ ਪਹਰੁ ਰਾਤਿ ਨੁ ਖੋਆਜੇ ਦੀ ਸੇਵਾ ਕਰਣਿ ਜਾਂਦੇ ਹਾਂ, ਜੋ ਅਸਾਡੈ ਗੁਰੂ ਖੋਆਜੇ ਤੇ ਹੀ ਪਾਇਆ ਹੈ^D’ । ਤਬ ਸੈਦੋ ਪੁਛਿਆ ‘ਜੀ ਤੁਸੀ ਕਉਣ ਹਉ ? ਕਿਥੈ ਜਾਵਹੁਗੇ?’ ਤਬ ਓਹੁ ਮਰਦੁ ਬੋਲਿਆ, ਜੋ ‘ਮੈ ਖੋਆਜਾ ਹਾਂ, ਗੁਰੂ ਪਾਸਿ ਜਾਂਦਾ ਹਾਂ, ਨਿਤ-ਪ੍ਰਤਿ ਇਤੁ ਸਮੈ ਜਾਂਦਾ ਹਾਂ ਸੇਵਾ ਕਰਣਿ । ਅਜੁ ਮਛਲੀ ਭੇਟਿ ਲੈ ਚਲਿਆ ਹਾਂ ।’ ਤਬ ਸੈਦੋ ਸੀਹੋ^E ਆਇ ਪੈਰੀ ਪਏ, ਆਖਿਓਨੈ, ‘ਜੀ ! ਅਸੀ ਆਖਦੇ ਹਾਂ, ਜੋ—ਗੁਰੂ ਤੁਸਾਂ ਤੇ ਪਾਇਆ ਹੈ—ਅਤੇ ਤੁਸੀਂ ਆਖਦੇ ਹਉ, ਜੋ—ਅਸੀ ਨਿਤਾਪ੍ਰਤ ਸੇਵਾ ਕਰਣਿ ਜਾਂਦੇ ਹਾਂ, ਅਜੁ ਗੁਰੂ ਜੀ ਕੀ ਭੇਟਿ ਮਛਲੀ ਲੈ ਚਲੇ ਹਾਂ—’ । ਤਦਹੁ ਖੁਆਜੇ ਖਿਦਰਿ ਆਖਿਆ, ‘ਏ ਸਾਹਿਬ ਕੇ ਲੋਕੁ ! ਮੈ ਪਾਣੀ ਹਾਂ, ਅਤੇ ਓਹੁ ਪਉਣੁ ਗੁਰੂ ਹੈ, ਮੈ ਕਈ ਵਾਰ ਉਸਤੇ ਉਪਜਿਆ ਹਾਂ, ਅਰੁ ਕਈ ਵਾਰੁ ਉਸ ਮਹਿ ਸਮਾਇ ਗਇਆ ਹਾਂ’ । ਤਬ ਸੈਦੋ ਅਤੇ ਸੀਹੋ^E ਜਾਤਿ ਘੋਰੇ ਦੋਵੈ ਸਿਖ ਆਇ ਗੁਰੂ ਪਾਸਿ ਪੈਰੀ ਪਏ । ਤਦਹੁ ਗੁਰੂ ਪੁਛਿਆ, ‘ਅਜੁ ਤੁਸੀ ਇਸ ਵਖਤੇ ਕਿਉਂ

* ‘ਸੈਦੋ ਜਟੁ ਜਾਤ ਘੋਰੇ ਥਾ’ ਦੀ ਥਾਂ ਹਾ: ਵਾ: ਨੁ: ਵਿਚ ਐਉਂ ਹੈ—‘ਸੈਦੋ ਤੇ ਘੋਰੇ ਜੱਟ ਨਾਲ ਥੇ’ । † ਹੋ ਸਕਦਾ ਹੈ ਇਸ ਦੀ ਮੁਰਾਦ ‘ਤਨਾਸਰਮ’ ਤੋਂ ਹੋਵੇ । ‡ ਹਾ: ਵਾ: ਨੁ: ਵਿਚ ਏਥੇ ਪਾਠ ਹੈ ‘ਸੈਦੋ ਅਤੇ ਘੋਰੇ ਦੋਵੇ’ ਸੀਹੋ ਦਾ ਨਾਮ ਨਹੀਂ; ਅਗੇ ਜਾਕੇ ਸੈਦੋ ਦੀ ਜਾਤ ਘੋਰੇ ਏਸ ਨੁਸਖੇ ਵਿਚ ਬੀ ਲਿਖੀ ਹੈ, ਦੋਖੋ ਸਾਖੀ ੪੬ ਦੀ ਅਖੀਰਲੀ ਸਤਰ, ਸੀਹੋਂ ਤੇ ਸੈਦੋ ਦੋਇ ਜਾਤ ਦੇ ਘੋਰੇ ਸਿਧ ਹੁੰਦੇ ਹਨ ।

A ‘ਜੋ ਗੁਰੂ ਤੋਂ ਪਾਈ ਹੈ’ ਏਹ ਪਾਠ ਹਾ: ਵਾ: ਨੁ: ਵਿਚ ਨਹੀਂ ਹੈ ।

B ‘ਪਾਠਾਂਤੁ ‘ਸਮੈ’ ।

C ‘ਅਤੇ ਸੀਹੋਂ’ ਹਾ: ਵਾ: ਨੁ: ਵਿਚ ਨਹੀਂ ਹੈ ।

D ਏਥੇ ‘ਅਸੀਂ ਭੀ ਖੁਆਜੇ ਪਾਸ ਹੀ ਜਾਂਦੇ ਹਾਂ’ ਪਾਠ ਹਾ: ਵਾ: ਨੁ: ਵਿਚ ਵਾਧੂ ਹੈ ।

E ‘ਸੀਹੋਂ’ ਦੀ ਥਾਂ ਹਾ: ਵਾ: ਨੁ: ਵਿਚ ਪਾਠ ‘ਘੋਰੇ’ ਹੈ ।

ਆਏ ? ਆਗੇ ਦਿਨਿ ਚੜੈ ਆਵਤੇ' । ਤਬ ਸੈਦੋ ਘੋਹੋ ਦੁਹੀ ਬੇਨਤੀ ਕਰਿ ਸੁਣਾਈ
ਖੁਆਜੇ ਮਿਲੇ ਕੀ । ਤਬ ਬਾਬਾ ਬੋਲਿਆ :— ਸਲੋਕੁ ਮਃ ੨* ॥

ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉਨਿਧਿ ਨਾਮੁ
ਏਕੁ ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ
ਪੀਗੁ ॥ ਚਉਥੈ ਪਹਰਿ ਸਬਾਹਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ
ਸਿਉ ਦੋਸਤੀ ਮਨਿਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ
ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ
ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ
ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ
ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥ ੧ ॥
ਮਃ ੨ ॥ ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ
ਦਾਈ ਦਾਇਆ ਖੇਲੈ ਜਗਲੁ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ
ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆ-
ਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥ ੨ ॥

ਤਬਿ ਗੁਰੂ ਬਾਬਾ ਧਨਾਸਰੀ ਦੇਸਿ ਕੋਈ ਦਿਨੁ ਰਹਿਆ । ਓਥੈ ਬਹੁਤੁ ਲੋਕ
ਨਾਉ ਧਰੀਕ ਸਿਖੜ ਹੋਏ, ਗੁਰੂ ਗੁਰੂ ਲਗੈ ਜਪਣਿ ।

੪੩. ਅਨਭੀ ਸਰੇਵੜਾ.

ਤਬ ਇਕ ਸਰੇਵੜੇ ਕਾ ਮਟੁ ਥਾ, ਉਸ ਕੀ ਲੋਕੁ ਬਹੁਤੁ ਪੂਜਾ ਕਰੈ । ਤਬ
ਉਸ ਸੁਣਿਆ ਜੋ ਗੁਰੂ ਆਇਆ ਹੈ, ਤਾਂ ਉਹੁ ਆਪਣੇ ਸਿਖ ਮੈਲਿ ਕਰਿ ਲੈ
ਆਇਆ । ਆਇ ਦਰ ਕੈ ਬਾਹਰਿ ਵਾਰਿ ਵਿਛਾਵਣਿ ਕੀਤੇ ਬਾਹਰ ਬੈਠਾ, ਅਰੁ
ਗੁਰੂ ਜੋਗੁ ਆਖਿ ਭੇਜਿਓਸੁ, 'ਜੋ ਬਾਹਰਿ ਆਉ' । ਤਬ ਗੁਰੂ ਬਾਬਾ ਬਾਹਰਿ
ਆਇਆ । ਤਦਹੁ ਅਨਭੀ^A ਸਰੇਵੜੈ ਪੁਛਿਆ ਗੁਰੂ ਬਾਬੈ ਜੋਗੁ, ਜੋ 'ਤੂ ਅੰਨੁ
ਨਵਾਂ ਪੁਰਾਣਾ ਖਾਵਤਾ ਹੈ, ਅਤੈ ਚੰਣਿ ਭੁਨੇ ਖਾਵਤਾ ਹੈ^B, ਅਤੈ ਪਾਣੀ ਠੰਢਾ

*ਇਹ ਸਲੋਕ ਦੂਸਰੇ ਪਾਤਸਾਹ ਜੀ ਦਾ ਹੈ । ਲਿਖਾਰੀ ਦੀ ਭੁੱਲ ਹੈ ।

†ਇਹ ਸਲੋਕ ਜਪੁਜੀ ਦੇ ਅਖੀਰ ਬੀ ਹੈ, ਤੇ ਇਹ ਮਾਝ ਦੀ ਵਾਰ ਵਿਚ ਮਃ ੨
ਹੇਠ ਹੈ, ਓਥੇ 'ਕੇਤੀ' ਤੋਂ ਪਹਿਲਾਂ 'ਹੋਰ' ਪਾਠ ਵਧ ਹੈ ਤੇ ਕੁਝ ਥੋੜਾ ਥੋੜਾ ਹੋਰ
ਬੀ ਫਰਕ ਹੈ । ਮਃ ੧ ਦਾ ਇਹੋ ਜੇਹਾ ਸਲੋਕ ਰਾਗ ਮਾਰੂ ਵਿਚ ਬੀ ਹੈ, ਤਿਸਦਾ
ਪਾਠ ਐਉਂ ਹੈ :—ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ ਸੰਜੋਗੀ ਧਰਤੀ ਮਾਤਾ ॥
ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈਹੇ ॥

‡'ਸਿੱਖ' ਪਾਠ ਹਾ:ਵਾ:ਨੁ:ਦਾ ਹੈ । ^Aਹਾ:ਵਾ:ਨੁ:ਵਿਚ 'ਅਨਭੀ' ਦੀ ਥਾਂ 'ਨਾਰਭੀ' ਹੈ ।

^B'ਅਤੈ ਚੰਣਿ ਭੁਨੇ ਖਾਵਤਾ ਹੈ' ਇਹ ਪਾਠ ਹਾ: ਵਾ: ਨੁ: ਵਿਚ ਨਹੀਂ ਹੈ ।

ਪੀਵਤਾ ਹੈ ਬਿਨੁ ਛਾਣਿਆ*, ਬਨਿ ਝੁਣਿ ਝੁਣਿ ਖਾਂਦਾ ਹੈ, ਅਤੈ ਗੁਰੂ ਕਹਾਂਵਦਾ ਹੈ, ਸੇ ਤੈ ਕਿਆ ਗੁਣੁ ਪਾਇਆ ਹੈ ਜੋ ਨਿਤਾਪ੍ਰਤਿ ਜੀਆ ਮਾਰਦਾ ਹੈ ?' । ਤਬ ਗੁਰੂ ਬਾਬਾ ਬੋਲਿਆ ਰਾਗੁ ਮਾਝ ਕੀ ਵਾਰ ਪਉੜੀ :-

ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ॥ ਸਤਿਗੁਰੁ ਹੋਇ ਦਇਆਲੁ
ਨ ਕਬਹੂੰ ਝੁਰੀਐ ॥ ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥
ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ
ਦਇਆਲੁ ਤਾ ਜਮ ਕਾ ਡਰੁ ਕੇਹਾ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ
ਸੁਖੁ ਦੇਹਾ॥ ਸਤਿਗੁਰੁ ਹੋਇ ਦਇਆਲੁ ਤਾ ਨਵਨਿਧਿ ਪਾਈਐ॥ ਸਤਿਗੁਰੁ
ਹੋਇ ਦਇਆਲੁ ਤ ਸਚਿ ਸਮਾਈਐ ॥ ੨੫ ॥ ਸਲੋਕੁ ਮਃ ੧ ॥
ਸਿਰੁ ਖੋਹਾਇ ਪੀਅਹਿ ਮਲਵਾਲੀ ਜੂਠਾ ਮੰਗਿ ਮੰਗਿ ਖਾਹੀ॥ ਫੋਲਿ ਫਦੀ-
ਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥ ਭੇਡਾ ਵਾਰੀ ਸਿਰੁ ਖੋਹਾ-
ਇਨਿ ਭਰੀਅਨਿ ਹਥ ਸੁਆਹੀ ॥ ਮਾਉ ਪੀਉ ਕਿਰਤੁ ਗਵਾਇਨ ਟਬਰ
ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਬਾਉ
ਪਾਹੀ॥ ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ
ਕੁਚੀਲ ਰਹਹਿ ਦਿਨ ਰਾਤੀ ਮਥੈ ਟਿਕੇ ਨਾਹੀ॥ ਝੁੰਡੀ ਪਾਇ ਬਹਨਿ ਨਿਤਿ
ਮਰਣੈ ਵੜਿ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ ਅਗੇ ਪਿਛੀ
ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥ ਦਯਿ
ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੇ ਸੋਈ
ਅਵਰੁ ਨ ਕੋਈ ਰਖੈ॥ ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਬੈ॥
ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ॥ ਅਠਸਠਿ ਤੀਰਥ ਦੇਵੀ
ਥਾਪੇ ਪੁਰਬੀ ਲਗੈ ਬਾਣੀ ॥ ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ
ਸੁਜਾਣੀ ॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥
ਨਾਨਕ ਸਰ ਖੁਬੇ ਸੈਤਾਨੀ ਏਨਾ ਗਲ ਨ ਭਾਣੀ॥ ਵੁਠੈ ਹੋਇਐ ਹੋਇ ਬਿਲਾ-
ਵਲੁ ਜੀਆ ਜੁਗਤਿ ਸਮਾਣੀ ॥ ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ
ਹੋਵੈ॥ ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾਧਨ ਦਹੀ ਵਿਲੋਵੈ॥ ਤਿਤੁ ਘਿਇ
ਹੋਮ ਜਗ ਸਦ ਪੂਜਾ ਪਾਇਐ ਕਾਰਜੁ ਸੋਹੈ॥ ਗੁਰੂ ਸਮੁੰਦੁ ਨਦੀ ਸਭਿਸਿਖੀ ਨਾਤੈ
ਜਿਤੁ ਵਡਿਆਈ॥ ਨਾਨਕ ਜੇ ਸਿਰ ਖੁਬੇ ਨਾਵਨਿ ਨਾਹੀ ਤਾ ਸਤਿ ਚਟੇ ਸਿਰਿ
ਛਾਈ ॥ ੧॥ ਮਃ ੨੨ ॥ ਅਗੀ ਪਾਲਾ ਕਿਕਰੇ ਸੂਰਜ ਕੇਹੀ ਰਾਤਿ ॥ ਚੰਦ

* 'ਬਿਨੁ ਛਾਣਿਆ' ਹਾ: ਵਾ: ਨੁਸਖੇ ਵਿਚ ਨਹੀਂ ਹੈ ।

† ਇਥੋਂ ਦੇ ਪਾਠ 'ਗੁਣ' ਦੀ ਥਾਂ ਹਾ: ਵਾ: ਨੁਸਖੇ ਵਿਚ 'ਗੁਰਾਣਾ' ਹੈ ।

‡ ਇਹ ਸਲੋਕ ਮਃ ੨ ਦਾ ਹੈ । ਕਿਸੇ ਲਿਖਾਰੀ ਤੋਂ ਉਤਾਰੇ ਵੇਲੇ ਉਪਰਲੇ ਦੇ ਨਾਲ ਲਗਦਾ ਇਹ ਭੀ ਲਿਖਿਆ ਗਿਆ ਜਾਪਦਾ ਹੈ ।

ਅਨੇਰਾ ਕਿਕਰੇ ਪਉਣ ਪਾਣੀ ਕਿਆ ਜਾਤਿ॥ਧਰਤੀ ਚੀਜੀ ਕਿ ਕਰੇ ਜਿਸੁ
ਵਿਚਿ ਸਭੁ ਕਿਛੁ ਹੋਇ॥ ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥

ਜਬ ਗੁਰੂ ਬਾਬੇ ਇਹੁ ਸਲੋਕੁ ਆਖਿਆ, ਤਾਂ ਅਨਭੀ* ਸਰੇਵੜਾ ਆਇਖਿ
ਪੈਰੀ ਪਇਆ। ਨਾਉ ਧਾਰੀਕੁ ਸਿਖਝ ਹੋਆ। ਗੁਰੂ ਗੁਰੂ ਲਗਾ ਜਪਣਿ। ਤਿਤੁ
ਮਹਲਿ ਬਿਸਮਾਦਿ ਵਿਚਿ ਧਨਾਸਰੀ ਦੇਸ ਏਹ ਵਾਰੁ ਹੋਈ ਸਾਪੂਰਨ ਮਾਝਕੀ,
ਤਦਹੁ ਸੈਦੋ ਘੋਹੋ ਲਿਖੀ ਸੰਪੂਰਨੁ ਪੜਣੀ। ਤਬ ਧਨਾਸਰੀ ਦੇਸਿ ਬਹੁਤੁ ਨਾਉ
ਧਰੀਕ ਸਿਖਝ ਹੋਏ। ਇਕ ਮੰਜੀ ਉਹਾ ਭੀ ਹੈ। ਬੋਲਹੁ ਵਾਹਿਗੁਰੂ। ਤਦਹੁ
ਬਾਬਾ ਜੀ ਓਥਹੁ ਰਵਦੇ ਰਹੇ।

੪੪. ਕਉਡਾ ਰਾਖਸ਼.

ਤਦਹੁ ਸਮੁੰਦ੍ਰ ਕੀ ਬਰੇਤੀ ਕੇ ਅਧ ਵਿਚਿ ਭਖ^A ਬਿਲਾਇਤਿ ਨਿ^B ਹੈ।
ਉਹਾ ਰਾਕਸ਼ੁ ਆਦਮੀ ਭਖਦਾ ਥਾ। ਧਨਾਸਰੀ ਦੇਸ ਕਾ^C। ਤਹਾਂ ਬਾਬਾ ਜਾਇ
ਪ੍ਰਗਟਿਆ, ਨਾਲਿ ਸੈਦੋ ਸੀਹੋ ਜਟ ਜਾਤ ਘੋਹੋ ਥੇ^D। ਤਬ ਰਾਕਸ਼ੁ ਆਇਆ।
ਦੇਖਿ ਕਰਿ ਕੜਾਹਾ ਤਪਾਇਆ। ਤਬ ਬਾਬੇ ਜੋਗੁ ਪਕੜਿ ਲੈ ਗਇਆ, ਦੇਖਿ
ਕਰਿ ਹਸਿਆ^E। ਤਬ ਸੈਦੋ ਅਤੇ ਸੀਹੋ ਲਗੈ ਬੈਰਾਗੁ ਕਰਣਿ^F, ਆਖਿਓਨੈ ਜੋ
'ਅਸਾਡੇ ਜੀਅਡੇ ਭੀ ਕੜਾਹੇ ਵਿਚਿ ਤਲੀਅਨਿਗੈ^G'। ਤਬ ਬਾਬਾ ਤਪਤੇ ਕੜਾਹੇ
ਵਿਚਿ ਜਾਇ ਬੈਠਾ। ਤਦਹੁ ਬਿਸਮਾਦ ਕੈ ਘਰਿ ਆਇਆ, ਤਿਤੁ ਮਹਲਿ ਸਬਦੁ
ਹੋਆ ਰਾਗ ਮਾਰੂ ਵਿਚਿ ਮਃ ੧^H :-

ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪ੍ਰਗਾਸੁ ॥ ਕਾਟੀ ਬੇਰੀ ਪਗਹ ਤੇ
ਗੁਰਿ ਕੀਨੀ ਬੰਦਿ ਖਲਾਸੁ ॥ ੧ ॥ ਆਵਣ ਜਾਣੁ ਰਹਿਓ ॥ ਤਪਤ ਕੜਾਹਾ

*'ਅਨਭੀ' ਦੀ ਥਾਂ ਹਾ:ਵਾ:ਨੁ: ਵਿਚ ਪਾਠ 'ਆਇਕੈ' ਹੈ। ਗਾਲਬਨ, 'ਅਨਭੀ'
ਯਾ 'ਨਾਰਭੀ' ਸਰੇਵੜੇ ਦਾ ਨਾਮ ਹੈ। †'ਆਇ' ਹਾ:ਵਾ:ਨੁ: ਵਿਚ ਨਹੀਂ ਹੈ।
‡'ਸਿਖ' ਪਾਠ ਹਾ:ਵਾ:ਨੁ: ਦਾ ਹੈ। A 'ਭਖ' ਪਾਠ ਹਾ:ਵਾ:ਨੁ: ਵਿਚ ਨਹੀਂ ਹੈ।
B 'ਨਿ' ਪਾਠ ਹਾ:ਵਾ:ਨੁ: ਵਿਚ ਨਹੀਂ ਹੈ। C 'ਕਾ' ਦੀ ਥਾਂ ਹਾ:ਵਾ:ਨੁ: ਵਿਚ 'ਤੇ ਚੱਲੇ' ਹੈ।
D ਹਾ:ਵਾ:ਨੁ: ਵਿਚ ਐਉਂ ਪਾਠ ਹੈ :- ਨਾਲ ਸੈਦੋ ਅਤੇ ਘੋਹੋ ਅਤੇ ਸੀਹੋ ਜਟ ਥੇ।
E 'ਦੇਖਿ ਕਰਿ ਹਸਿਆ' ਪਾਠ ਹਾ: ਵਾ: ਨੁ: ਸਖੇ ਵਿਚ ਨਹੀਂ ਹੈ।
F ਹਾ: ਵਾ: ਨੁ: ਸਖੇ ਵਿਚ ਏਥੇ ਮਰਦਾਨਾ ਬੀ ਨਾਲ ਲਿਖਿਆ ਹੈ। ਪਾਠ ਐਉਂ
ਹੈ :- 'ਸੈਦੋ ਅਤੇ ਘੋਹੋ ਸੀਹੋ ਅਤੇ ਮਰਦਾਨਾ ਲਗੈ ਬੈਰਾਗ ਕਰਨ'।
G 'ਤਲੀਅਨਿਗੈ' ਦੀ ਥਾਂ ਹਾ: ਵਾ: ਨੁ: ਵਿਚ ਪਾਠ ਹੈ 'ਵਿਣਾਰੈ' = ਮਤਲਬ
ਹੈ ਕਿ ਨਾਸ਼ ਕਰੇਗਾ।
H ਇਹ ਸਬਦ ਪੰਚਮ ਪਾਤਸ਼ਾਹ ਜੀ ਦਾ ਹੈ, ਮਃ ੧ ਲਿਖਣਾ ਲਿਖਾਰੀ ਦੀ ਭੁੱਲ ਹੈ।

ਬੁਝ ਗਇਆ ਗੁਰਿ ਸੀਤਲ ਨਾਮੁ ਦੀਓ॥੧॥ਰਹਾਉ॥ ਜਬ ਤੇ ਸਾਧੂ ਸੰਗੁ
ਭਇਆ ਤਉ ਛੋਡਿ ਗਏ ਨਿਗਹਾਰ ॥ ਜਿਸਕੀ ਅਟਕ ਤਿਸਤੇ ਛੁਟੀ ਤਉ
ਕਹਾ ਕਰੈ ਕੋਟਵਾਰ॥੨॥ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮ॥ ਸਾਗਰ
ਤੇ ਕੰਢੈ ਚੜੇ ਗੁਰਿ ਕੀਨੇ ਧਰਮਾ॥੩॥ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ
ਬਣਾਇਆ ॥ ਸਚੁ ਪੁੰਜੀ ਸਚ ਵਖਰੇ ਨਾਨਕ ਘਰਿ ਪਾਇਆ ॥੪॥੫॥੧੪॥

ਤਦਹੁ ਭੁਖ ਵੇਲਗਾਈ । ਰਾਕਸੁ ਕਾੜਾ* ਤਪਤਿ ਰਹਿਆਂ, ਕੜਾਹਾ ਤਪੈ
ਨਾਹੀ ਸੀਤਲ ਹੋਇ ਗਇਆ । ਤਬ ਆਇ ਪੈਰੀ ਪਇਆ, ਤਾਂ ਆਖਿਓ ਸੁ, 'ਜੀ
ਮੇਰੀ ਮੁਕਤਿ ਕਰੁ' । ਤਬ ਸੀਂਹੋ ਪਹੁਲ ਦਿਤੀ । ਨਾਉ ਧਰੀਕੁ ਸਿਖੜ ਹੋਆ ।
ਮੁਕਤਿ ਕਉ ਚਲਿਆ, ਮੁਕਤਿ ਭਇਆ । ਬੋਲਹੁ ਵਾਹਿਗੁਰੂ ।

੪੫. ਮਖਦੂਮ ਬਹਾਵਦੀ. (ਗੁਰਮੁਖਾਂ ਵਾਲੀ ਸਾਖੀ)

ਤਦਹੁ ਬਾਬਾ ਰਵਦਾ ਰਹਿਆ, ਸਮੁੰਦ ਕੀ ਬਰੇਤੀ ਵਿਚਿ, ਅਗੇ ਮਖਦੂਮ
ਬਹਾਵਦੀ^A ਸਮੁੰਦ ਵਿਚਿ ਮੁਸਲੇ ਉਪਰਿ ਪਇਆ ਖੇਲਦਾ ਥਾ । ਤਬ ਗੁਰੂ ਭੀ
ਜਾਇ ਪ੍ਰਗਟਿਆ । ਤਬ ਮਖਦੂਮ ਬਹਾਵਦੀ ਦੇਖਿ ਕਰਿ ਸਲਾਮੁ ਪਾਇਆ,
ਆਖਿਓਸੁ, 'ਸਲਾਮਾ ਅਲੇਕ ਦਰਵੇਸੁ !' ਤਬ ਬਾਬੈ ਜਬਾਬੁ ਦਿਤਾ, ਆਖਿਓਸੁ,
'ਅਲੇਕਮ ਸਲਾਮ ਮਖਦੂਮ ਬਹਾਵਦੀ ਕੁਰੇਸੀ !' ਤਬ ਦਸਤਪੋਸੀ ਲੇਕਰਿ
ਬੈਠਿ ਗਇਆ । ਤਬ ਮਖਦੂਮ ਬਹਾਵਦੀ ਆਖਿਆ, 'ਨਾਨਕ ਦਰਵੇਸ ਚਲੁ
ਸਮੁੰਦ ਕਾ ਸੈਲੁ ਕਰਿ ਆਵਹਾਂ' । ਤਬ ਬਾਬੈ ਆਖਿਆ, 'ਮਖਦੂਮ ਬਹਾਵਦੀ !
ਕਦੇ ਸੈਲੁ ਕਰਦੇ ਨੁ ਕਛੁ ਨਦਰਿ ਭੀ ਆਇਓ ?' ਤਬ ਮਖਦੂਮ ਬਹਾਵਦੀ
ਆਖਿਆ 'ਨਾਨਕ^B ! ਇਕ ਦਿਨਿ ਇਕ ਮੁਨਾਰਾ ਨਦਰਿ ਆਇਆ' । ਤਬ ਬਾਬੈ
ਆਖਿਆ, 'ਜਾਹਿ ਉਸ ਕੀ ਖਬਰਿ ਲੈ ਆਉ' । ਤਬ ਮਖਦੂਮ ਬਹਾਵਦੀ ਆਖਿਆ:
'ਬਚਨੁ ਹੋਵੈ ਜੀ' । ਤਬ ਮਖਦੂਮ ਬਹਾਵਦੀ ਮੁਸਲਾ ਸਮੁੰਦ ਵਿਚਿ ਪਾਇਆ, ਖੇਡਦਾ
ਖੇਡਦਾ ਜਾਇ ਨਿਕਲਿਆ । ਜਾਂ ਦੇਖੈ ਤਾਂ ਇਕ ਮੁਨਾਰਾ ਹੈ । ਤਬ ਮਖਦੂਮ ਬਹਾਵਦੀ
ਉਥੈ ਗਇਆ । ਅਗੇ ਜਾਵੈ, ਤਾਂ ਬੀਸ ਮਰਦ ਬੈਠੇ ਹਨਿ । ਓਥੈ ਜਾਇ ਸਲਾਮ
ਪਾਇਓਸੁ, ਦਸਤਪੰਜਾ ਲੈਕਰਿ ਬੈਠਿ ਗਇਆ । ਜਬ ਰਾਤ ਪਈ, ਤਬ ਇਕੀਸ
ਭਾਂਡੇ ਖਾਣਿ ਕੇ ਅਰਸ ਤੇ^C ਉਤਰੇ । ਤਦਹੁ ਖਾਣਾ ਫਕੀਰਾਂ ਖਾਧਾ, ਚਾਰੇ ਪਹਰ

*ਭਾਵ ਹੈ 'ਕੜਾਹਾ । †'ਤਦਹੁ ਭੁਖ ਵੇਲਗਾਈ...ਤੋ...ਤਪਤ ਰਹਿਆ'
ਦੀ ਥਾਂ ਹਾ: ਵਾ: ਨੁ: ਵਿਚ ਐਉਂ ਹੈ :- 'ਤਬ ਰਾਕਸ ਕੀ ਭੁੱਖ ਬਿਲਾਇ ਗਈ' ।

‡'ਸਿਖ' ਪਾਠ ਹਾ: ਵਾ: ਨੁ: ਦਾ ਹੈ । Aਹਾ: ਵਾ: ਨੁ: ਵਿਚ ਪਾਠ 'ਮਖਦੂਮ
ਬਹਾਵਦੀ' ਹੈ । Bਪਾਠਾਂਤ੍ਰ ਹੈ 'ਨਾਨਕ ਜੀ' ।

^C'ਅਰਸ ਤੇ' ਪਾਠ ਹਾ: ਵਾ: ਨੁ: ਵਿਚ ਨਹੀਂ ਹੈ ।

ਖੁਦਾਇ ਕੀ ਬੰਦਗੀ ਕਰਦੇ ਰਹੇ। ਜਬ ਦਿਨੁ ਚੜਿਆ ਤਬ ਓਹ ਬੀਸ ਮਰਦ ਚਲਦੇ ਰਹੈ। ਤਬ ਮਖਦੂਮ ਬਹਾਵਦੀ ਓਹੁ ਦਿਨੁ ਭੀ ਓਥੈ ਹੀ ਰਹਿਆ। ਜਬ ਪਹਰੁ ਦਿਨੁ ਚੜਿਆ, ਤਬ ਇਕੁ ਬੋਹਿਥਾ* ਆਇ ਨਿਕਲਿਆ, ਫਿਰਿ ਓਹੁ ਲਗਾ ਡੁਬਣਿ। ਤਬ ਮਖਦੂਮ ਬਹਾਵਦੀ ਖੁਦਾਇ ਆਗੈ ਹਥ ਖੜੇ ਕੀਤੇ 'ਜੋ ਏਹੁ ਬੋਹਿਥਾ ਮੈ ਖੜਿਆ ਨਾ ਡੁਬੈ'। ਤਬ ਬੋਹਿਥਾ ਡੁਬਣੈ ਤੇ ਰਹਿ ਗਇਆ। ਜਬ ਰਾਤਿ ਪਈ ਤਬ ਓਇ ਮਰਦ ਫਿਰਿਆਏ, ਆਇ ਰਾਤਿ ਇਕਠੇ ਰਹੇ। ਤਬ ਅਗਾਸ ਤੇ ਖਾਣਾ ਉਤਰੈ ਨਾਹੀ। ਤਬ ਰਾਤਿ ਭੀ ਫਕੀਰ ਖੁਦਾਇ ਦਾ ਜ਼ਿਕਰੁ ਕਰਦੇ ਰਹੇ। ਜਬ ਸੁਬਾਹ ਹੋਈ, ਤਬ ਓਹੁ ਮਰਦ ਫਿਰਿ ਚਲਦੇ ਰਹੈ। ਤਬ ਮਖਦੂਮ ਬਹਾਵਦੀ ਓਹੁ ਦਿਨੁ ਭੀ ਉਥੈ ਰਹਿਆ, ਤਬ ਓਹੁ ਮਰਦ ਉਠਿ ਗਏ^A। ਜਬ ਦੂਸਰਾ ਦਿਨੁ ਹੋਆ, ਤਬ ਓਹੁ ਮੁਨਾਰਾ ਲਗਾ ਢਹਣਿ। ਤਬ ਮਖਦੂਮ ਬਹਾਵਦੀ ਭੀ ਹਥਾਂ ਜੋੜੇ, ਆਖਿਆ, 'ਜੋ ਮੈ ਬੈਠਿਆਂ ਮੁਨਾਰਾ ਨਾ ਢਹੈ'। ਤਬ ਮੁਨਾਰਾ ਢਹਣਿ ਤੇ ਰਹਿ ਗਇਆ। ਜਬ ਰਾਤਿ ਪਈ, ਤਬ ਭੀ ਓਹੁ ਮਰਦ ਆਏ, ਰਾਤਿ ਇਕਠੇ ਮਿਲਿ ਬੈਠੇ। ਤਬ ਫਿਰਿ ਖਾਣਾ ਅਰਸ ਤੇ ਉਤਰੇ ਨਾਹੀ। ਤਦਹੁ ਉਨਾ ਯਾਰਾਂ^B ਆਖਿਆ, 'ਜੋ ਕਿਸਿ ਬਦਬਖਤ ਖੁਦਾਇ ਕੇ ਕੀਤੇ ਵਿਚਿ ਫੈਰੁ^C ਪਾਇਆ ਹੈ'। ਤਬ ਆਪੇ ਵਿਚੀ ਲਗੇ ਵਿਚਾਰੁ ਕਰਣਿ, ਪੁਛਣਿ। ਤਬ ਮਖਦੂਮ ਬਹਾਵਦੀ ਆਖਿਆ, ਜੋ 'ਮੈਂ ਬੋਹਿਥਾ ਅਤੇ ਮੁਨਾਰਾ ਰਖਿਆ ਹੈ'। ਤਬ ਓਨਾਂ ਮਰਦਾਂ ਪੁਛਿਆ 'ਏ ਦਰਵੇਸ ! ਤੇਰਾ ਨਾਉਂ ਕਿਆ ਹੈ ?' ਤਬ ਮਖਦੂਮ ਬਹਾਵਦੀ ਆਖਿਆ, 'ਮੇਰਾ ਨਾਉਂ ਮਖਦੂਮ ਬਹਾਵਦੀ ਪੀਰੁ ਹੈ'। ਤਬ ਓਨਾਂ ਮਰਦਾਂ ਆਖਿਆ 'ਏ ਦਰਵੇਸ ! ਏਥੇ ਪੀਰਾਂ ਪਾਤਿਸਾਹਾਂ ਕੀ ਠਉੜਿ ਨਾਹੀਂ, ਪੀਰ ਪਾਤਿਸਾਹ ਦੁਨੀਆਂ ਵਿਚਿ ਸੋਹਦੇ ਹੈਨ, ਅਤੇ ਖੁਦਾਇਕੇ ਰਾਹ ਕਾ ਦਰੁ ਨੀਵਾਂ ਹੈ, ਅਤੇ ਪੀਰਾਂ ਪਾਤਿਸਾਹਾਂ ਕਾ ਸਿਰੁ ਉਚਾ ਹੈ'। ਤਬ ਮਖਦੂਮ ਬਹਾਵਦੀ ਸਲਾਮਾਅਲੇਕ ਕਰਿਕੈ ਮੁਸਲਾ ਚਲਾਇੰਦਾ ਰਹਿਆ, ਆਣਿ ਮੁਸਲਾ ਸਮੁੰਦ ਵਿਚਿ ਪਾਇਓਸੁ। ਮੁਸਲੇ ਉਪਰਿ ਚੜਿ ਬੈਠਾ, ਪਰੁ ਮੁਸਲਾ ਚਲੇ ਨਾਹੀ, ਚਾਰਿ ਪਹਰੁ ਦਿਨੁ ਦਰੀਆਉ ਵਿਚਿ ਬੈਠਾ ਰਹਿਆ, ਜਾਂ ਦਿਨੁ ਲਗਾ ਲਹਣਿ, ਤਾਂ ਓਹੁ ਮਰਦ ਭੀ ਆਏ, ਤਬ ਦੇਖਨਿ ਤਾਂ ਸਮੁੰਦ ਵਿਚਿ ਬੈਠਾ ਹੈ। ਤਬ ਓਨਾਂ ਮਰਦਾਂ ਪੁਛਿਆ ਜੋ 'ਏ ਦਰਵੇਸ ਤੂੰ ਕਿਉਂ ਬੈਠਾ ਹੈ ?' ਤਬ ਮਖਦੂਮ ਬਹਾਵਦੀ ਆਖਿਆ 'ਜੋ ਮੇਰਾ ਮੁਸਲਾ ਨਹੀਂ ਚਲਦਾ'। ਤਬ ਓਨਾਂ ਸਿਖਾਂ ਆਖਿਆ 'ਸਤਿਗੁਰੁ ਨਾਨਕ ਨਾਉਂ ਲਿਖੁ^D, ਜੋ ਤੇਰਾ ਮੁਸਲਾ ਚਾਲੇ'। ਤਬ

*ਜਹਾਜ਼। †'ਮੈਂ ਖੜਿਆ' ਪਾਠ ਹਾ: ਵਾ: ਨੁ: ਵਿਚ ਨਹੀਂ ਹੈ।

‡ਪਾਠਾਂਤ੍ਰ ਹੈ 'ਅਰਸ ਤੇ'। ^A'ਤਬ ਓਹੁ ਮਰਦ ਉਠਿ ਗਏ' ਪਾਠ ਹਾ: ਵਾ: ਨੁ: ਵਿਚ ਨਹੀਂ ਹੈ। ^Bਪਾਠਾਂਤ੍ਰ-ਮਰਦਾਂ। ^Cਪਾਠਾਂਤ੍ਰ-ਫੇਰ।

^D'ਲਿਖ' ਦੀ ਥਾਂ ਹਾ: ਵਾ: ਨੁ: ਵਿਚ ਪਾਠ ਹੈ 'ਅਰਾਧ'।

ਸਤਿਗੁਰੂ ਨਾਨਕੁ ਲਿਖਿਆ* । ਤਬ ਮਖਦੂਮ ਬਹਾਵਦੀ ਕਾ ਮਸਲਾ ਚਲਿਆ ।
ਤਬ ਬਾਬੇ ਪਾਸਿ ਆਇਆ, ਸਲਾਮੁ ਕਰਿਕੈ ਬੈਠਿ ਗਇਆ। ਤਬ ਬਾਬੇ ਪੁਛਿਆ
'ਕਿਆ ਡਿਠੋ ਮਖਦੂਮ ਬਹਾਵਦੀ?' ਤਬ ਮਖਦੂਮ ਬਹਾਵਦੀ ਆਖਿਆ, 'ਜੀ ਤੂ
ਸਭ ਕੁਛ ਜਾਣਦਾ ਹੈ, ਤੇਰਿਆਂ ਦਾਸਾਂ ਦਾ ਸਦਕਾ ਤਉ ਤਾਈ' ਆਇ ਪਹੁੰਚਿਆ
ਹਾਂ' । ਤਬ ਬਾਬਾ ਬੋਲਿਆ ਸਲੋਕ:—

ਮਃ੧ ॥ ਸਉ ਓਲਾਮੇ ਦਿਨੈ ਕੇ ਰਾਤੀ ਮਿਲਨਿ ਸਹੰਸ ॥ ਸਿਫਤਿ ਸਲਾਹਣੁ
ਛਡਿਕੈ ਕਰੰਗੀ ਲਗਾ ਹੰਸੁ ॥ ੧ ॥

† ਤਬ ਬਾਬਾ ਬੋਲਿਆ, ਆਖਿਓਸੁ, 'ਮਖਦੂਮ ਬਹਾਵਦੀ ! ਕਰਮ ਕਰੰਗੁ
ਹੈ; ਓਥੇ ਹੰਸਾ ਦਾ ਮਝ ਨਾਹੀ ਹੈ, ਜੋ ਓਥੈ ਵਹਨਿ' । ਤਦਹੁ ਮਖਦੂਮ ਬਹਾਵਦੀ
ਆਇ ਪੈਰ ਚੁਮੇ । ਤਿਤੁ ਮਹਲਿ ਸਬਦੁ ਹੋਆ ਵਾਗੁ ਸੀ ਰਾਗ ਵਿਚਿ ਮਃ ੧॥—

ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖਾ॥ ਮੁਕਾਮੁ ਤਾਪਰੁ ਜਾਣੀਐ
ਜਾ ਰਹੈ ਨਿਹਚਲੁ ਲੋਕ ॥ ੧ ॥ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ
ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥ ਜੋਗੀ ਤ ਆਸਣੁ
ਕਰਿ ਬਹੈ ਮੁਲਾ ਬਹੈ ਮੁਕਾਮਿ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ
ਦੇਵ ਸਥਾਨਿ ॥੨॥ ਸੁਰ ਸਿਧ ਗਣ ਗੰਧਰਬ ਮੁਨਿਜਨ ਸੇਖ ਪੀਰ ਸਲਾਰਾ॥
ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥ ਸੁਲਤਾਨ ਖਾਨ
ਮਲੂਕ ਉਮਰੋਂ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ
ਸਮਝੁ ਤੂੰ ਭਿ ਪਹੁਚੁ ॥ ੪ ॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੁਝੈ
ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ॥੫॥ ਅਲਾਹੁ
ਅਲਖੁ ਅਗੰਮ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ
ਮੁਕਾਮੁ ਏਕੁ ਰਹੀਮੁ ॥੬॥ ਮੁਕਾਮੁ ਤਿਸਨੋ ਆਖੀਐ ਜਿਸੁ ਸਿਸਿ ਨ ਹੋਵੀ
ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥ ੭ ॥ ਦਿਨ ਰਵਿ
ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ
ਨਾਨਕਾ ਸਚੁ ਬੁਗੋਇ ॥੮॥੧੭॥

*ਹਾ: ਵਾ: ਨੁ: ਵਿਚ ਪਾਠ ਹੈ:—ਤਬ ਮਖਦੂਮ ਬਹਾਵਦੀ ਸਤਗੁਰ ਨਾਨਕ ਨੂੰ
ਅਰਾਧਿਆ। † 'ਤਬ ਬਾਬਾ... ਤੋਂ... ਓਥੈ ਬਹਨਿ' ਤਕ ਪਾਠ ਹਾ: ਵਾ: ਨੁ: ਵਿਚ ਨਹੀਂ ਹੈ।
‡ ਮਾਲੂਮ ਹੁੰਦਾ ਹੈ, ਮਮੇ ਦੀ ਥਾਂ ਅਸਲ ਪੋਥੀ ਵਿਚ ਪਾਠ 'ਕੰਮ' ਸੀ। ਉਤਾਰੇ
ਕਰਨ ਵਾਲੇ ਤੋਂ 'ਕੰ' ਰਹਿ ਗਿਆ ਹੈ। ਐਸੀਆਂ ਤੁਕਾਂ ਦੱਸਦੀਆਂ ਹਨ ਕਿ ਵਲੈਤ
ਵਾਲੀ ਸਾਖੀ ਬੀ ਕਿਸੇ ਦਾ ਉਤਾਰਾ ਹੈ, ਅਸਲ ਕਰਤਾ ਦਾ ਨੁਸਖਾ ਨਹੀਂ ਹੈ।
ਜੇ 'ਮ ਨਾਹੀ' ਨੂੰ 'ਮਨਾਹੀ' ਪੜ੍ਹੀਏ ਤਾਂ 'ਮਨਾਹੀ' ਇਸੜੀ ਲਿੰਗ ਹੈ ਪਹਿਲੇ 'ਦਾ'
ਪੁਲਿੰਗ ਪਿਆ ਹੈ।

ਤਬ ਮਖਦੂਮ ਬਹਾਵਦੀ ਮੁਸਲਾ ਹੁਬਹੁੰ ਸਟਿ ਪਾਇਆ । ਤਦਹੁੰ ਮਖਦੂਮ ਬਹਾਵਦੀ ਨੂੰ ਹੁਕਮੁ ਹੋਆ, ਜੋ 'ਜਾਹਿ ਤੂ ਪੀਰੁ ਕਰਿ' । ਤਬ ਮਖਦੂਮ ਬਹਾਵਦੀ ਆਖਿਆ 'ਜੀ ਮੈ ਕਿਸਨੂੰ ਪੀਰ ਕਰਾਂ ?' ਤਬ ਬਾਬੈ ਬਚਨੁ ਕੀਤਾ 'ਜਿਸ ਨੂ ਸੇਖ ਫਰੀਦ* ਕੀਤਾ ਹੈ' । ਤਬ ਮਖਦੂਮ ਬਹਾਵਦੀ ਸਲਾਮੁ ਕੀਤਾ ਦਸਤ ਪੰਜਾ ਲੀਆ, ਬਾਬੇ ਵਿਦਾ ਕੀਤਾ । ਬੋਲਹੁ ਵਾਹਿਗੁਰੂ ।

੪੬. ਸਿੱਧਾਂ ਨਾਲ ਗੋਸ਼ਟ.

ਬਾਬਾ ਭੀ ਉਥਹੁੰ ਰਵਦਾ ਰਹਿਆ, ਸਮੁੰਦ ਕੇ ਅਧ ਵਿਚਿ ਗਇਆ । ਅਗੇ ਮਛਿੰਦੁ ਅਤੇ ਗੋਰਖੁ ਨਾਥ ਬੈਠੇ ਥੇ, ਤਬ ਮਛਿੰਦੁ ਡਿੱਠਾ, ਦੇਖਿ ਕਰਿ ਆਖਿਓਸੁ, 'ਗੋਰਖਨਾਥ ! ਏਹੁ ਕਉਣੁ ਆਂਵਦਾ ਹੈ ਦਰੀਆਉ ਵਿਚਿ ?' ਤਬ ਗੋਰਖਨਾਥ ਆਖਿਆ 'ਜੀ ਏਹੁ ਨਾਨਕ ਹੈ' । ਤਬ ਬਾਬਾ ਜਾਇ ਪ੍ਰਗਟਿਆ 'ਆਦੇਸੁ ਆਦੇਸੁ' ਕਰਿਕੈ ਬੈਠਿ ਗਇਆ । ਤਬ ਮਛਿੰਦੁ ਪੁੱਛਿਆ, ਆਖਿਓਸੁ, 'ਨਾਨਕ ! ਸੰਸਾਰੁ ਸਾਗਰੁ ਕੇਹਾ ਕੁ ਡਿੱਠੋ ? ਕਿਤੁ ਬਿਧਿ ਦਰੀਆਉ ਤਰਿਓ ?' ਤਬ ਬਾਬਾ ਬੋਲਿਆ, ਸਬਦੁ ਰਾਗ ਰਾਮਕਲੀ ਵਿਚਿ ਮਃ ੧ ॥ :-

ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥
 ਜਿਸੁ ਦਰ ਕਾਰਣਿ ਫਿਰਾ ਉਦਾਸੀ ਸੇ ਦਰੁ ਕੋਈ ਆਇ ਕਹੈ ॥ ੧ ॥
 ਕਿਨਬਿਧਿ ਸਾਗਰੁ ਤਰੀਐ ॥ ਜੀਵਤਿਆ ਨਹ ਮਰੀਐ ॥ ੧ ॥ ਰਹਾਉ ॥
 ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥ ਮਾਇਆ
 ਜਲੁ ਖਾਈ ਪਾਣੀ ਘਰੁ ਬਾਧਿਆ ਸਤਿ ਕੈ ਆਸਣਿ ਪੁਰਖੁ ਰਹੈ ॥ ੨ ॥
 ਕਿੰਤੇ ਨਾਮਾ ਅੰਤੁ ਨ ਜਾਣਿਆਂ ਤੁਮ ਸਰਿ ਨਾਹੀ ਅਵਰੁ ਹਰੇ ॥ ਉਚਾ ਨਹੀ
 ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥ ੩ ॥ ਜਬ ਆਸਾ ਅੰਦੇਸਾ
 ਤਬ ਹੀ ਕਿਉ ਕਰਿ ਏਕੁ ਕਹੈ ॥ ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ
 ਏਕੁ ਮਿਲੈ ॥ ੪ ॥ ਇਨਬਿਧਿ ਸਾਗਰੁ ਤਰੀਐ ॥ ਜੀਵਤਿਆ ਇਉ ਮਰੀਐ ॥
 ॥ ੧ ॥ ਰਹਾਉ ਦੂਜਾ ॥ ੩ ॥

ਤਿਤੁ ਮਹਲਿ ਸਬਦੁ ਹੋਆ ਰਾਗੁ ਰਾਮਕਲੀ ਵਿਚਿ ਮਃ ੧ ॥ :-

ਸੁਰਤਿ ਸਬਦੁ ਸਾਖੀ ਮੇਰੀ ਸਿੰਝੀ ਬਾਜੇ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ
 ਤਾਈ ਭੀਖਿਆ ਨਾਮੁ ਪੜੇ ॥ ੧ ॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੇ ਜਿਨਿ
 ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥ ੧ ॥ ਰਹਾਉ ॥ ਪਾਣੀ ਪ੍ਰਾਣ ਪਵਣਿ
 ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣਜੀਵਣ ਕਉ ਧਤਤੀ ਦੀਨੀ ਏਤੇ

*ਇਥੇ ਬੀ ਮੁਰਾਦ ਫਰੀਦਸਾਨੀ, ਸ਼ੇਖ ਬਿਰਾਹਮ ਤੋਂ ਜਾਪਦੀ ਹੈ ਜਿਸ ਨੂੰ ਗੁਰੂ ਜੀ ਦੇ ਵੇਰੀ ਮਿਲ ਕੇ ਉਪਦੇਸ਼ ਕਰ ਚੁਕੇ ਸੇ ।

†ਸਲਾਮ ਦੀ ਥਾਂ ਹਾ: ਵਾ: ਨੁ: ਵਿਚ ਪਾਠ 'ਮਲੂਮ' ਹੈ ।

ਗੁਣ ਵਿਸਰੇ॥੨॥ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥
ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ
ਰਹੈ ਘਿਤਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ
ਤਿਨ ਜਮੁ ਕਿਆ ਕਰੈ ॥ ੪ ॥

ਤਬ ਫੇਰਿ ਮਛਿੰਦੁ ਬੋਲਿਆ । ਆਖਿਓਸੁ 'ਨਾਨਕ ! ਜੋਗੁ ਲੈ, ਜੋ ਡੋਲਣੈ
ਤੇ ਰਹੈ, ਭਵਜਲੁ ਸੁਖਾਲਾ ਤਰਹਿ' । ਤਦਹੁ ਗੁਰੂ ਬੋਲਿਆ, ਸਬਦੁ ਰਾਗੁ
ਰਾਮਕਲੀ ਵਿਚ ਮਃ ੧ ॥:-

ਸੁਣਿ ਮਾਛਿੰਦਾ ਨਾਨਕੁ ਬੋਲੈ॥ਵਸਗਤਿ ਪੰਚ ਕਰੇ ਨਹ ਡੋਲੈ॥ ਐਸੀ ਜੁਗਤਿ
ਜੋਗ ਕਉ ਪਾਲੇ ॥ ਆਪਿ ਤਰੈ ਸਗਲੇ ਕੁਲ ਤਾਰੇ ॥ ੧ ॥ ਸੋ ਅਉਧੁਤੁ
ਐਸੀ ਮਤਿ ਪਾਵੈ ॥ ਅਹਿਨਿਸਿ ਸੁੰਨ ਸਮਾਧਿ ਸਮਾਵੈ ॥ ੧ ॥ ਰਹਾਉ ॥
ਭਿਖਿਆ ਭਾਇ ਭਗਤਿ ਭੈ ਚਲੈ॥ਹੋਵੈ ਸੁਤ੍ਰਪਤਿ ਸੰਤੋਖਿ ਅਮੁਲੈ॥ਧਿਆਨ
ਰੂਪਿ ਹੋਇ ਆਸਣੁ ਪਾਵੈ ॥ ਸਚਿ ਨਾਮਿ ਤਾੜੀ ਚਿਤੁਲਾਵੈ ॥ ੨ ॥ ਨਾਨਕੁ
ਬੋਲੈ ਅੰਮ੍ਰਿਤ ਬਾਣੀ ॥ ਸੁਣਿ ਮਾਛਿੰਦਾ ਅਉਧੁ ਨੀਸਾਣੀ ॥ ਆਸਾ ਮਾਹਿ
ਨਿਰਾਸੁ ਵਲਾਏ ॥ ਨਿਹਚਉ ਨਾਨਕ ਕਰਤੇ ਪਾਏ ॥ ੩ ॥ ਪ੍ਰਣਵਤਿ
ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ਦਾਰੂ
ਭੋਜਨੁ ਖਾਇ ॥ ਛਿਅ ਦਰਸਨ ਕੀ ਸੋਝੀ ਪਾਇ ॥ ੪ ॥ ੫ ॥

ਤਬ ਗੋਰਖ ਨਾਥ ਬੇਨਤੀ ਕੀਤੀ, ਆਖਿਓਸੁ 'ਜੀ ਗੁਰ ਪੀਰੀ* ਤੁਸਾਡੀ
ਰਹੁਰਾਸਿ ਹੈ । ਆਦਿ ਜੁਗਾਦਿ ਚਲੀ ਆਈ ਹੈ' । ਤਬ ਬਾਬੈ ਆਖਿਆ 'ਕਵਨ
ਗੁਰ ਕਰਹ ਗੋਰਖਨਾਥ ?' ਤਬ ਗੋਰਖਨਾਥ ਆਖਿਆ, 'ਜੀਉ ਐਸਾ ਕਉਣੁ
ਹੈ ? ਜੋ ਤੁਮਾਰੈ ਮੱਥੈ ਹਥੁ ਰਖੈ; ਪਰੁ ਓਹੋ ਈ ਤੁਮਰਾ ਗੁਰੂ, ਜੋ ਤੁਮਾਰੇ ਅੰਗ ਤੈ
ਪੈਦਾ ਹੋਵੈ†' । ਤਬ ਬਾਬੈ ਆਖਿਆ, 'ਭਲਾ ਹੋਵੈ' । ਤਦਹੁ ਬਾਬਾ ਰਵਦਾ ਰਹਿਆ॥
ਗੋਸਟਿ ਮਛਿੰਦੁ ਨਾਲਿ ਸੰਪੂਰਨ ਹੋਈ ।

*ਪਾਠਾਂਤ੍ਰ ਹੈ 'ਗੁਰ ਪੀਰ' । †'ਜੁਗਾਦ' ਦੀ ਥਾਂ ਪਾਠਾਂਤ੍ਰ ਹੈ 'ਉਹੀ ਸੁੰਨ' ।
‡ਗੋਰਖ ਨਾਥ ਨੂੰ ਪਤਾ ਨਹੀਂ ਸੀ ਕਿ ਗੁਰੂ ਨਾਨਕ ਦੇਵ ਜੀ ਅਪਣੇ ਗੁਰੂ ਦਾ
ਪਤਾ ਆਪ ਦੇ ਚੁਕੇ ਹਨ—'ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰ ਮਿਲਿਆ
ਸੋਈ ਜੀਉ' । ਗੋਰਖ ਨਾਥ ਦੀ ਮੁਰਾਦ ਕੇਵਲ ਇਹ ਜਾਪਦੀ ਹੈ ਕਿ ਤੂੰ ਕਿਸੇ
ਅੱਗੇ ਨਹੀਂ ਝੁਕਣਾ, ਸਿਵਾ ਉਸਦੇ ਕਿ ਜਿਸਨੂੰ ਤੂੰ ਆਪ ਮੁਕੰਮਲ ਕਰੇਂਗਾ, ਜਿਸਦਾ
ਇਸ਼ਾਰਾ ਗੁਰੂ ਅੰਗ ਤ ਜੀ ਵੱਲ ਹੋ ਸਕਦਾ ਹੈ । ਕਿਸੇ ਅੱਗੇ ਨਾ ਝੁਕਣ ਬਾਬਤ
ਆਪ ਬੀ ਗੁਰ ਨਾਨਕ ਦੇਵ ਜੀ ਨੇ ਦੱਸਿਆ ਹੈ :-'ਬੀਜਉ ਸੂਝੈ ਕੇ ਨਹੀ ਬਹੈ
ਦੁਲੀਚਾ ਪਾਇ ।' ਅਰਥਾਤ ਸਿਵਾ ਨਾਥਾਂ ਦੇ ਨਾਥ ਵਾਹਿਗੁਰੂ ਦੇ ਮੇਰੇ ਸਾਹਮਣੇ
ਦੁਲੀਚਾ ਵਿਛਾ ਕੇ ਬਹਿਣ ਵਾਲਾ ਮੈਨੂੰ ਕੋਈ ਨਹੀਂ ਦਿਸਦਾ ।

ਬਾਣੀ ਸੈਦੋ ਜਦ ਜਾਤ ਘੋਹੋ ਲਿਖੀ* । ਬੋਲਹੁ ਵਾਹਿਗੁਰੂ ।

੪੭. ਸਿਵਨਾਭ, ਪ੍ਰਾਣ ਸੰਗਲੀ.

ਤਬ ਸਿੰਘਲਾਦੀਪ ਕੀ ਸੁਰਤਿ ਹੋਈ । ਜਾਇ ਸਮੁੰਦ ਅਸਗਾਹ ਵਿਚਿ ਖੜੇ
ਹੋਇ । ਤਬ ਬਾਬੈ ਆਖਿਆ, 'ਏਹਾ ਅਸਗਾਹ ਸਮੁੰਦ ਕਿਉਂ ਕਰਿ ਤਰੀਐ,
ਲੰਘੀਐ' । ਤਦਹੁ ਸਿਖਾਂ ਬੇਨਤੀ ਕੀਤੀ, ਸੈਦੋ ਅਤੈ ਸੀਹੋ ਆਖਿਆ, 'ਜੀ ਤੇਰੇ
ਹੁਕਮ ਨਾਲਿ ਪਹਾੜ ਤਰਨਿ' । ਤਬ ਗੁਰੂ ਬੋਲਿਆ, ਆਖਿਓਸੁ, ਜੋ 'ਏਹੁ ਸਲੋਕ
ਪੜਦੇ ਆਵਹੁ' :-

੧ ਓ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ
ਅਜੂਨੀ ਸੈਭੰ ਗੁਰਪ੍ਰਸਾਦਿ ॥

ਤਬ ਬਾਬਾ ਬੋਲਿਆ ਆਖਿਓਸੁ, 'ਜਿਸੁ ਸਿਖ ਦੇ ਮੁਹਿੰ ਏਹੁ ਸਲੋਕ
ਹੋਵੈਗਾ, ਅਤੈ ਓਹੁ ਪੜਦਾ ਜਾਵੈਗਾ, ਅਤੈ ਓਸਦੈ ਪਿਛੈ ਜਿਤਨੀ ਸੁਣੈਗੀ, ਤਿਤਨੀ
ਸਭ ਭਵਜਲੁ ਪਾਰਿ ਲੰਘੈਗੀ' । ਤਬ ਸਿਖ ਪੈਰੀ ਪਏ, ਆਖਿਓਨੈ, 'ਜੀ ਜਿਸਨੁ
ਤੁਧੁ ਭਾਵੈ ਤਿਸਨੁ ਪਾਰਿ ਉਤਾਰਿ' । ਤਦਹੁ ਪਾਰਿ ਗਏ । ਸਿੰਘਲਾਦੀਪ ਸਿਵਨਾਭਿ
ਰਾਜੇ ਕੈ ਗਇਆ, ਰਾਜੇ ਕੈ ਬਾਗਿ ਬਸੇਰਾ ਕੀਆ, ਸਮੁੰਦ ਕੇ ਪਾਰਿ ਤਬ ਰਾਜੇ
ਸਿਉਨਾਭਿ ਕਾ ਨਉਲਖਾ ਬਾਗੁ ਸੁਕਾ ਪਇਆ ਥਾ, ਸੋ ਹਰਿਆ ਹੋਆ । ਫੁਲੁ
ਵਾਲੈ ਫੁਲੁ ਪੜਿਆਂ, ਪਤਾ ਵਾਲੈ ਪਤੁ ਪੜਿਆਂ, ਫਲ ਵਾਲੈ ਫਲੁ ਪੜਿਆਂ ।
ਤਬ ਮਘੇਰ ਬਗਵਾਨ ਦੇਖੈ, ਤਾ ਬਾਗ ਬਰਸਾਂ ਕਾ ਸੁਕਾ ਪੜਿਆ ਥਾ, ਸੋ ਹਰਿਆ
ਹੋਆ ਹੈ । ਤਦਹੁ ਬਹੁਰਿ ਜਾਇ ਖਬਰਿ ਰਾਜੇ ਸਿਵਨਾਭਿ ਪਾਸਿ ਕੀਤੀਅਸੁ,
ਆਖਿਓਸੁ 'ਜੀ ਬਾਹਰਿ ਆਉ ! ਇਕਸ ਫਕੀਰ ਕੇ ਬੈਠਣਿ ਨਾਲਿ ਬਾਗ ਹਰਿਆ
ਹੋਆ ਹੈ' । ਤਬ ਰਾਜੇ ਸਿਵਨਾਭਿ ਚੇਰੀਆਂ ਭੇਜੀਆਂ ਪਦਮਣੀਆਂ । ਪਦਮਣੀਆਂ
ਆਇ ਨਿਰਤਿ ਲਾਗੀਆਂ ਕਰਣਿ । ਅਨੇਕ ਰਾਗ ਰੰਗ ਕੀਤੇ, ਤਬ ਬਾਬਾ ਬੋਲਿਓ
ਨਾਹੀਂ, ਧਿਆਨੁ ਵਿਚਿ ਹੀ ਰਹਿਆ । ਤਬ ਪਿਛੁਹੁ ਰਾਜਾ ਸਿਉਨਾਭੁ ਆਇਆ,
ਆਇਕੈ ਲਗਾ ਪੁੱਛਣਿ, ਆਖਿਓਸੁ, 'ਗੁਸਾਂਈ ਤੇਰਾ ਨਾਮੁ ਕਿਆ ਹੈ ? ਕਵਨ
ਜਾਤਿ ਹੈ ? ਤੁਮ ਜੋਗੀ ਹਉ ? ਕਿਰਪਾ ਕਰੀਐ, ਤਾਂ ਭੀਤਰਿ ਮਹਲੀ ਚਲਹੁ' ।
ਤਬ ਬਾਬਾ ਬੋਲਿਆ ਸਬਦੁ ਰਾਗ ਮਾਰੂ ਵਿਚਿ ਮਃ ੧ ॥

ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾਕੈ ਮੈਲੁ ਨ ਰਾਤੀ॥ ਪ੍ਰੀਤਮ ਨਾਥੁ ਸਦਾ
ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥ ੧ ॥ ਗੁਸਾਂਈ ਤੇਰਾ ਕਹਾ ਨਾਮੁ ਕੈਸੇ
ਜਾਤੀ॥ ਜਾ ਤਉ ਭੀਤਰਿ ਮਹਲਿ ਬੁਲਾਵਹਿ ਪੁਛਉ ਬਾਤ ਨਿਰੰਤੀ॥੧॥ ਰਹਾਉ॥

* 'ਬਾਣੀ... ਤੋ... ਲਿਖੀ' ਹਾ: ਵਾ: ਨੁ: ਵਿਚ ਨਹੀਂ ਹੈ । 'ਪਾਠਾਂਤ੍ਰ' ਹੈ 'ਫੜਿਆ'

ਤਬ ਰਾਜੇ ਪੁਛਿਆ, 'ਜੀ ਤੁਮ ਬ੍ਰਹਮਣ ਹਉ ?' ਤਬ ਬਾਬਾ ਪਉੜੀ
ਦੂਜੀ ਬੋਲਿਆ :-

ਬ੍ਰਹਮਣੁ ਬ੍ਰਹਮੁ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ
ਏਕੁ ਨਾਰਾਇਣ ਤ੍ਰਿਭਵਣ ਏਕਾ ਜੋਤੀ ॥ ੨ ॥

ਤਬ ਫਿਰਿ ਰਾਜੇ ਪੁਛਿਆ, 'ਜੀ ਤੁਮ ਖੜੀ ਹਉ ?' ਤਬ ਗੁਰੂ ਬਾਬਾ ਤੀਜੀ
ਪਉੜੀ ਬੋਲਿਆ :-

ਜਿਹਬਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ
ਸਭਨਾ ਸਿਰਿ ਵਣਜਾਰੇ ਇਕ ਭਾਤੀ ॥੩॥ *ਏਵੈ ਸਿਰ ਸਤਿਗੁਰੂ ਨਿਬੇੜੇ
ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ
ਭਰਮੁ ਚੁਕਾਏ ਸਦਾ ਸੇਵਉ ਦਿਨੁ ਰਾਤੀ ॥ ੪ ॥

ਤਬ ਰਾਜੇ ਸਿਵਨਾਭਿ ਪੁਛਿਆ 'ਜੀ ਤੁਮ ਗੋਰਖਨਾਥ ਹਉ ?' ਤਦਹੁ
ਬਾਬਾ ਬੋਲਿਆ ਪਉੜੀ ਪੰਜਵੀਂ :-

ਉਪਰਿ ਗਗਨੁ ਗਗਨ ਪਰਿ ਗੋਰਖੁ ਤਾਕਾ ਅਗਮੁ ਗੁਰੂ ਪੁਨਿਵਾਸੀ ॥ ਗੁਰ
ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥ ੫ ॥ ੧੧ ॥

ਜਬ ਗੁਰੂ ਭੋਗੁ ਪਾਇਆ, ਤਾਂ ਰਾਜਾ ਆਇ ਪੈਰੀ ਪਇਆ, ਬੇਨਤੀ
ਕੀਤੀਅਸੁ, ਆਖਿਓਸੁ 'ਜੀ ਮਿਹਰਿ ਕਰਿਕੈ ਘਰਿ ਚਲਹੁ'। ਤਬ ਬਾਬੈ ਆਖਿਆ
ਜੋ 'ਮੈ ਪਿਆਦਾ ਨਾਹੀ ਚਲਦਾ'। ਤਦਹੁ ਰਾਜੇ ਸਿਵਨਾਭਿ ਆਖਿਆ, 'ਜੀ ਤੇਰਾ
ਦਿਤਾ ਸਭ ਕਿਛੁ ਹੈ, ਹੁਕਮੁ ਹੋਵੈ ਤਾ ਘੋੜੈ ਹਾਥੀ ਚੜੀਐ, ਅਤੇ ਜੀ ਤਖਤ ਰਵਾਂ
ਚੜੀਐ'। ਤਬ ਗੁਰੂ ਬਾਬੈ ਆਖਿਆ 'ਜੋ ਹੋ ਰਾਜਾ ! ਅਸੀ ਮਨੁਖ ਦੀ ਅਸਵਾਰੀ
ਕਰਦੇ ਹਾਂ'। ਤਬ ਰਾਜੇ ਆਖਿਆ 'ਜੀ ਮਨੁਖ ਭੀ ਬਹੁਤੁ ਹੈਨਿ ਚੜਿ ਚਲੀਐ'।
ਤਬ ਬਾਬੈ ਆਖਿਆ 'ਹੋ ਰਾਜਾ ! ਓਹੁ ਮਨੁਖੁ ਹੋਵੈ ਜੋ ਰਾਜਕੁੰਦਿਰੁ ਹੋਵੈ, ਅਤੇ
ਨਗਰ ਕਾ ਰਾਜਾ ਹੋਵੈ, ਤਿਸਕੀ ਪਿਠਿ ਉਪਰਿ ਚੜ੍ਹਾਂ'। ਤਬ ਰਾਜੇ ਆਖਿਆ
'ਪਾਤਸਾਹ ਜੀ ! ਤੇਰਾ ਕੀਤਾ ਰਾਜਾ ਮੈ ਹਾਂ, ਚੜਿ ਚਲੀਐ'। ਤਬ ਬਾਬਾ ਰਾਜੇ
ਕੀ ਪਿਠਿ ਉਪਰਿ ਚੜਿਆ। ਤਬ ਲੋਕ ਲਗੇ ਆਖਣਿ, 'ਜੋ ਰਾਜਾ ਕਮਲਾ ਹੋਆ
ਹੈ'। ਤਬ ਚੜਿ ਕਰਿ ਗਇਆ, ਜਾਇ ਬੈਠਾ।

ਤਬ ਰਾਣੀ ਚੰਦਕਲਾ ਅਤੇ ਰਾਜਾ ਸਿਵਨਾਭੁ ਹਥਿ-ਜੋੜਿ ਖੜੈ ਹੋਏ, ਲਗੇ
ਬੇਨਤੀ ਕਰਣਿ ਜੋ 'ਜੀ ਪਰਸਾਦ ਦਾ ਹੁਕਮੁ ਹੋਵੈ'। ਤਦਹੁ ਬਾਬੈ ਆਖਿਆ 'ਜੋ

*ਹਾ: ਵਾ: ਨੁਸਖੇ ਵਿਚ ਏਥੇ ਪਾਠ ਹੈ :-ਤਬ ਫਿਰ ਰਾਜੇ ਪੁਛਿਆ, 'ਜੀ ਤੁਮ
ਹਿੰਦੂ ਜਾਂ ਮੁਸਲਮਾਨ ਹੋ ?' ਤਬ ਗੁਰੂ ਬਾਬਾ ਚੌਥੀ ਪਉੜੀ ਬੋਲਿਆ:-। ਇਸ ਤੋਂ
ਜਾਪਦਾ ਹੈ ਕਿ ਵਲੈਤ ਵਾਲੀ ਸਾਖੀ ਦਾ ਉਤਾਰਾ ਕਰਨ ਵਾਲੇ ਤੋਂ ਇਹ ਪ੍ਰਸ਼ਨ
ਰਹਿ ਗਿਆ ਹੈ, ਜੋ ਪ੍ਰਸੰਗ ਚੱਲੇ ਹੋਏ ਦੇ ਸਿਲਸਿਲੇ ਵਿਚ ਜ਼ਰੂਰੀ ਗੱਲ ਹੈਸੀ।

ਹਮਾਰੇ ਬਰਤੁ ਹੈ'। ਤਬ ਰਾਜੇ ਆਖਿਆ 'ਜੀ ਅਸਾਡਾ ਭਲਾ ਕਿਉਂ ਕਰਿ ਹੋਵੈ?' ਤਬ ਗੁਰੂ ਆਖਿਆ 'ਜੇ ਮਨੁਛ ਕਾ ਮਾਸੁ ਹੋਵੈ, ਤਾਂ ਅਹਾਰੁ ਕਰਾਂ'। ਤਬ ਰਾਜੇ ਸਿਵਨਾਭਿ ਆਖਿਆ 'ਜੀ ਤੇਰਾ ਸਦਕਾ ਆਦਮੀ ਭੀ ਬਹੁਤੁ ਹੈਨਿ'। ਤਬ ਬਾਬੇ ਆਖਿਆ 'ਹੋ ਰਾਜਾ ! ਓਹੁ ਆਦਮੀ ਹੋਵੈ ਜੇ ਰਾਜੇ ਦੇ ਘਰਿ ਪੁਤ੍ਰੁ ਹੋਵੈ, ਅਤੇ ਰਾਜਕੁੰਇਰੁ ਹੋਵੈ, ਅਤੇ ਬਾਰਹ ਬਰਸਾਂ ਦਾ ਹੋਵੈ, ਤਿਸਦਾ ਮਾਸੁ ਅਹਾਰੁ ਕਰਾਹਾ'। ਤਬ ਰਾਜਾ ਅਤੇ ਰਾਣੀ ਚਿੰਤਾਵਾਨ ਹੋਏ। ਤਬ ਰਾਜੇ ਆਖਿਆ, 'ਹੋ ਪਰਮੇਸਰ ਕੀ, ਜੇ ਕਿਸੇ ਰਾਜੇ ਦੇ ਘਰਿ ਪੁਤ੍ਰੁ ਹੈ ?' ਤਾ ਰਾਣੀ ਕਹਿਆ, 'ਤੇਰੇ ਕਹੇ ਸਿਉ ਕਿਉਂ ਕਰਿ ਦੇਵੈਗਾ, ਜਬ ਉਸ ਸਾਥਿ ਜੁਧ ਕੀਚੈ, ਜਬ ਓਹੁ ਜੀਤੀਐ, ਤਾਂ ਪੁਤ੍ਰੁ ਦੇਵੈ, ਅਤੇ ਇਥੈ ਹੁਣਿ ਚਾਹੀਐ।' ਤਬ ਰਾਣੀ ਆਖਿਆ 'ਹੋ ਰਾਜਾ ! ਅਸਾਡੇ ਘਰਿ ਤਾਂ ਇਕੋ ਪੁਤ੍ਰੁ ਹੈ, ਉਸ ਕੀ ਜਨਮੁਪਤ੍ਰੀ ਦੇਖੁ'। ਤਬ ਜਨਮ ਪਤ੍ਰੀ ਦੇਖੀ, ਜਬ ਦੇਖਨਿ ਤਾਂ ਬਾਰਹ ਬਰਸਾਂ ਕਾ ਹੋਆ ਹੈ। ਤਬ ਰਾਜੇ ਕਹਿਆ 'ਬੇਟਾ ਤੇਰਾ ਸਰੀਰੁ ਗੁਰੂ ਕੈ ਕੰਮਿ ਆਂਵਦਾ ਹੈ, ਤੇਰੀ ਕਿਆ ਮਨਸਾ ਹੈ ?' ਤਾਂ ਲੜਕਾ ਬੋਲਿਆ 'ਪਿਤਾ ਜੀ ! ਇਸ ਤੇ ਕਿਆ ਭਲਾ ਹੈ ? ਜੇ ਮੇਰਾ ਸਰੀਰੁ ਗੁਰੂ ਦੇ ਕੰਮਿ ਆਵੈ'। ਤਬ ਰਾਜੇ ਆਖਿਆ 'ਜੇ ਇਸਨੁ ਸਤ ਦਿਨ ਵੀਵਾਹ ਕੀਤੇ ਹੋਏ ਹੈਨਿ, ਇਸਕੀ ਇਸਤ੍ਰੀ ਭੀ ਪੁਛੀ ਚਾਹੀਐ।' ਤਬ ਰਾਣੀ ਅਤੇ ਰਾਜਾ ਆਇ ਨੁਹੁ ਕੈ ਪਾਸਿ ਜਾਇ ਬੈਠੇ। ਤਬ ਰਾਜਾ ਬੋਲਿਆ, ਆਖਿਓਸੁ, 'ਬੇਟੀ! ਤੇਰੇ ਭਰਤੇ ਕਾ ਸਰੀਰੁ ਗੁਰੂ ਦੇ ਕੰਮਿ ਆਂਵਦਾ ਹੈ, ਤੇਰੀ ਕਿਆ ਰਜਾਇ ਹੈ ?' ਤਬ ਓਹੁ ਲੜਕੀ ਬੋਲੀ, 'ਪਿਤਾ ਜੀ ! ਏਸ ਦਾ ਸਰੀਰੁ ਗੁਰੂ ਦੇ ਕੰਮਿ ਆਵੈ, ਅਤੇ ਮੇਰਾ ਰੰਡੇਪਾ ਗੁਰੂ ਉਪਰਿ ਹੋਵੈ, ਇਸਤੇ ਹੋਰ ਕਿਆ ਭਲਾ ਹੈ'।

ਤਬ ਚਾਰੇ ਗੁਰੂ ਪਾਸਿ ਆਇ ਖੜੇ ਹੋਏ। ਤਦ ਰਾਜਾ ਸਿਉਨਾਭੁ ਬੋਲਿਆ ਆਖਿਓਸੁ, 'ਜੀ ! ਏਹ ਲੜਕਾ ਹਾਜਰੁ ਹੈ'। ਤਬ ਬਾਬੇ ਆਖਿਆ, 'ਹੋ ਰਾਜਾ ! ਇਉਂ ਮੇਰੇ ਕੰਮਿ ਨਾਹੀ ਪਰੁ ਮਾਤਾ ਇਸਕੀ ਬਾਂਹ ਪਕੜੈ, ਅਤੇ ਇਸਤੀ ਇਸਕੈ ਪੈਰ ਪਕੜੈ ਅਤੇ ਤੂ ਹਥੈ ਛੁਰੀ ਲੈਕਰਿ ਜਬਹਿ ਕਰਹਿ, ਤਾ ਮੇਰੇ ਕੰਮ ਹੈ'। ਤਬ ਰਾਜੇ ਸਿਉਨਾਭਿ ਗੁਰੂ ਕਾ ਹੁਕਮੁ ਮੰਨਿਆ। ਹਥਿ ਛੁਰੀ ਲੈਕਰਿ ਬੇਟਾ ਜਬਹਿ ਕੀਤਾ, ਰਿਨਿ ਕਰਿ ਆਣਿ ਆਗੈ ਰਾਖਿਆ। ਤਬ ਬਾਬਾ ਬੋਲਿਆ, 'ਹੋ ਰਾਜਾ ! ਤੁਸੀਂ ਨੈ ਅਖੀ ਮੀਟਿ ਕਰਿ ਵਾਹਿਗੁਰੂ ਆਖਿ ਕਰਿ ਮੁਹਿ ਪਾਵਹੁ'। ਤਬ ਰਾਜਾ ਅਤੇ ਰਾਣੀ, ਅਤੇ ਰਾਜੇ ਕੀ ਨੁਹੁ ਤਿਹਾਂ ਅਖੀ ਮੀਟੀਆਂ ਵਾਹਿਗੁਰੂ ਕਰਿਕੇ* ਜਾਂ ਮੁਹਿ ਪਾਇਆ, ਤਾ ਚਾਰੇ ਬੈਠੇ ਹੈਨਾਂ। ਪਰ ਜਾਂ ਅਖੀ ਖੋਲਨ ਤਾਂ ਗੁਰੂ ਬਾਬਾ

*'ਕਰਿਕੇ' ਦੀ ਥਾਂ ਹਾ: ਵਾ: ਨੁ: ਵਿਚ ਪਾਠ ਹੈ 'ਕਹਿਕੇ'।

ਇਸ ਵਾਰਤਾ ਦਾ ਭਾਵ ਪ੍ਰੀਖਿਆ ਹੈ। ਰਾਜੇ ਨੇ ਗੁਰੂ ਜੀ ਦੀ ਪਹਿਲਾਂ ਪ੍ਰੀਖਿਆ ਕੀਤੀ ਹੈ, ਮੋਹਨੀਆਂ ਤ੍ਰੀਮਤਾਂ ਘੱਲ ਕੇ। ਉਹ 'ਗੁਰੂ ਪ੍ਰੀਖਿਆ' ਸੀ। ਹੁਣ [ਬਾਕੀ ਟੁਕ ਦੇਖੋ ਪੰਨਾ ੧੦੩ ਦੇ ਹੇਠ]

ਨਾਹੀ। ਤਬ ਰਾਜਾ ਬਿਆਕੁਲ ਹੋਇ ਗਇਆ। ਉਦਿਆਨੁ ਪਕੜਿਆਸੁ। ਪੈਰਾਂ ਤੈ ਉਬਾਹਣਾ ਸਿਰ ਤੇ ਨੰਗਾ 'ਗੁਰੂ ਗੁਰੂ' ਕਰਦਾ ਫਿਰੇ। ਤਬ ਬਾਰਹ ਮਹੀਨਿਆਂ ਪਿਛ ਆਇ ਦਰਸਨੁ ਦਿਤੋਸੁ। ਚਰਨੀ ਲਾਇਓਸੁ। ਜਨਮ ਮਰਣੁ ਰਾਜੇ ਸਿਉਨਾਭਿ ਕਾ ਕਟਿਆ, ਸਿਖੁ ਹੋਆ। ਸੈਦੋ ਜਟੁ ਜਾਤਿ ਘੋਹੋ ਪਾਹੁਲਿ ਹੁਕਮੁ ਨਾਲਿ ਦਿਤੀ, ਸਾਰਾ ਸਿੰਘਲਾਦੀਪ ਸਿਖੁ ਹੋਆ। ਗੁਰੂ ਗੁਰੂ ਲਾਗਾ ਜਪਣਿ। ਸਾਰਾ ਖੰਡੁ ਬਖਸਿਆ ਰਾਜੇ ਸਿਵਨਾਭ ਕੈ ਪਿਛੈ। ਬੋਲਹੁ ਵਾਹਿਗੁਰੂ*।

ਸਿੰਘਲਾਦੀਪ ਕੀ ਸੰਗਤਿ ਕੀ ਰਹੁਰਾਸਿ ॥

ਜਬ ਰਾਤਿ ਪਵੈ ਤਾਂ ਸਭੈ ਇਕਠੇ ਆਇ ਬਹਿਨਿ ਧਰਮਸਾਲਾ। ਤਬ ਇਕੁ ਸਿਖੁ ਪਰਸਾਦੁ ਰਾਤੀ ਕਹਿ ਜਾਵੈ, ਭਲਕੇ ਇਕਠੇ ਜਾਇ ਖਾਵਨਿ। ਜਿਸ ਸਿਖ ਦੈ ਪਰਸਾਦੁ ਹੋਵੈ, ਤਿਸਕੇ ਇਕੀਸ ਮਣਾਂ ਲੂਣੁ ਰਸੋਈ ਪਵੈ। ਤਿਤੁ ਮਹਲਿ ਗੁਹਜੀ ਬਾਣੀ ਪਰਗਾਸ ਹੋਈ। ਸ੍ਰੀ ਸਤਿਗੁਰੂ ਪ੍ਰਸਾਦਿ। ਲਿਖਤੰ ਪ੍ਰਾਣ ਸੰਗਲੀ, ਸੁੰਨ ਮਹਲ ਕੀ ਕਥਾ, ਨਿਰੰਕਾਰੁ ਕਾ ਧਿਆਨੁ, ਗੁਹਜੀ ਬਾਣੀ ਬਾਬੈ ਕਾ ਬੋਲਣਾ, ਪ੍ਰਾਨ ਪਿੰਡ ਕਾ ਮਾਓਤ। ਤਦਹੁ ਬਾਬਾ ਪਉਣੁ ਅਹਾਰ ਕਰਦਾ ਥਾ। ਸਮੁੰਦੁ ਕੇ ਪਾਰਿ ਹੋਈ। ਸਿੰਘਲਾ ਦੀਪ ਰਾਜੇ ਸਿਉਨਾਭ ਕੀ ਧਰਤੀ ਹੋਈ। ਤਦਹੁ ਨਾਲਿ ਸੈਦੋ ਅਤੈ ਸੀਹੋਂ ਥੇ ਸਿਖ, ਤਬ ਪ੍ਰਾਣ ਸੰਗਲੀ ਹੋਈਃ।

*ਹਾ: ਵਾ: ਨੁ: ਵਿਚ ਇਥੇ 'ਬੋਲਹੁ ਵਾਹਿਗੁਰੂ' ਨਹੀਂ ਹੈ।

†ਕੱਚਾ ਮਨ ੧੬ ਸੇਰ ਦਾ ਹੁੰਦਾ ਹੈ, ਤੇ 'ਮਨ' ਸੇਰ ਨੂੰ ਬੀ ਕਹਿੰਦੇ ਹਨ।

‡ਇਥੋਂ ਅੱਗੇ ਅੰਤਕਾ ੩ ਵਾਲੀ ਬਾਣੀ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ, ਜਿਸ ਦਾ ਨਾਮ ਪ੍ਰਾਣ ਸੰਗਲੀ ਹੈ। ਇਸ ਬਾਣੀ ਵਿਚ 'ਉਨਮਨ' ਅਵਸਥਾ ਵਿਚ ਜੋ ਦਸ਼ਾ ਮਨ ਯਾ ਸੁਰਤ ਦੀ ਹੁੰਦੀ ਹੈ, ਉਹ ਵਿਸਥਾਰ ਨਾਲ ਦੱਸੀ ਹੈ। ਉਨਮਨ ਦਾ ਅਰਥ ਹੈ 'ਮਨ ਦਾ ਉੱਚਾ ਹੋ ਜਾਣਾ'; ਸੁਰਤ ਦਾ ਯਾ ਚਿਤ ਬ੍ਰਿਤੀ ਦਾ ਆਸ ਅੰਦੇਸੇ ਹਰਖ ਸੋਗ ਤੋਂ ਉੱਚਾ ਉੱਠ ਕੇ ਇਕ ਅੰਤਰ ਆਤਮੇ ਉਚਰਣ ਦੀ ਪ੍ਰਤੀਤੀ ਤੇ ਸਮਤਾ ਵਿਚ ਰਹਿਣਾ।

[ਸਫ਼ਾ ੧੦੨ ਦੀ ਬਾਕੀ ਟੁਕ]

ਗੁਰੂ ਜੀ ਨੇ 'ਸਿਖ ਪ੍ਰੀਖਯਾ' ਕੀਤੀ ਹੈ। ਇਸ ਪ੍ਰਕਾਰ ਦੀ ਪ੍ਰੀਖਯਾ ਮੁਸਲਮਾਨਾਂ ਵਿਚ ਇਬ੍ਰਾਹੀਮ ਤੋਂ ਪੁਤ੍ਰ ਦੀ ਕੁਰਬਾਨੀ ਲੈਕੇ ਤੇ ਹਿੰਦੂਆਂ ਵਿਚ ਮੋਰਧੁਜ ਦੇ ਪੁਤ੍ਰ ਦੀ ਬਲੀ ਦਾ ਪ੍ਰਸੰਗ ਹੈ। ਏਥੇ ਜੇ ਬਲੀ ਮੰਗਣ ਤੇ ਇਤਰਾਜ਼ ਹੋਵੇ ਤਾਂ ਪੁਤ੍ਰ ਜਿਵਾ ਦੇਣ ਦੀ ਸ਼ਕਤੀ ਤੇ ਜਿਵਾ ਦੇਣਾ ਉਸ ਨੂੰ ਸਾਫ ਕਰਦਾ ਹੈ। ਜੇ ਜਿਵਾ ਦੇਣ ਤੇ ਸ਼ੱਕ ਕੀਤਾ ਜਾਵੇ ਤਾਂ ਬਲੀ ਮੰਗਣ ਤੇ ਬੀ ਸ਼ੱਕ ਕੀਤਾ ਲੋੜੀਏ, ਕਿਉਂਕਿ ਦੋਵੇਂ ਜ਼ਿਕਰ ਇਕੋ ਥਾਂ ਇਕੋ ਕਲਮ ਦੇ ਹਨ। ਇਸ ਪ੍ਰਕਾਰ ਦੇ ਅੰਦਾਜ਼ੇ ਸਾਖੀ ਲਿਖਣ ਵਾਲੇ ਦੇ ਅਪਣੇ ਹਨ, ਗੁਰੂ ਸਾਹਿਬ ਦਾ ਜੋ ਸੁਭਾਵ ਉਨ੍ਹਾਂ ਦੀ ਬਾਣੀ ਤੋਂ ਪ੍ਰਗਟ ਹੁੰਦਾ ਹੈ, ਉਸ ਨਾਲ ਇੱਛਾ ਕਰੜਾ ਪਰਤਾਵਾ ਲੈਣਾ ਮੇਲ ਨਹੀਂ ਖਾਂਦਾ।

ਤਿਤੁ ਮਹਲਿ ਪ੍ਰਾਨ ਸੰਗਲੀ ਹੋਈ। ਦੇਹੀ ਕੀ ਚੀਨ ਮਥੀ* ਪਰੁ ਲੈ ਕਿਨੈ ਨ ਸਕੀਆ, ਓਥੈ ਹੀ ਛੱਡੀ। ਸੈਦੋ ਘੋਹੋ ਲਿਖਾਈ ਚਰਣ ਮਝਾਰ ਕੈ, ਗੋਰਖ ਹਟੜੀ ਪਾਸਿ। ਗੋਰਖ ਹਟੜੀ ਕੈ ਪਾਸਿ ਇਕੁ ਚਉਕੁ ਹੈ ਦੋ ਕੋਹ ਕਾ, ਉਸ ਮੜੀ ਤੈ ਚਾਰਿ ਕੋਸ ਹੈ। ਤਿਸ ਵਿਚਿ ਅਲਿਪਤੁ ਰਹਿਣ ਲਗਾ। ਪਰਗਟਿ ਕੀਤੀ ਨਾਹੀ ਅਨਾਹਦ ਬਾਣੀ, ਪਰੁ ਅਧ ਵਿਚਿ ਨ ਪਾਈਐਗੀ, ਰਾਜੇ ਸਿਉਨਾਭਿ ਜੋਗੁ ਮਿਲੀ। ਬਚਨੁ ਹੋਆ, ਜੋ 'ਇਕੁ ਆਦਮੀ ਆਵੈਗਾ ਜੰਬੂ ਦੀਪ ਤੇ, ਉਸ ਜੋਗੁ ਲਿਖਿ ਦੇਵਣੀ।' ਸਲੋਕੁ ੧੫। ਸੈਦੋ ਬੈ ਸੰਪੂਰਣੁ ਥੀ, ਦੁਏ ਉਦਾਸੀ ਹੋਏ, ਬਾਬੈ ਆਪਣੈ ਨਾਲਿ ਰਖੇ, ਰਾਜੇ ਸਿਉਨਾਭਿ ਜੋਗੁ ਇਕੁ ਮੰਜੀ ਮਿਲੀ। ਰਾਜੇ ਸਿਉਨਾਭਿ ਜੋਗੁ ਗੁਰੂ ਦੀ ਖੁਸੀ ਹੋਈ। ਓਥਹੁ ਰਵਦੇ ਰਹੇ। ਬੋਲਹੁ ਵਾਹਿਗੁਰੂ।

੪੮. ਬਾਢੀ ਦੀ ਝੁੱਗੀ ਢਾਹੀ।

ਏਕਸੁ ਬਾਢੀ ਕੈ ਆਇ ਰਾਤਿ ਰਹੈ। ਉਨਿ ਸੇਵਾ ਭਾਉ ਬਹੁਤੁ ਕੀਤਾ। ਮੰਜੀ ਡਾਹਿ ਦਿਤੀਅਸੁ। ਬਾਂਬਾ ਰਾਤਿ ਸੁਤਾ, ਭਲਕੇ ਹਥ ਨਾਲਿ ਝੁਗੀ ਦੀ ਲਕੜੀ ਪਕੜੀਅਸੁ, ਅਤੇ ਪਸਵਾੜੇ ਨਾਲਿ ਮੰਜੀ ਭੰਨੀਅਸੁ। ਜਬ ਬਾਹਰਿ ਆਇਆ, ਤਾਂ ਸੈਦੋ ਸਿਖਿ ਬੇਨਤੀ ਕੀਤੀ, ਆਖਿਓਸੁ, 'ਜੀ! ਸਾਰੇ ਸਹਰ ਵਿਚਿ ਕੋਈ ਜਾਗਾ ਨਾਹੀ ਸਾ ਦੇਂਦਾ, ਇਸ ਬਾਢੀ ਠਉੜਿ ਦਿਤੀ, ਤਿਸ ਕੀਆ ਵਸਤੂ ਭੀ ਗਵਾਈਆ। ਇਕ ਝੁਗੀ ਅਤੇ ਮੰਜੀ ਥੀ ਸੋ ਭੀ ਢਾਹਿ ਭੰਨਿ ਚਲਿਓਹਿ, ਉਸਕੈ ਬਾਬਿ ਕਿਆ ਵਰਤੀ?' ਤਬ ਬਾਬੈ ਆਖਿਆ, 'ਸੈਦੋ, ਉਸਕਾ ਭਾਉ ਬਾਇ ਪਇਆ ਹੈ'। ਤਬ ਓਹੁ ਘਰਿ ਜਾਵੈ, ਤਾਂ ਓਹੁ ਚਾਰੇ ਪਾਵੈ ਧਰਤਿ ਵਿਚਿ ਡੁਬ ਗਏ ਹੈਨਿ। ਸੋ ਉਨਕੈ

*'ਦੇਹੀ ਕੀ ਚੀਨ ਮਥੀ' ਦਾ ਅਰਥ ਹੋ ਸਕਦਾ ਹੈ ਕਿ ਦੇਹ ਦੇ ਗਯਾਨ ਦੀ ਗਲ ਨਿਰਣੈ ਕੀਤੀ, ਪਰ ਅਗਲੀ ਇਬਾਰਤ ਦੱਸਦੀ ਹੈ ਕਿ ਇਸ ਫਿਕਰੇ ਵਿਚ ਕਿਸੇ ਪੋਥੀ ਦਾ ਜ਼ਿਕਰ ਹੈ। ਉਤਾਰੇ ਵਾਲਿਆਂ ਇਬਾਰਤ ਗਲਤ ਕੀਤੀ ਹੈ। ਅਸਲ ਕਰਤਾ ਦੇ ਨੁਸਖੇ ਵਿਚ ਇਹ ਇਬਾਰਤ ਹੋਰਵੇਂ ਹੋਣੀ ਹੈ। ਵਲੈਤ ਵਾਲਾ ਨੁਸਖਾ ਬੀ ਇਸੇ ਕਰ ਕੇ ਉਤਾਰਾ ਹੀ ਜਾਪਦਾ ਹੈ, ਅਤੇ ਕਿਸੇ ਉਤਾਰੇ ਦਾ ਬੀ ਉਤਾਰਾ ਹੈ। ਜੇ ਅਗਲੀ ਇਬਾਰਤ ਨੂੰ ਸੋਚੀਏ ਤੇ ਉਸ ਮੁਜਬ ਅਰਥ ਵਿਚਾਰੀਏ ਤਾਂ ਇਹ ਫਿਕਰਾ ਕੁਛ ਐਉਂ ਦਾ ਚਾਹੀਦਾ ਹੈ : 'ਤਦੇਹੀ ਕੀਚੀਓ ਨੇ ਪੋਥੀ' ਅਰਥਾਤ ਪ੍ਰਾਣ ਸੰਗਲੀ ਦੀ ਓਥੇ ਪੋਥੀ ਬੰਨਾਈ, ਜੋ ਸੈਦੋ ਘੋਹੋ ਨੇ ਲਿਖੀ, ਪਰ ਨਾ ਸੀਹੋ ਨਾ ਸੈਦੋ, ਨਾਲ ਕਿਸੇ ਨਾ ਆਂਦੀ, ਓਥੇ ਹੀ ਛੱਡ ਆਏ, ਰਾਜੇ ਸਿਵਨਾਭਿ ਨੂੰ ਦਿਤੀ ਤੇ ਉਸਨੂੰ ਕਿਹਾ ਕਿ ਹਿੰਦੁਸਤਾਨ ਤੋਂ ਕੋਈ ਆਵੇ ਤਾਂ ਉਤਾਰਾ ਕਰਾ ਦੇਣਾ। ਇਹ ਅਰਥ ਭਾਵ ਦਸਦਾ ਹੈ ਕਿ ਦੇਹੀ ਕੀ ਚੀਨ ਮਥੀ ਦੀ ਥਾਂ ਦਰੁਸਤ ਇਬਾਰਤ ਇਉਂ ਦੀ ਹੋਸੀ 'ਤਦੇਂ ਹੀ ਕੀਚੀਓਨੇ ਪੋਥੀ'।

ਤਲੈ ਚਾਰੇ ਤਾਵੜੇ ਮਾਲ ਕੇ ਹੈਨਿ । ਅਰੁ ਉਸ ਝੁੰਗੀ ਕੇ ਮਹਲਿ ਉਸਾਰੇ ਹੈਨ । ਅਤੇ ਉਸ ਮੰਜੀ ਕੇ ਪਲੰਘ ਹੋਇ ਹੈਨ । ਤਬ ਸੈਦੋ ਅਤੇ ਸੀਹੋ ਪੈਰੀ ਪਏ । ਤਬ ਘਰਿ ਆਏ । ਕੋਈ ਦਿਨੁ ਘਰਿ ਰਹੇ, ਤਬ ਫੇਰਿ ਰਵੇ ।

ਤ੍ਰਿਤੀਆ ਉਦਾਸੀ

੪੯. ਤੀਜੀ ਉਦਾਸੀ, ਕਸ਼ਮੀਰ ਬ੍ਰਹਮਦਾਸ ਪੰਡਤ.

ਤ੍ਰਿਤੀਆ ਉਦਾਸੀ, ਉਤਰ ਖੰਡ ਕੀ ਉਦਾਸੀ ਕਰਣਿ ਲਗੈ। ਤਿਤੁ ਉਦਾਸੀ ਅਕ ਦੀਆਂ ਖਖੜੀਆਂ ਅਤੇ ਫੁਲ ਅਹਾਰੁ ਕਰਦਾ ਥਾ, ਪਰਿ ਸੁਕੇ। ਅਤੇ ਪੈਰੀ ਚਮੜਾ, ਅਤੇ ਸਿਰਿ ਚਮੜਾ, ਸਾਰੀ ਦੇਹ ਲਪੇਟਿਆਸੁ, ਅਤੇ ਮਾਥੇ ਟਿੱਕਾ ਕੇਸਰ ਕਾ। ਤਦਹੁੰ ਨਾਲਿ ਹਸੂ ਲਹਾਰੁ ਅਤੇ ਸੀਹਾਂ ਛੀਂਬਾ ਥੇ। ਤਬ ਬਾਬਾ ਕਸ਼ਮੀਰ ਗਇਆ। ਕੋਈ ਦਿਨੁ ਓਥੈ ਭੀ ਰਹਿਆ। ਲੋਕੁ ਬਹੁਤੁ ਨਾਉ ਧਰੀਕ ਹੋਏ। ਤਬ ਕਸ਼ਮੀਰ ਕਾ ਪੰਡਿਤੁ ਬ੍ਰਹਮਦਾਸੁ* ਥਾ, ਉਸ ਸੁਣਿਆ, 'ਜੇ ਇਕੁ ਫਕੀਰੁ ਆਇਆ ਹੈ'। ਤਬ ਉਸਕੈ ਸਾਥਿ ਦੁਇ ਉਠ ਪੁਰਾਣਾ ਕੇ ਚਲਨਿ, ਅਤੇ ਗਲਿ ਵਿਚਿ ਠਾਕੁਰ ਹੈ। ਆਇ ਰਾਮ ਰਾਮ ਕੀਤੀਓਸੁ। ਕਰਿਕੈ ਬੈਠਿ ਗਇਆ। ਤਬ ਭੇਖੁ ਦੇਖਿ ਕੈ ਆਖਿਓਸੁ 'ਤੂ ਏਹਾ ਸਾਧੂ ਹੈ? ਤੈ ਚਮੜੇ ਕਿਉ ਪਹਰੇ ਹਨਿ। ਅਤੇ ਰਸੇ ਕਿਉ ਪਲੇਟੇ ਹੈਨਿ? ਅਤੇ ਤੁਸੀ ਕਿਰਿਆ ਕਰਮੁ ਕਿਉ ਛੋਡਿਆ ਹੈ ਅਤੇ ਮਾਸੁ ਮਛਲੀ ਕਿਉਂ ਲਗੇ ਹਉ?' ਤਬ ਬਾਬਾ ਬੋਲਿਆ, ਪਉੜੀ ਰਾਗੁ ਮਲਾਰਿ ਵਿਚਿ, ਤਿਤੁ ਮਹਲਿ ਵਾਰ ਹੋਈ :-

*ਇਕ ਵੇਰ ਕੁਛ ਪਤਾ ਕਰਨ ਤੇ ਕਿਸੇ ਤੋਂ ਕਸ਼ਮੀਰ ਵਿਚਿ ਥਹੁ ਪਿਆ ਸੀ ਕਿ ਬ੍ਰਹਮ ਦਾਸ ਬੀਜ ਬਿਹਾੜੇ ਨਗਰ ਦਾ ਰਹਿਣ ਵਾਲਾ ਸੀ, ਅਰ ਗੁਰੂ ਜੀ ਨਾਲ ਇਸਦਾ ਮੇਲ ਮਾਰਤੰਡ ਦੇ ਚਸ਼ਮੇ ਤੇ ਹੋਇਆ ਸੀ। ਤਦ ਤੋਂ ਇਹ ਥਾਂ ਮਟਨ ਸਾਹਿਬ ਕਹਿਲਾਉਂਦਾ ਹੈ, ਚਸ਼ਮੇ ਦੇ ਤਲਾਉ ਵਿਚ ਥੜਾ ਸੀ, ਜਿਸ ਪਰ ਬੈਠ ਕੇ ਗੋਸ਼ਟ ਹੋਈ। ਗਿਰਾਂ ਦੇ ਲੋਕੀ ਗੁਰੂ ਜੀ ਦੇ ਉਪਾਸ਼ਕ ਹੋਏ। ਇਹ ਥੜਾ ਹੁਣ ਢੱਠਾ ਪਿਆ ਹੈ। ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤਲਾਉ ਦੇ ਦਵਾਲੇ ਛੇ ਗੁਰੂ ਗ੍ਰੰਥ ਸਾਹਿਬ ਧਰਮਸਾਲਾ ਵਿਚ ਖੁਲ੍ਹਦੇ ਸਨ, ਜੋ ਧਰਮਸਾਲਾ ਕਿ ਢਹਿ ਚੁਕੀ ਹੈ, ਤੇ ਕੁਝ ਫਾਸਲੇ ਤੇ ਇਕ ਨਵੀਂ ਧਰਮਸਾਲਾ ਬਣੀ ਹੈ, ਪ੍ਰਕਾਸ਼ ਹੁੰਦਾ ਹੈ, ਇਸ ਥਾਂ ਤੋਂ ਮੀਲ ਕੁ ਪਰੇ ਕਰੇਵੇ (ਪਬੀ) ਦੇ ਉਤੇ ਪੁਰਾਣਾ ਮਾਰਤੰਡ ਦਾ ਮੰਦਰ ਢੱਠਾ ਪਿਆ ਹੈ।

ਗੁਰ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ
 ਹਰੀਆਵਲੀ ਸਰ ਭਰੇ ਸੁਭਰਤਾਲ ॥ ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ
 ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰਕੈ ਸਬਦਿ ਨਿਹਾਲੁ ॥ ਮਨਮੁਖ
 ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ
 ਦਿਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥
 ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ
 ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰੁ ਪਉੜੀ
 ਬੋਹਿਬੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥ ਮਹਲਾ ੧ ॥ ਹੋਕੇ
 ਪਾਧਰੁ ਹੋਕੁ ਦਰੁ ਗੁਰੁ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ
 ਸੁਖ ਸਾਚਉ ਨਾਮੁ ॥੨॥ ਪਉੜੀ ॥ ਆਪੀਨੈ ਆਪੁ ਸਾਜਿ ਆਪੁ ਪਛਾਣਿਆ ॥
 ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਬੰਮਾ ਗਗਨੁ ਰਹਾਇ
 ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ ਕੀਏ ਰਾਤਿ
 ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥
 ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸ
 ਹੋਰ ਆਵਣ ਜਾਣਿਆ ॥ ੧ ॥ ਸਲੋਕੁ ਮਃ ੧ ॥ ਨਾਨਕ ਸਾਵਣਿ ਜੇ ਵਸੈ
 ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥
 ਮਃ ੧ ॥ ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰ-
 ਧਨਾ ਪੰਥੀ ਚਾਕਰੁ ਹੋਇ ॥ ੨ ॥ ਪਉੜੀ ॥ ਤੂ ਸਚਾ ਸਚਿਆਰੁ ਜਿਨਿ
 ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ
 ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥
 ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥ ਨਾ ਤਿਸੁ ਭੁਖ ਪਿਆਸ ਰਜਾ
 ਧਾਇਆ ॥ ਗੁਰੁ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀ-
 ਆਇ ਸਚਿ ਸਮਾਇਆ ॥ ੨ ॥

ਵਾਰ ਸੰਪੂਰਨੁ ਹੋਈ ਮਲਾਰ ਕੀ ੨੭੧ ॥ ਤਾਂ ਬ੍ਰਹਮ ਦਾਸੁ ਪੰਡਤੁ ਆਇ

*ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ (੧. 'ਗੁਰ ਮਿਲਿਐ ਮਨੁ' ੨. ਹੋਕੇ
 ਪਾਧਰ') ਵਾਰ ਮਲਾਰ ਦੇ ਅਰੰਭ ਵਿਚ ਇਸੇ ਤਰਤੀਬ ਵਿਚ ਹਨ, ਮਾਲੂਮ ਹੁੰਦਾ ਹੈ
 ਕਿ ਅਸਲੀ ਕਰਤਾ ਜੀ ਦੇ ਨੁਸਖੇ ਵਿਚ ਕੇਵਲ ਪਉੜੀਆਂ ਹੀ ਹੋਸਨ, ਜੋ ਮਹਲਾ
 ੧ ਦੀਆਂ ਹਨ। ਪਹਿਲਾ ਸਲੋਕ ਮਃ ੩ ਦਾ ਹੈ, ਜੋ ਕਿਸੇ ਉਤਾਰੇ ਵਾਲੇ ਨੇ ਨਾਲ
 ਲਗਦਾ ਹੋਣ ਕਰ ਕੇ ਤੇ ਵਾਰ ਉਤੇ 'ਵਾਰ.ਮਲਾਰ ਕੀ ਮਹਲਾ ੧' ਲਿਖਿਆ ਹੋਣ
 ਕਰ ਕੇ ਉਤਾਰਾ ਕਰ ਲਿਆ ਹੈ। ਿਸਾਰੀ ਵਾਰ ਦੀਆਂ ੨੮ ਪਉੜੀਆਂ ਹਨ
 ਇਕ ਪਉੜੀ ਮਃ ੫ ਦੀ ਹੈ।

ਪੈਰੀ ਪਇਆ, ਤਾਂ ਆਖਿਓਸੁ 'ਜੀ ! ਜਾਂ ਏਹ ਵਸਤੁ ਨਹੀ' ਸੀ, ਤਬ ਪਰਮੇਸੁਰੁ
 ਕਹਾਂ ਬਾ ?' ਤਦਹੁੰ ਬਾਬਾ ਬੋਲਿਆ, ਸਬਦੁ ਰਾਗੁ ਮਾਰੂ ਵਿਚਿ ਸੋਲਹਾ ਮਃ ੧—
 ਅਰਬਦ ਨਰਬਦ ਪੁੰਧੁਕਾਰਾ॥ ਧਰਣਿ ਨ ਗਗਨਾ ਹੁਕਮੁ ਅਪਾਰਾ॥ ਨਾਦਿਨੁ
 ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥੧॥ ਖਾਲੀ ਨ ਬਾਲੀ
 ਪਉਣ ਨ ਪਾਲੀ ॥ ਓਪਤਿ ਖਪਤਿ ਨ ਆਵਣ ਜਾਲੀ॥ ਖੰਡ ਪਤਾਲ ਸਪਤ
 ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥੨॥ ਨਾ ਤਦਿ ਸੁਰਗੁ ਨ ਮਛੁ
 ਪਇਆਲਾ ॥ ਦੋਜਕੁ ਭਿਸਤੁ ਨਹੀ ਖੈਕਾਲਾ ॥ ਨਰਕੁ ਸੁਰਗੁ ਨਹੀ ਜੰਮਣੁ
 ਮਰਣਾ ਨਾਕੋ ਆਇ ਨ ਜਾਇਦਾ ॥੩॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥
 ਅਵਰੁ ਨ ਦੀਸੈ ਏਕੋ ਸੋਈ*॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾਕੋ
 ਦੁਖੁ ਸੁਖੁ ਪਾਇਦਾ ॥ ੪ ॥ ਨਾ ਤਦਿ ਜਤੀ ਸਤੀ ਬਨਵਾਸੀ ॥ ਨਾ ਤਦਿ
 ਸਿਧ ਸਾਧਿਕ ਸੁਖਵਾਸੀ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾ-
 ਇਦਾ ॥੫॥ ਜਪ ਤਪ ਸੰਜਮ ਨਾ ਬੁਤ ਪੂਜਾ ॥ ਨਾਕੋ ਆਖਿ ਵਖਾਣੈ ਦੁਜਾ॥
 ਆਪੇ ਆਪਿ ਉਪਾਇ ਵਿਗਸੈ ਆਪੈ ਕੀਮਤਿ ਪਾਇਦਾ ॥ ਨਾ ਸੁਚਿ ਸੰਜਮੁ
 ਤੁਲਸੀ ਮਾਲਾ ॥ ਗੋਪੀ ਕਾਨੁ ਨ ਗਉ ਗੋਆਲਾ॥ ਤੰਤੁ ਮੰਤੁ ਪਾਖੰਡੁ ਨ ਕੋਈ
 ਨਾਕੋ ਵੰਸੁ ਵਜਾਇਦਾ ॥੬॥ ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ
 ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ
 ਧਿਆਇਦਾ ॥੭॥ ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ॥ ਨਾ ਤਦਿ ਗੋਰਖੁ ਨਾ
 ਮਾਛਿੰਦੋ॥ ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾਕੋ ਗਣਤ ਗਣਾਇਦਾ
 ॥੮॥ ਵਰਨ ਭੇਖ ਨਹੀ ਬ੍ਰਹਮਣ ਖੜੀ ॥ ਦੇਉ ਨ ਦੇਹੁਰਾ ਗਉ ਗਾਇਤ੍ਰੀ ॥ ਹੋਮ
 ਜਗ ਨਹੀ ਤੀਰਥਿ ਨਾਵਣੁ ਨਾਕੋ ਪੂਜਾ ਲਾਇਦਾ ॥੯॥ ਨਾਕੋ ਮੂਲਾ ਨਾਕੋ
 ਕਾਜੀ॥ ਨਾਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ
 ਨਾ ਕੋ ਕਹਣੁ ਕਹਾਇਦਾ॥ ੧੧॥ ਭਾਉ ਨ ਭਗਤੀ ਨਾ ਸਿਵ ਸਕਤੀ॥ ਸਾਜਨੁ
 ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ
 ਭਾਇਦਾ ॥੧੨॥ ਏਦ ਕਤੇਬ ਨ ਸਿੰਮ੍ਰਿਤਿ ਸਾਸਤਾ॥ ਪਾਠ ਪੁਰਾਣ ਉਦੈਨਹੀ
 ਆਸਤਾ॥ ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ॥੧੩॥
 ਜਾ ਤਿਸੁ ਭਾਣਾ ਤਾ ਜਗਤੁ ਉਪਾਇਆ॥ ਬਾਝੁ ਕਲਾ ਆਡਾਣ ਰਹਾਇਆ॥
 ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥੧੪॥ ਵਿਰਲੇ
 ਕਉ ਗੁਰਿ ਸਬਦੁ ਸੁਣਾਇਆ ॥ ਕਰਿ ਕਰਿ ਦੇਖੈ ਹੁਕਮੁ ਸਬਾਇਆ ॥

*ਏਹ ਤੁਕ ਵਲੈਤ ਵਾਲੀ ਪੋਥੀ ਵਿਚ ਹੈ ਨਹੀਂ, ਉਤਾਰੇ ਵੇਲੇ ਰਹਿ ਗਈ
 ਪਦੀ ਹੈ। ਇਹ ਹੋਰ ਪੱਕਾ ਸਬੂਤ ਹੈ ਕਿ ਵਲੈਤ ਵਾਲਾ ਨੁਸਖਾ ਉਤਾਰਾ ਹੈ ਕਿਸੇ
 ਹੋਰ ਪੋਥੀ ਦਾ, ਇਹ ਅਸਲ ਨੁਸਖਾ ਕਰਤਾ ਜੀ ਦਾ ਨਹੀਂ ।

ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥੧੫॥ ਤਾਕਾ
ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ
ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥ ੧੬ ॥ ੩ ॥ ੧੫ ॥

ਤਬ ਬ੍ਰਹਮਦਾਸੁ ਪੰਡਤੁ ਆਇ ਪੈਰੀ ਪਇਆ, ਗਲ ਤੇ ਪਥਰੁ ਸੁਟਿ ਪਾਇਆ,
ਨਾਉ ਧਰੀਕੁ ਹੋਆ । ਸੇਵਾ ਲਾਗਾ ਕਰਣਿ, ਪਰੁ ਮਨ ਤੇ ਬਾਸਨਾ ਜਾਵਸੁ ਨਾਹੀ ।
ਜੇ ਸੇਵਾ ਕਰੇ, ਸੇ ਸਾਸੁ ਭਰਿ ਸਹਿਜਿ ਸੁਭਾਇ ਕਰੈ; ਮਨ ਉਤੈ ਆਣੈ, ਜੇ 'ਮੈ' ਅਗੈ
ਭੀ ਏ ਸੇਵਾ ਕਰਦਾ ਬਾ' । ਤਬ ਹਉਮੈ ਕਾ ਸਦਕਾ ਬਾਇ ਪਵੈ ਨਾਹੀ। ਤਦਹੁ ਗੁਰੂ
ਬਾਬੈ ਏਕ ਦਿਨਿ ਆਖਿਆ, ਜੇ 'ਜਾਹਿ ਗੁਰੂ ਕਰੁ' । ਤਬ ਪੰਡਿਤ ਆਖਿਆ ਜੀ
'ਕਉਣੁ ਗੁਰੂ ਕਰਾਂ?' ਤਦਹੁ ਗੁਰੂ ਬਾਬੈ ਆਖਿਆ ਜੇ 'ਜਾਹਿ ਉਦਿਆਨ ਵਿਚਿ
ਇਕੁ ਕੋਠਾ ਹੈ, ਤਿਥੈ ਚਾਰਿ ਫਕੀਰ ਬੈਠੇ ਹੈਨਿ, ਓਹ ਤੈਨੂੰ ਦਸਨਗੇ' । ਤਬ ਓਥਹੁ
ਬ੍ਰਹਮਦਾਸੁ ਚਲਿਆ, ਜਾਇ ਪੈਰੀ ਪਉਣਾ ਕਹਿਆ। ਤਬ ਇਕ ਘੜੀ ਸਸਤਾਇਕੈ
ਓਨਾਂ ਸਿਖਾਂ ਕਹਿਆ, 'ਓਸ ਮੰਦਰ* ਵਿਚਿ ਤੇਰਾ ਗੁਰੂ ਹੈ'। ਤਬ ਪੰਡਤੁ ਆਇਆ
ਆਇ ਤਸਲੀਮ ਕੀਤੀਅਸੁ । ਤਬ ਅਗੈ ਸੂਹੇ ਬਸਤ੍ਰ ਪੈਓ ਇਸਤ੍ਰੀ ਖੜੀ ਥੀ । ਤਬ
ਲੈਕਰਿ ਪੈਜਾਰ ਬੁਰੈ ਹਾਲਿ ਮਾਰਿਆ । ਤਬ ਰੋਂਦਾ ਰੋਂਦਾ ਆਇਆ । ਤਬ ਓਨਾਂ
ਸਿਖਾਂ ਪੁਛਿਆ, ਜੇ 'ਗੁਰੂ ਮਿਲਿਓ?' ਤਬ ਓਸ ਆਪਣੀ ਹਕੀਕਤ ਆਖਿ
ਸੁਣਾਈ । ਤਬ ਓਨੀ ਸਿਖੀ ਆਖਿਆ, 'ਭਾਈ ਜੀ ! ਉਹੁ ਮਾਇਆ ਸੀ, ਜਿਸ
ਦੀ ਤੂ ਬਾਸਨਾ ਕਰਦਾ ਬਾ, ਓਹੀ ਤੇਰਾ ਗੁਰੂ ਥੀ' । ਤਬ ਆਇ ਗੁਰੂ ਬਾਬੈ ਦੀ
ਪੈਰੀ ਪਇਆ । ਦੋਵੈ ਉੱਟ ਪੁਰਾਣਾਂ ਦੇ ਸੁਟਿ ਪਾਏ । ਗੁਰੂ ਗੁਰੂ ਲਗਾ ਜਪਣਿ,
ਸੰਗਤੀ ਦੀ ਚਰਣ ਰੇਣਿ ਹੋਆ । ਬੋਲਹੁ ਵਾਹਿਗੁਰੂ ।

ਤਤੁ ਬਾਣੀ ਹਸੁ ਲੁਹਾਰ ਅਤੇ ਸੀਹੈ ਛੀਂਬੇ ਲਿਖੀ ਤਬ ਬਾਬੇ ਸਲੋਕ
ਆਖਿਆ:- ਸਲੋਕ ਮਃ ੧ ॥

ਸਹੰਸਰ ਦਾਨ ਦੇ ਇੰਦੁ ਰੋਆਇਆ ॥ ਪਰਸਰਾਮੁ ਰੋਵੈ ਘਰਿ ਆਇਆ ॥
ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ
ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ
ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੂ ਵਾਇ ॥ ਰੋਵਹਿ ਪਾਂਡਵ ਭਏ
ਮਜੂਰ ॥ ਜਿਨਕੈ ਸੁਆਮੀ ਰਹਤ ਹਦੁਰਿ ॥ ਰੋਵੈ ਜਨਮੇਜਾ ਖੁਇ ਗਇਆ ॥

* ਗਾਲਬਨ ਇਹ ਇਸ਼ਾਰਾ ਕਰੇਵੇ ਉਪਰ ਮਾਰਤੰਡ ਦੇ ਢੱਠੇ ਪਏ ਮੰਦਰ ਵੱਲ
ਹੈ, ਜਿਥੇ ਬ੍ਰਹਮਦਾਸ ਨੂੰ ਮਾਯਾ ਨੇ ਇਸਤ੍ਰੀ ਦੇ ਰੂਪ ਦਰਸ਼ਨ ਦੇਕੇ ਤਾੜਨਾ ਕੀਤੀ।
ਇਸ ਮੰਦਰ ਦੀ ਇਕ ਮਹਿਰਾਬ ਅਜੇ ਖੜੀ ਹੈ, ਬਾਕੀ ਪੱਥਰ ਡਿਗ ਪਏ ਹਨ
ਜਦ ਦੇ ਕਿ ਬੁਤਸ਼ਿਕਨ ਨੇ ਢਾਹੇ ਹਨ ।

† ਹਾ: ਵਾ: ਨੁਸਖੇ ਵਿਚ 'ਬੋਲਹੁ ਵਾਹਿਗੁਰੂ' ਪਾਠ ਨਹੀਂ ਹੈ ।

ਏਕੀ ਕਾਰਣਿ ਪਾਪੀ ਭਇਆ॥ ਰੋਵਹਿ ਸੇਖ ਮਸਾਇਕ ਪੀਰਾ॥ ਅੰਤਿ ਕਾਲਿ
ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੰਨ ਪੜਾਇ ॥ ਘਰਿ ਘਰਿ ਮਾਗਹਿ
ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ
ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ
ਸੰਸਾਰੁ॥ ਮੰਨੇ ਨਾਉ ਸੋਈ ਜਿਣਿ ਜਾਇ॥ ਅਉਰੀ ਕਰਮ ਨ ਲੇਖੈ ਲਾਇ ॥੧॥
ਤਬ ਬਾਬੇ ਦੀ ਖੁਸੀ ਹੋਈ । ਓਥਹੁੰ ਰਵਦੇ ਰਹੇ ।

੫੦. ਸੁਮੇਰ ਤੇ ਅਚਲ ਪਰ ਸਿੱਧਾਂ ਨਾਲ ਗੋਸ਼ਟ.

ਸਵਾਲਾਖੁ ਪਰਬਤੁ ਲੰਘਿ ਅਗੈ ਸੁਮੇਰਿ ਜਾਇ ਚੜਿਆ, ਜਹਾਂ ਮਹਾਂਦੇਵ
ਕਾ ਅਸਥਾਨੁ ਥਾ* । ਤਬ ਅਗੈ ਮਹਾਂਦੇਓਂ, ਅਤੇ ਗੋਰਖ ਨਾਥ, ਅਤੇ ਭਰਥਰੀ,
ਅਤੇ ਗੋਪੀ ਚੰਦੁ ਅਤੇ ਚਰਪਟੁ ਬੈਠੇ ਥੇ । ਤਬ ਬਾਬੈ ਜਾਇ 'ਆਦੇਸੁ ! ਆਦੇਸੁ !'
ਕੀਤਾ । ਬਾਬਾ ਬੈਠ ਗਇਆ । ਤਦਹੁ ਸਿਧਾਂ ਡਿਬੀ ਦਿਤੀ, ਤਾਂ ਆਖਿਓਨੈ 'ਜਾਹਿ
ਜੀ ਭਰਿ ਲੇਆਉੜ ਕਲਜੁਗੁ ਕੇ ਬਾਲਕੇ' । ਤਦਹੁ ਬਾਬਾ ਡਿਬੀ ਭਰਣਿੜ ਗਇਆ ।
ਜਾ ਪਾਣੀੜ ਵਿਚਿ ਪਾਏ, ਤਾਂ ਹੀਰੇ ਮੋਤੀ ਵਿਚਿ ਲਗੇ ਪਵਣਿ । ਤਬ ਗੁਰੂ ਬਾਬੈ
ਡਿਬੀ ਧਰਤੀ ਨਾਲਿ ਮਾਰੀ, ਤਬ ਠੀਕਰੀਆਂ ਹੋਇ ਗਈਆਂ । ਤਦਹੁ ਬਾਬੈ ਠੀਕਰੀ
ਜੋੜੀਆਂ, ਜੋੜਿ ਕੇ ਸਲੋਕ ਦਿਤਾ ।

ਸਲੋਕ॥ ਭੰਨੈ ਘੜੇ ਸਵਾਰੇ ਸੋਇ॥ ਨਾਨਕ ਸਚਿ ਬਿਨੁ ਅਵਰ ਨ ਕੋਇ^A ॥੧॥

ਤਬ ਮੰਤਰਾਂ ਕੀ ਕਲਾ ਦੂਰਿ ਹੋਈ । ਤਬ ਡਿਬੀ ਵਿਚਿ ਪਾਣੀ ਪਾਇਆ ।

* ਮਾਰਤੰਡ ਤੋਂ ਅਗੇ ਸ਼ਿਵਜੀ ਦਾ ਮੰਦਰ 'ਅਮਰਨਾਥ ਹੈ', ਪਰੰਤੂ ਏਹ ਬਹੁਤ
ਦੂਰ ਨਹੀਂ ਹੈ । ਸਵਾਲਾਖ ਪਰਬਤ ਤੋਂ ਜਾਪਦਾ ਹੈ ਕਿ ਇਹ ਇਸ਼ਾਰਾ ਕੈਲਾਸ਼
ਵਲ ਹੈ, ਕਿਉਂਕਿ ਇਸ ਦੇ ਨੇੜੇ ਹੀ ਪਰਬਤ ਹਨ, ਜਿਨ੍ਹਾਂ ਤੋਂ ਸੋਨਾ ਲੱਭਦਾ ਹੈ,
ਸੁਮੇਰ ਦਾ ਇਸ਼ਾਰਾ ਉਨ੍ਹਾਂ ਪਹਾੜਾਂ ਵੱਲ ਜਾਪਦਾ ਹੈ । ਮਾਨ ਸਰੋਵਰ ਬੀ ਏਥੇ
ਕੈਲਾਸ਼ ਪਾਸ ਹੈ, ਇਹ ਬੋਧੀਆਂ ਤੇ ਹਿੰਦੂਆ ਦਾ ਬੜਾ ਭਾਰੀ ਤੀਰਥ ਹੈ, ਜੋਗੀ
ਯਾ ਸਿੱਧ ਏਥੇ ਯਾਤਰਾ ਕਰਨ ਆਏ ਕਿਸੇ ਪਰਬ ਪਰ ਸਤਿਗੁਰੂ ਨੂੰ ਮਿਲੇ ਜਾਪਦੇ
ਹਨ । ਕੈਲਾਸ਼ ਸ਼ਿਵਾਂ ਦਾ ਸਥਾਨ ਕਹਿਲਾਉਂਦਾ ਹੈ ।

† ਮਹਾਂਦੇਉ ਕਿਸੇ ਜੋਗੀ ਦਾ ਨਾਮ ਹੈ, ਸ਼ਿਵ ਤੋਂ ਮੁਰਾਦ ਨਹੀਂ । ਅਗੇ ਚੱਲ ਕੇ
ਜਦ ਮਹਾਂ ਦੇਉ ਬੋਲਦਾ ਹੈ ਤਾਂ ਆਪਣਾ ਨਾਮ 'ਈਸ਼ਰ' ਬੋਲਦਾ ਹੈ, ਈਸ਼ਰ ਪਦ*
'ਮਹਾਂਦੇਉ' ਵਾਸਤੇ ਬੀ ਵਰਤਦੇ ਸਨ ।

‡ ਗਾਲਬਨ ਮੁਰਾਦ ਮਾਨਸਰੋਵਰ ਤੋਂ ਭਰ ਕੇ ਲੈ ਆਉਣ ਦੀ ਹੈ ।

^A ਇਹ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ, ਸੋ ਗੁਰਬਾਣੀ ਨਹੀਂ ਹੈ ।

ਤਬ ਪਾਣੀ ਪਾਇਆ*। ਤਬ ਸਿੱਧਾਂ ਪਾਸਿ ਭਰਿ ਲੈ ਆਇਆ। ਤਬ ਸਭਨਾਂ ਸਿੱਧਾਂ ਪਾਣੀ ਪੀਤਾ, ਪਰੁ ਪਾਣੀ ਨਿਖੁਟੈ ਨਾਹੀ । ਤਬ ਮਹਾਦੇਉ ਪੁਛਿਆ, 'ਤੂੰ ਗਿਰਹੀ ਹੈਂ ਕਿ ਉਦਾਸੀ ਹੈਂ ?' ਤਦਹੁ ਬਾਬੈ ਆਖਿਆ, ਜੋ 'ਉਦਾਸੀ ਕੇ ਲਛਣ ਕਉਣ ਹੈਨਿ ? ਅਰੁ ਗਿਰਹੀ ਕੇ ਲਛਣ ਕਉਣ ਹੈਨਿ ?' ਤਬ ਮਹਾਦੇਉ ਬੋਲਿਆ :-

ਸਲੋਕੁ ॥ ਸੋ ਗਿਰਹੀ ਜੋ ਨਿਗੁਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥
ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸਰੁ
ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੨ ॥

ਤਬ ਗੁਰੂ ਜਬਾਬੁ ਦਿੱਤਾ :-

ਮਃ ੧ ॥ ਕਿਉ ਮਰੈ ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ
ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ
ਹਿਆਉ ॥ ਧੂਪ ਛਾਵ ਜੇ ਸਮਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥
ਛਿਅ ਵਰਤਾਰੈ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ
ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥ ੧ ॥

ਤਬ ਫਿਰਿ ਗੋਪੀਚੰਦੁ ਬੋਲਿਆ, ਗੋਪੀਚੰਦੁ ਉਦਾਸੀ ਥਾ, ਉਦਾਸ ਕਾ ਗੁਣ ਲੈ ਬੋਲਿਆ :-

ਮਃ ੧ ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥
ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ
ਗੋਪੀਚੰਦੁ ਸਤਿ ਸਰੂਪੁ ॥ ਪਰਮਤੰਤ ਮਹਿ ਰੇਖ ਨ ਰੂਪੁ ॥ ੪ ॥

ਤਬ ਬਾਬੈ ਜਬਾਬੁ ਦਿੱਤਾ :- [ਦੇਖੋ ਅੰਤਕਾ ੪ ਅੰਕ ੧]

ਤਬ ਗੋਰਖਨਾਥੁ ਬੋਲਿਆ, ਗੋਰਖਨਾਥ ਅਉਧੂ ਥਾ, ਅਉਧੂਤਾਂ ਕਾ ਲਛਣ

ਲੈ ਬੋਲਿਆ :-

ਸਲੋਕੁ ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭੀਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ
ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ
ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੩ ॥

ਤਬ ਗੁਰੂ ਜਬਾਬੁ ਦਿੱਤਾ :- [ਦੇਖੋ ਅੰਤਕਾ ੪ ਅੰਕ ੨]

ਤਬ ਫਿਰਿ ਚਰਪਟੁ ਬੋਲਿਆ । ਚਰਪਟੁ ਜੋਗੀ ਥਾ, ਜੋਗ ਕਾ ਗੁਣੁ ਲੈ ਬੋਲਿਆ :-

ਸਲੋਕੁ ॥ ਸੋ ਪਾਖੰਡੀ-ਜੋਗੀ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ

*ਇਹ ਪਾਠ ਹਾ: ਵਾ: ਨੁ: ਵਿਚ ਦੁਬਾਰਾ ਨਹੀਂ ਹੈ ।

†ਇਨ੍ਹਾਂ ਸਲੋਕਾਂ ਦੇ ਉਤਰ ਪ੍ਰਸ਼ਨ ਵਿਚੇ ਹੀ ਹਨ, ਪਰ ਸਾਖੀ ਦੇ ਕਰਤਾ ਨੇ ਇਨ੍ਹਾਂ ਦੇ ਉਤਰ ਰਤਨਮਾਨ ਆਦਿ ਤੋਂ ਬੀ ਲਏ ਹਨ । ਦੇਖੋ ਅੰਤਕਾ ੪ ।

‡ਪਾਖੰਡੀ-ਜੋਗੀਆਂ ਦਾ ਇਕ ਮਤ, ਅਥਵਾ ਜੈਨੀ ਬੋਧੀ ਆਦਿਕ ।

(੧੧੧)

ਪਰ ਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ
ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮਤੰਤ ਮਹਿ ਰੇਖ ਨ ਰੂਪੁ ॥ ੫ ॥
ਤਬ ਗੁਰੂ ਬੋਲਿਆ:- [ਦੇਖੋ ਅੰਤਕਾ ੪ ਅੰਕ ੩]

ਤਬ ਫਿਰੇ ਭਰਥਰੀ ਬੋਲਿਆ । ਭਰਥਰੀ ਬੈਰਾਗੀ ਥਾ ਬੈਰਾਗ ਕਾ ਗੁਣੁ
ਲੈ ਬੋਲਿਆ:-

ਸਲੋਕੁ ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਬੰਮੁ ॥
ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ ਸਤ ਸਮਾਨਿ ॥ ਬੋਲੈ
ਭਰਥਰਿ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥ ੬ ॥

ਤਬ ਗੁਰੂ ਬਾਬੈ ਜਬਾਬ ਦਿਤਾ:- [ਦੇਖੋ ਅੰਤਕਾ ੪ ਅੰਕ ੪]

ਤਬ ਭਰਥਰੀ ਆਖਿਆ, 'ਨਾਨਕ ! ਤੂੰ ਜੋਗੀ ਹੋਹੁ, ਜੋ ਜੁਗੁ ਜੁਗੁ ਜੀਵਦਾ
ਰਹੈ' । ਤਬ ਬਾਬੈ ਆਖਿਆ, 'ਜੋਗ ਕਾ ਕਵਣੁ ਰੂਪ ਹੈ?' ਤਬ ਭਰਥਰੀ
ਬੋਲਿਆ ਜੋਗ ਕਾ ਰੂਪ:-

ਮੁੰਦ੍ਰਾ ਖਿੰਬਾ ਝੋਲੀ ਡੰਡਾ ॥ ਸਿੰਕੀ ਨਾਦ ਵਜੈ ਬ੍ਰਹਮੰਡਾ ॥
ਤਬ ਬਾਬਾ ਬੋਲਿਆ ਸਬਦੁ ਰਾਗੁ ਆਸਾ ਵਿਚ:-

ਆਸਾ ਮਹਲਾ ੧ ॥*

ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਬਾ ਖਿਮਾ ਹਢਾਵਉ ॥ ਜੋ ਕਿਛੁ ਕਰੇ
ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥ ਬਾਬਾ ਜੁਗਤਾ ਜੀਉ
ਜੁਗਹ ਜੁਗ ਜੋਗੀ ਪਰਮਤੰਤ ਮਹਿਜੋਗੀ॥ਅੰਮ੍ਰਿਤੁ ਨਾਮੁ ਨਿਰੰਜਨ ਪਾਇਆ

*ਭਾਈ ਗੁਰਦਾਸ ਜੀ ਨੇ ਇਸ ਮੁਬਾਹਸੇ ਦਾ ਹਾਲ ਇਵ ਦਿਤਾ ਹੈ:-

ਬਾਬੇ ਡਿਠੀ ਪਿਰਥਮੀ ਨਵੈ ਖੰਡ ਜਿਥੈ ਤਕ ਆਹੀ॥ ਫਿਰ ਜਾ ਚੜਿਆ ਸੁਮੇਰ
ਪਰ ਸਿਧ ਮੰਡਲੀ ਦ੍ਰਿਸ਼ਟੀ ਆਈ । ਚੌਰਾਸੀਹ ਸਿਧਿ ਗੌਰਖਾਦਿ ਮਨ ਅੰਦਰ
ਗਿਣਤੀ ਵਰਤਾਈ । ਸਿਧ ਪੁਛਣ ਸੁਣ ਬਾਲਿਆ ਕੌਣ ਸ਼ਕਤਿ ਤੁਹਿ ਏਥੇ
ਲਿਆਈ॥ਹਉਂ ਜਪਿਆ ਪਰਮੇਸਰੇ ਭਾਉ ਭਗਤਿ ਸੰਗ ਤਾੜੀ ਲਾਈ । ਆਖਣ
ਸਿਧ ਸੁਣ ਬਾਲਿਆ ਅਪਣਾ ਨਾਉ ਤੁਮ ਦੇਹ ਬਤਾਈ । ਬਾਬਾ ਆਖੇ ਨਾਥ ਜੀ
ਨਾਨਕ ਨਾਮ ਜਪੇ ਗਤ ਪਾਈ॥ਨੀਚ ਕਹਾਇ ਉਚ ਘਰਆਈ॥੨੮॥ਫਿਰਪੁਛਣ
ਸਿਧ ਨਾਨਕਾ ਮਾਤਲੋਕ ਵਿਚ ਕਜਾ ਵਰਤਾਰਾ । ਸਭ ਸਿੱਧੀਂ ਏਹ ਬੁੱਝਿਆ
ਕਲਿ ਤਾਰਣ ਨਾਨਕ ਅਵਤਾਰਾ । ਬਾਬੇ ਕਹਿਆ ਨਾਥ ਜੀ ਸੱਚ ਚੰਦ੍ਰਮਾ ਕੂੜ
ਅੰਧਾਰਾ । ਕੂੜ ਅਮਾਵਸ ਵਰਤਿਆ ਹਉਂ ਭਾਲਣ ਚੜਿਆ ਸੰਸਾਰਾ । ਪਾਪ
ਗਿਰਾਸੀ ਪਿਰਥਮੀ ਧੌਲ ਖੜਾ ਧਰ ਹੇਠ ਪੁਕਾਰਾ । ਸਿਧ ਛਪ ਬੈਠੇ ਪਰਬਤੀਂ
ਕੌਣ ਜਗਤ ਕਉ ਪਾਰ ਉਤਾਰਾ । ਜੋਗੀ ਗਜਾਨ ਵਿਹੁਣਿਆ ਨਿਸਦਿਨ ਅੰਗ

[ਬਾਕੀ ਟੁਕ ਦੇਖੋ ਪੰਨਾ ੧੧੨ ਦੇ ਹੇਠ]

ਗਿਆਨ ਕਾਇਆ ਰਸ ਭੋਗੀ ॥੧॥ਰਹਾਉ ॥ ਸਿਵ ਨਗਰੀ ਮਹਿ ਆਸਣਿ
ਬੈਸਉ ਕਲਪ ਤਿਆਗੀ ਬਾਦੰ॥ ਸਿੰਕੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ
ਪੂਰੈ ਨਾਦੰ ॥੨॥ ਪਤੁ ਵੀਚਾਰ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ।
ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥ ੩ ॥ ਸਗਲੀ
ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ
ਭਰਬਰਿ ਜੋਗੀ ਪਾਰਬਹਮ ਲਿਵ ਏਕੰ ॥੪॥੩॥੩੭॥

ਤਦਹੁ ਸਿਧ ਬੋਲੇ 'ਨਾਨਕ ! ਤੂ ਅਚਲ* ਚਲੁ, ਮੇਲਾ ਹੈ, ਦਰਸਨੁ ਸਿਧਾਂ
ਕਾ ਮੇਲਾ ਹੈ' । ਤਬ ਬਾਬੈ ਆਖਿਆ 'ਅਚਲੁ ਕਿਤਨਿਆਂ ਦਿਨਾਂ ਕੀ ਵਾਟ ਹੈ ?'
ਤਬ ਸਿਧ ਬੋਲੇ 'ਨਾਨਕ ! ਅਚਲੁ ਤਿਹੁ ਦਿਨਾ ਕਾ ਪੈਂਡਾ ਹੈ, ਅਸਾਡਾ ਹੈ ਜੋ
ਪਉਣ ਕੀ ਚਾਲਿ ਚਲਦੇ ਹਾਂ' । ਤਬ ਬਾਬੈ ਆਖਿਆ 'ਤੁਸੀਂ ਚਲਹੁ, ਅਸੀ ਧੀਰੇ
ਭਾਇ ਆਵਹਿੰਗੇ' । ਤਬ ਸਿਧ ਓਥਹੁ ਚਲੇ । ਤਬ ਪਿਛਹੁ ਬਾਬਾ ਭੀ ਚਲਿਆ
ਮਨਸਾ ਕੀ ਚਾਲ, ਇਕ ਪਲ ਮਹਿੰ ਗਇਆ । ਆਇ ਬੜ ਤਲੈ ਬੈਠਾ । ਪਿਛਹੁ
ਸਿਧ ਆਏ । ਜਾਂ ਦੇਖਨਿ ਤਾਂ ਅਗੇ ਬੈਠਾ ਹੈ ! ਤਬ ਸਿਧਾਂ ਪੁਛਿਆ 'ਏਹੁ ਕਦਿ
ਕਾ ਆਇਆ ਹੈ ?' ਤਬ ਅਗਹੁ ਸਿਧਾਂ ਕਹਿਆ 'ਜੋ ਇਸ ਨੇ ਆਇਆਂ ਆਜੁ

*ਇਹ ਵਟਾਲੇ ਤੋਂ ਤ੍ਰੀਹ ਕੁ ਮੀਲ ਪਰੇ ਜੋਗੀਆਂ ਦਾ ਪੁਰਾਣਾ ਟਿਕਾਣਾ ਸੀ ਤੇ
ਹੁਣ ਬੀ ਹੈ । ਗੁਰੂ ਜੀ ਦੇ ਬੈਠਣ ਦੀ ਥਾਵੇਂ ਗੁਰਦੁਆਰਾ ਭੀ ਹੈ ।

†ਦੂਜੀ ਵੇਰੀ ਪਾਠ 'ਮੇਲਾ' ਹਾ: ਵਾ: ਨੁਸਖੇ ਵਿਚ ਨਹੀਂ ਹੈ ।

[ਸਫ਼ਾ ੧੧੧ ਦੀ ਬਾਕੀ ਟੁਕ]

ਲਗਾਇਨ ਛਾਰਾ । ਬਾਬ ਗੁਰੂ ਭੁੱਬਾ ਜਗ ਸਾਰਾ ॥ ੧੯ ॥ ਕਲ ਆਈ ਕੁਤੇ
ਮੁਹੀ ਖਾਜ ਹੋਆ ਮੁਰਦਾਰ ਗੁਸਾਈ ॥ ਰਾਜੇ ਪਾਪ ਕਮਾਂਵਦੇ ਉਲਟੀ ਵਾੜ
ਖੇਤ ਕਉ ਖਾਈ । ਪਰਜਾ ਅੰਧੀ ਗਜਾਨ ਬਿਨ ਕੂੜ ਕੁਸੱਤ ਮੁਖਹੁ ਆਲਾਈ ।
ਚੇਲੇ ਸਾਜ ਵਜਾਇੰਦੇ ਨੱਚਣ ਗੁਰੂ ਬਹੁਤ ਬਿਧਿ ਭਾਈ । ਸੇਵਕ ਬੈਠਣ ਘਰਾਂ
ਵਿਚ ਗੁਰ ਉਠ ਘਰੀਂ ਤਿਨਾੜੇ ਜਾਈ । ਕਾਜੀ ਹੋਏ ਰਿਸ਼ਵਤੀ ਵੱਢੀ ਲੈ ਕੇ
ਹੱਕ ਗਵਾਈ । ਇਸੜੀ ਪੁਰਖੈ ਦਾਮ ਹਿਤ ਭਾਵੇਂ ਆਇ ਕਿਥਾਉਂ ਜਾਈ ।
ਵਰਤਿਆ ਪਾਪ ਸਭਸ ਜਗ ਮਾਂਹੀ ॥੩੦॥ ਸਿੱਧੀਂ ਮਨੇ ਬਿਚਾਰਿਆ ਕਿਵੇਂ
ਦਰਸਨ ਏਹ ਲੇਵੈ ਬਾਲਾ । ਐਸਾ ਜੋਗੀ ਕਲੀ ਮਹਿੰ ਹਮਰੇ ਪੰਥ ਕਰੇ
ਉਜਿਆਲਾ । ਖੱਪਰ ਦਿਤਾ ਨਾਥ ਜੀ ਪਾਣੀ ਭਰ ਲੈਵਣ ਉਠ ਚਾਲਾ । ਬਾਬਾ
ਆਯਾ ਪਾਣੀਐ ਡਿਠੇ ਰਤਨ ਜਵਾਹਰ ਲਾਲਾ । ਸਤਿਗੁਰ ਅਗਮ ਅਗਾਧ
ਪੁਰਖ ਕੇਹੜਾ ਝੱਲੇ ਗੁਰ ਦੀ ਝਾਲਾ । ਫਿਰ ਆਯਾ ਗੁਰਨਾਥ ਜੀ ਪਾਣੀ ਠਉੜ
ਨਹੀਂ ਉਸ ਤਾਲਾ । ਸਬਦ ਜਿਤੀ ਸਿਧ ਮੰਡਲੀ ਕੀਤੋਸੁ ਅਪਣਾ ਪੰਥਨਿਰਾਲਾ ।
ਕਲਿਜੁਗ ਨਾਨਕ ਨਾਮ ਸੁਖਾਲਾ ॥ ੩੧ ॥

ਤੀਸਰਾ ਦਿਨੁ ਹੋਆ ਹੈ' । ਤਬ ਸਿਧ ਹੈਰਾਨੁ ਹੋਇ ਗਏ ।

ਤਦਹੁ ਪਿਆਲੇ ਕਾ ਵਖਤੁ ਹੋਯਾ, ਸੁਰਾਹੀ ਫਿਰੀ । ਤਬ ਬਾਬੈ ਪਾਸਿ ਭੀ ਲੈ ਆਏ । ਤਬ ਬਾਬੈ ਪੁਛਿਆ 'ਏਹੁ ਕਿਆ ਹੈ ?' ਤਬ ਸਿਧਾਂ ਆਖਿਆ 'ਏਹੁ ਸਿਧਾਂ ਕਾ ਪਿਆਲਾ ਹੈ, ਤੂੰ ਪੀਉ' । ਤਬ ਬਾਬੈ ਆਖਿਆ, 'ਇਸ ਵਿਚਿ ਕਿਆ ਪਾਇਆ ਹੈ ?' । ਤਬ ਸਿਧਾਂ ਆਖਿਆ 'ਇਸ ਵਿਚਿ ਗੁੜ ਅਤੇ ਧਾਵੈ ਕੇ ਫੁਲ ਪਾਏ ਹੈਨਿ*' । ਤਬ ਬਾਬਾ ਬੋਲਿਆ, ਸਬਦ ਰਾਗੁ ਆਸਾ ਸਬਦੁ ਮਃ ੧॥ :-

ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥
ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥ ਬਾਬਾ
ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ
ਬਨੀ ਪ੍ਰੇਮ ਲਿਵਲਾਗੀ ਸਬਦੁ ਅਨਾਹਦ ਗਹਿਆ ॥ ੧ ॥ ਰਹਾਉ ॥ ਪੁਰਾ
ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾਕਉ ਨਦਰਿ ਕਰੇ ॥ ਅੰਮ੍ਰਿਤ
ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥ ੨ ॥ ਗੁਰ ਕੀ
ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ
ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥ ੩ ॥ ਸਿਫਤੀ ਰਤਾ ਸਦ
ਬੈਰਾਗੀ ਜੁਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ
ਖੀਵਾ ਅੰਮ੍ਰਿਤ ਧਾਰੈ ॥ ੪ ॥ ੪ ॥ ੩੮ ॥

ਤਬ ਸਿਧਾਂ 'ਆਦੇਸੁ ! ਆਦਿਸੁ' ਕੀਤਾ । ਤਬ ਬਾਬਾ ਬੋਲਿਆ, 'ਆਦਿ ਪੁਰਖ ਕਉ ਆਦੇਸੁ' । ਓਥਹੁ ਰਵਦਾ ਰਹਿਆ । ਬੋਲਹੁ ਵਾਹਿਗੁਰੂ ।

ਚਉਥੀ ਉਦਾਸੀ

੫੧. ਚਉਥੀ ਉਦਾਸੀ ਪੱਛਮ ਦੀ, ਮੱਕਾ.

ਚਉਥੀ ਉਦਾਸੀ ਪੱਛਮ ਕੀ ਹੋਈ ।

ਪੈਰ ਖੰਉਂਸਾ ਚੰਮ ਕੀਆਂ, ਅਤੇ ਚੰਮ ਕੀ ਸੁਥਣਿ। ਗਲ ਵਿਚਿ ਹਠੀਆਂ ਕੀ

*ਗੁੜ ਧਾਵਿਆਂ ਤੋਂ ਸ਼ਰਾਬ ਬਣਦੀ ਹੈ । ਜੋਗੀ ਸ਼ਰਾਬ ਪੀਤਾ ਕਰਦੇ ਸਨ ।

†ਸਿਧ ਗੋਸਟ ਨਾਮ ਦੀ ਬਾਣੀ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹੈ, ਸਿਧਾਂ ਨਾਲ ਚਰਚਾ ਹੋਈ ਸੀ, ਓਹ ਪ੍ਰਸ਼ਨ ਉਤਰ ਗੁਰੂ ਨਾਨਕ ਜੀ ਦੀ ਆਪਣੀ ਰਚਨਾ ਹੈ । ਅਚਲ ਵਟਾਲੇ ਦੇ ਹਾਲਾਤ ਇਥੇ ਲਿਖੇ ਹਾਲਾਤ ਨਾਲੋਂ ਵਧੇਰੇ ਇਸ ਜਨਮ ਸਾਖੀ ਤੋਂ ਪੁਰਾਤਨ ਲਿਖਨਹਾਰੇ ਭਾਈ ਗੁਰਦਾਸ ਜੀ ਨੇ ਅਪਣੀਆਂ ਵਾਰਾਂ ਵਿਚ ਦਿਤੇ ਹਨ । ਦੇਖੋ ੧੧੫ ਪੰਨੇ ਦਾ ਫੁਟਨੋਟ ਨਿਸ਼ਾਨ† ।

ਮਾਲਾ, ਮੱਥੇ ਟਿਕਾ ਬੰਦੀ ਕਾ, ਬਾਲਕਾਂ ਵਿਚ ਖੇਡੈ, ਤਬ ਨੀਲੇ ਬਸਤ੍ਰ ਬੇ,
ਖੇਡਦਾ ਖੇਡਦਾ ਹਜ਼* ਵਿਚਿ ਆਇ ਨਿਕਲਿਆ, ਤਦਹੁੰ ਇਕੁ ਹਾਜੀ ਮਿਲਿਆ,
ਰਾਤਿ ਇਕਠੇ ਰਹੈ। ਤਬ ਹਾਜੀ ਪੁਛਿਆ ਆਖਿਓਸੁ, 'ਏ ਦਰਵੇਸ਼ ! ਤੇਰੈ ਕਾਸਾ
ਲਕੜੀ, ਚੰਮੜੀ, ਭੰਗੜੀ ਕੁਛੁ ਨਾਹੀ, ਤੂੰ ਹਿੰਦੂ ਹੈਂ ਕਿ ਮੁਸਲਮਾਨੁ ਹੈਂ ?' ਤਤਬ
ਬਾਬਾ ਬੋਲਿਆ, ਸਬਦੁ ਰਾਗੁ ਤਿਲੰਗ ਵਿਚਿ, ਮਃ ੧ :-

ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ
ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ ਤਉ ਦਰ-
ਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥ ੧ ॥
ਰਹਾਉ ॥ ਕੇਸਰਿ ਕੁਸਮ ਮਿਰਗ ਮੈ ਹਰਣਾ ਸਰਬ ਸਰੀਰੀ ਚੜਣਾ ॥ ਚੰਦਨ
ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥ ੨ ॥ ਘਿਅਪਟ ਭਾਂਡਾ
ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ
ਲਿਵਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥

ਤਬ ਫਿਰਿ ਹਾਜੀ ਕਹਿਆ 'ਜੀ ! ਅਸੀਂ ਇਸ ਦੁਨੀਆ ਵਿਚਿ ਰਹੰਦੇ
ਹਾਂ, ਅਸਾਡਾ ਕਿਆ ਹਵਾਲੁ ਹੋਵੈਗਾ ?' ਤਬ ਬਾਬਾ ਬੋਲਿਆ ਸਬਦੁ ਰਾਗ
ਤਿਲੰਗ ਵਿਚਿ ਮਃ ੧੧ :-

ਤਿਲੰਗ ਮਹਲਾ ੫ ਘਰੁ ੧ ॥

੧ ਓ ਸਤਿਗੁਰ ਪ੍ਰਸਾਦਿ ॥

ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ
ਪੈਦਾਇਸਿ ਖੁਦਾਇ ॥੧॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਆ ਮੁਰਦਾਰ
ਖੁਰਦਨੀ ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰ-
ਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੇਜਕ ਸਜਾਇ ॥੨॥ ਵਲੀ
ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ
ਬਸਤਨੀ ਤਬ ਚਿਕਾਰੇ ਬਿਦਾਇ ॥ ੩ ॥ ਹਵਾਲ ਮਾਲੂਮ ਕਰਦੰ ਪਾਕ
ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥

ਤਬ ਓਥਹੁੰ ਚਲੇ। ਮੱਕੇ ਨੂੰ ਰਵਦੇ ਰਹੇ। ਰਾਹ ਵਿਚਿ ਆਏ, ਤਾ ਬਦਲੀ
ਉਪਰਿ ਹੋਇ ਚਲੀ। ਤਬ ਹਾਜੀ ਡਿਠਾ, ਆਖਿਓਸੁ 'ਜੁ ਇਹਿ ਬਦਲੀ ਮੇਰੇ ਉਤੇ
ਹੈ'। ਤਾਂ ਆਖਣਿ ਲਾਗਾ, ਜੋ 'ਹਿੰਦੂ ਤਾ ਮਕੇ ਨੂੰ ਕੋਈ ਨਾਹੀ ਗਇਆ, ਤੂ ਮੇਰੇ
ਨਾਲਿ ਚਣੁ ਨਾਹੀ। ਅਗੈ ਹੋਹੁ, ਕਿ ਪਿਛੈ ਹੋਹੁ'। ਤਬ ਬਾਬੈ ਆਖਿਆ, 'ਭਲਾ

*ਹਜ਼ ਤੋਂ ਮੁਰਾਦ ਹੱਜ ਨੂੰ ਜਾਣ ਵਾਲੇ ਕਾਫਲੇ ਤੋਂ ਹੈ।

†ਇਹ ਸ਼ਬਦ ਸ੍ਰੀ ਪੰਚਮ ਪਾਤਸ਼ਾਹ ਜੀ ਦਾ ਹੈ, ਜੋ ਪੋਥੀ ਵਿਚ ਮਹਲਾ ੧
ਲਿਖਿਆ ਹੈ, ਇਹ ਕਰਤਾ ਜਾ ਉਤਾਰੇ ਵਾਲੇ ਦੀ ਭੁੱਲ ਹੈ।

ਹੋਵੇ ਜੀ, ਤੁਸੀਂ ਅਗੈ ਚਲਹੁ' । ਤਬ ਉਹੁ ਆਗੈ ਹੋਇਆ । ਜਾ ਇਹੁ ਫਿਰਿ ਦੇਖੈ,
ਤਾਂ ਨਾ ਬਾਬਾ ਹੈ, ਅਤੇ ਨਾ ਉਹੁ ਬਦਲੀ ਹੈ । ਤਬ ਹਾਜੀ ਲਗਾ ਹਥ ਛਾਟਣਿ ।
ਤਾਂ ਆਖਿਓਸੁ, ਜੋ 'ਖੁਦਾਇ ਕਾ ਦੀਦਾਰੁ ਹੋਆ ਆਹਾ, ਪਰੁ ਝਲਿ ਨ ਸਕਿਓ,
ਛਲਿ ਗਇਆ' । ਤਬ ਬਾਬਾ ਮੱਕੇ ਵਿਚਿ ਜਾਇ ਵੜਿਆ ਹੋਆ* । ਤਬ ਅਗੈ
ਕਿਤਾਬਾਂ ਵਿਚਿ ਲਿਖਿਆ ਆਹਾ, ਜੋ ਇਕਿ ਨਾਨਕ ਦਰਵੈਸੁ ਆਵੈਗਾ, ਤਾ ਮਕੇ
ਦੇ ਖੂਹ ਵਿਚਿ ਪਾਣੀ ਪੈਦਾ ਹੋਵੈਗਾ । ਤਬ ਬਾਬਾ ਮਕੇ ਵਿਚਿ ਜਾਇ ਵੜਿਆ।

*ਪਦ 'ਹੋਆ' ਹਾ: ਬਾ: ਨੁਸਖੇ ਵਿਚ ਨਹੀਂ ਹੈ ।

ਭਾਈ ਗੁਰਦਾਸ ਜੀ ਤੀਸਰੀ, ਚੌਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਦੇ ਸਮੇਂ
ਪ੍ਰਸਿਧ ਗੁਰਸਿੱਖ, ਲਿਖਾਰੀ, ਕਵੀ ਤੇ ਮਹਾਨ ਗੁਰਮੁਖ ਹੋਏ ਹਨ । ਇਸ ਵੇਲੇ
ਦੇ ਮੁਤਅੱਲਕ ਜੋ ਕੁਛ ਉਹ ਲਿਖ ਗਏ ਹਨ, ਸੋ ਇਸ ਪੋਥੀ ਤੋਂ ਮੁਹਰਲੀ
ਵਾਕਫੀ ਹੈ । ਇਸ ਲਈ ਉਹਨਾਂ ਦਾ ਲੇਖ ਏਥੇ ਦੇਣਾ ਪਾਠਕਾਂ ਨੂੰ ਉਸ ਵੇਲੇ ਦੇ
ਹਾਲਾਤ ਵਧੀਕ ਪੁਰਾਣੇ ਤੇ ਸੱਚੇ ਮਾਲੂਮ ਕਰਨ ਵਿਚ ਸਹਾਈ ਹੋਵੇਗਾ । ਇਸ ਸਾਖੀ
ਵਾਲਾ ਲਿਖਦਾ ਹੈ ਕਿ ਸੁਮੇਰ ਤੋਂ ਗੁਰੂ ਜੀ ਮਨਸਾ ਕੀ ਚਾਲ ਅਚਲ ਵਟਾਲੇ ਆਏ
ਪਰ ਭਾਈ ਗੁਰਦਾਸ ਜੀ ਲਿਖਦੇ ਹਨ ਕਿ ਸ਼ਿਵਰਾਤ ਦਾ ਮੇਲਾ ਸੁਣ ਕੇ ਗੁਰੂ ਜੀ
ਅਚਲ ਆਏ । ਫਿਰ ਅਚਲ ਦਾ ਹਾਲ ਵਿਸਥਾਰ ਨਾਲ ਦੱਸਦੇ ਹਨ । ਇਸ ਤੋਂ
ਪਤਾ ਲਗਦਾ ਹੈ ਕਿ ਸਿਧ ਗੋਸ਼ਟ ਇਥੇ ਹੀ ਹੋਈ, ਨਾਲੇ ਸਿਧ ਗੋਸ਼ਟ ਦੇ ਅਰਥ
ਕਰਨ ਵਿਚ ਜੋ ਅਕਸਰ ਗੜਾਨੀ ਭੁੱਲ ਕਰਦੇ ਆਏ ਹਨ ਕਿ 'ਸ੍ਰੀ ਗੁਰੂ ਜੀ ਬਹਿਸ
ਕਰਨ ਜੋਗੀਆਂ ਨਾਲ ਗਏ ਸਨ' ਉਹ ਦਰੁਸਤ ਹੋ ਜਾਂਦੀ ਹੈ । ਭਾਈ ਗੁਰਦਾਸ
ਜੀ ਦੱਸਦੇ ਹਨ ਕਿ 'ਗੋਸ਼ਟ ਕਰਨ ਗੁਰੂ ਜੀ ਸਿਧ ਮੰਡਲੀ ਵਿਚ ਨਹੀਂ ਗਏ, ਪਰ
ਸਿਧ ਗੁਰੂ ਜੀ ਦੇ ਦੀਵਾਨ ਵਿਚ ਆਏ' । ਇਹੋ ਗੱਲ ਸਿਧ ਗੋਸ਼ਟ ਤੋਂ ਸਾਬਤ
ਹੁੰਦੀ ਹੈ, 'ਸਿਧ ਸਭਾ ਕਰਿ ਆਸਣਿ ਬੈਠੇ' ਕਿ ਸਿਧ ਸਭਾ ਵਿਚ ਆਸਣ ਕਰਕੇ
(ਲਾਕੇ) ਬੈਠੇ, ਅਰਥਾਤ ਉਹ ਬਾਹਰੋਂ ਆਏ ਸਨ ।

ਸਿਧ ਗੋਸ਼ਟ ਦੇ ਅਖੀਰ ਗੁਰੂ ਜੀ ਦੱਸਦੇ ਹਨ ਕਿ 'ਮਾਗਹਿ ਨਾਮੁ ਪਾਇ
ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ' ਅਰਥਾਤ ਸਾਧਿਕ ਸਿਧ ਚੋਲੇ ਬੀ
ਤੇ ਸਿਧ ਬੀ, 'ਨਾਮੁ' ਮੰਗਲ ਦੀ ਖੈਰ ਮੰਗਦੇ ਹਨ । ਸੋ ਭਾਈ ਸਾਹਿਬ ਜੀ ਕਹਿੰਦੇ
ਹਨ:—'ਸ਼ਬਦ ਸ਼ਾਂਤਿ ਸਿਧਾਂ ਵਿਚ ਆਈ' । ਭਾਵ ਇਹ ਕਿ ਹਠ ਯੋਗ ਛੱਡ ਕੇ
ਸਿਧ ਗੁਰ ਨਾਨਕ ਜੀ ਦੇ ਆਦਰਸ਼ ਸਬਦ ਸਿਮਰਣ ਦੀ ਸ਼ਾਂਤੀ ਨੂੰ ਪ੍ਰਾਪਤ ਹੋਏ

ਭਾਈ ਗੁਰਦਾਸ ਜੀ ਤੋਂ ਹੀ ਪਤਾ ਲਗਦਾ ਹੈ ਕਿ ਵਟਾਲੇ ਤੋਂ ਉਠ ਕੇ ਗੁਰੂ
ਜੀ ਮੁਲਤਾਨ ਗਏ ਹਨ ।

ਜਨਮਸਾਖੀ ਤੋਂ ਇਹ ਪਤਾ ਨਹੀਂ ਲਗਦਾ ਕਿ ਕਿਤਨਾਕੁ ਗੁਰੂ ਨਾਨਕ

[ਬਾਕੀ ਟੁਕ ਦੇਖੋ ਸਫ਼ਾ ੧੧੬ ਦੇ ਹੇਠ]

ਜਾਇ ਕਰਿ ਸੋਇ ਰਹਿਆ । ਪੈਰਿ ਮੱਕੇ* ਦੀ ਤਰਫ ਕਰਿਕੈ ਸੁਤਾ । ਤਬ ਪੇਸ਼ੀ
ਕੀ ਨਿਮਾਜ ਕਾ ਵਖਤੁ ਹੋਇਆ । ਤਬ ਕਾਜੀ ਰੁਕਨਦੀਨਿ ਨਿਮਾਜ ਕਰਣਿ
ਆਇਆ । ਦੇਖੇ ਨਦਰਿ ਕਰਿਕੈ ਆਖਿਓਸੁ, 'ਏ ਬੰਦੇ ਖੁਦਾਇ ਕੇ ! ਤੂ ਜੋ ਪੈਰ

*ਮੁਰਾਦ ਹੈ—ਕਾਬੇ ਤੋਂ, ਮੱਕੇ ਸ਼ਹਿਰ ਵਿਚ ਜੋ ਮੰਦਰ ਹੈ ।

[ਸਫਾ ੧੧੫ ਦੀ ਬਾਕੀ ਟੁਕ]

ਦੇਵ ਜੀ ਦਾ 'ਵਾਹਿਗੁਰੂ ਪ੍ਰੇਮ ਦਾ ਸੋਹਿਲਾ' ਪ੍ਰਚਾਰ ਪਾ ਗਿਆ ਸੀ, ਅਤੇ ਕਰਤਾਰ
ਪੁਰੇ ਵਿਚ ਕੈਸਾ ਅੰਮਿਤ ਦਾ ਪ੍ਰਵਾਹ ਚਲਦਾ ਸੀ । ਇਹ ਪਤਾ ਬੀ ਭਾਈ ਗੁਰਦਾਸ
ਜੀ ਤੋਂ ਲਗਦਾ ਹੈ, ਇਸ ਲਈ ਅਸੀਂ ੩੨ ਵੀਂ ਪਉੜੀ ਤੋਂ ੪੫ ਪਉੜੀ ਤਕ
ਏਥੇ ਦੇਂਦੇ ਹਾਂ:—

ਬਾਬਾ ਫਿਰ ਮੱਕੇ ਗਯਾ ਨੀਲ ਬਸਤ੍ਰ ਧਾਰੇ ਬਨਵਾਲੀ । ਆਸਾ ਹੱਥ ਕਿਤਾਬ
ਕੱਛ ਕੂਜਾ ਬਾਂਗ ਮੁਸੱਲਾ ਧਾਰੀ । ਬੈਠਾ ਜਾਇ ਮਸੀਤ ਵਿਚ ਜਿਥੇ ਹਾਜੀ ਹੱਜ
ਗੁਜਾਰੀ । ਜਾਂ ਬਾਬਾ ਸੁੱਤਾ ਰਾਤ ਨੂੰ ਵਲ ਮਹਿਰਾਬੇ ਪਾਇ ਪਸਾਰੀ । ਜੀਵਣ
ਮਾਰੀ ਲੱਤ ਦੀ ਕੇੜਾ ਸੁੱਤਾ ਕੁਫਰ ਕੁਫਾਰੀ । ਲੱਤਾਂ ਵੱਲ ਖੁਦਾਇ ਦੇ ਕਿਉਂਕਰ
ਪਇਆ ਹੋਇ ਬਜਗਾਰੀ । ਟੰਗੋਂ ਪਕੜ ਘਸੀਟਿਆ ਫਿਰਿਆ ਮੱਕਾ ਕਲਾ
ਦਿਖਾਰੀ । ਹੋਇ ਹੈਰਾਨ ਕਰੇਨ ਜੁਹਾਰੀ॥੩੨॥ਪੁੱਛਣ ਗਲ ਈਮਾਨ ਦੀ ਕਾਜੀ
ਮੁੱਲਾਂ ਕੱਠੇ ਹੋਈ । ਵਡਾ ਸਾਂਗ ਵਰਤਾਇਆ ਲਖ ਨ ਸੱਕੇ ਕੁਦਰਤਿ ਕੋਈ ।
ਪੁੱਛਣ ਫੋਲ ਕਿਤਾਬ ਨੂੰ ਵਡਾ ਹਿੰਦੂ ਕਿ ਮੁਸਲਮਾਨੋਈ । ਬਾਬਾ ਆਖੇ ਹਾਜੀਆਂ
ਸੁਭ ਅਮਲਾਂ ਬਾਬੋਂ ਦੋਵੇਂ ਰੋਈ॥ ਹਿੰਦੂ ਮੁਸਲਮਾਨ ਦੋਈ ਦਰਗਾਹਿ ਅੰਦਰ ਲੈਨ
ਨ ਵੋਈ । ਕੱਚਾ ਰੰਗ ਕੁਸੁੰਭ ਕਾ ਪਾਣੀ ਧੋਤੈ ਬਿਰ ਨ ਰਹੋਈ । ਕਰਨ ਬਖੀਲੀ
ਆਪ ਵਿਚ ਰਾਮ ਰਹੀਮ ਕਥਾਇ ਖਲੋਈ । ਰਾਹ ਸ਼ੈਤਾਨੀ ਦੁਨੀਆ ਗੋਈ ॥
੩੩ ॥ ਧਰੀ ਨਿਸ਼ਾਨੀ ਕੌਸ ਦੀ ਮੱਕੇ ਅੰਦਰ ਪੂਜ ਕਰਾਈ ॥ ਜਿੱਥੇ ਜਾਇ
ਜਗੱਤ ਵਿਚ ਬਾਬੇ ਬਾਬ ਨ ਖਾਲੀ ਜਾਈ । ਘਰ ਘਰ ਬਾਬਾ ਪੂਜੀਏ ਹਿੰਦੂ
ਮੁਸਲਮਾਨ ਗੁਆਈ । ਛਪੇ ਨਾਹਿ ਛਪਾਇਆ ਚੜ੍ਹਿਆ ਸੂਰਜ ਜਗ ਰੁਸ਼ਨਾਈ॥
ਬੁਕਿਆ ਸਿੰਘ ਉਜਾੜ ਵਿਚ ਸਭ ਮਿਰਗਾਵਲਿ ਭੰਨੀ ਜਾਈ । ਚੜ੍ਹਿਆ ਚੰਦ ਨ
ਲੁੱਕਈ ਕੱਢ ਕੁਨਾਲੀ ਜੋਤ ਛਪਾਈ । ਉਗਵਣ ਤੈ ਆਬਵਣ ਨਉ ਖੰਡ ਪ੍ਰਿਥਮੀ
ਸਭ ਝੁਕਾਈ । ਜਗ ਅੰਦਰ ਕੁਦਰਤ ਵਰਤਾਈ ॥੩੪॥ਬਾਬਾ ਗਿਆ ਬਗਦਾਦ
ਨੂੰ ਬਾਹਿਰ ਜਾਇ ਕੀਆ ਅਸਥਾਨ॥ ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ
ਮਰਦਾਨਾ । ਦਿਤੀ ਬਾਂਗ ਨਿਮਾਜ ਕਰ ਸੁੰਨ ਸਮਾਨ ਹੋਆ ਜਹਾਨਾ॥ ਸੁੰਨ ਮੁੰਨਿ
ਨਗਰੀ ਭਈ ਦੇਖ ਪੀਰ ਭਇਆ ਹਰਾਨਾ । ਵੇਖੈ ਧਿਆਨ ਲਗਾਇ ਕਰ ਇੱਕ
ਫਕੀਰ ਵਡਾ ਮਸਤਾਨਾ । ਪੁੱਛਿਆ ਫਿਰਕੈ ਦਸਤਗੀਰ ਕੌਨ ਫਕੀਰ ਕਿਸਕਾ

[ਬਾਕੀ ਟੁਕ ਦੇਖੋ ਸਫਾ ੧੧੭ ਦੇ ਹੇਠ]

ਖੁਦਾਇ ਕੇ ਘਰ ਵਲਿ ਕੀਤੈ ਹੈਨਿ, ਅਤੈ ਕਾਬੇ ਕੀਤ ਰਫਿ, ਸੋ ਕਿਉਂ ਕੀਤੈ ਹੈਨਿ?।
ਤਬ ਬਾਬੈ ਆਖਿਆ, 'ਜਿਤੁ ਵਲ ਖੁਦਾਇ ਅਤੈ ਕਾਬਾ ਨਹੀ, ਤਿਤੁ ਵਲਿ ਮੇਰੈ
ਪੈਰੁ ਘਸੀਟਿ ਕਰਿ ਛਡੁ'। ਤਬ ਕਾਜੀ ਰੁਕਨ ਦੀ ਬਾਬੈ ਕੇ ਪੈਰ ਫੇਰੇ, ਜਿਤੁ ਵਲਿ

[ਸਫਾ ੧੧੬ ਦੀ ਬਾਕੀ ਟੁਕ]

ਘਰਾਨਾ। ਨਾਨਕ ਕਲਿ ਵਿਚ ਆਇਆ ਰੱਦੁ ਫਕੀਰ ਇਕ ਪਹਿਚਾਨਾ।
ਧਰਤ ਅਕਾਸ ਚਹੂੰ ਦਿਸ ਜਾਨਾ ॥੩੫॥ ਪੁਛੇ ਪੀਰ ਤਕਰਾਰ ਕਰ ਏਹ ਫਕੀਰ
ਵਡਾ ਆਤਾਈ। ਏਥੇ ਵਿਚ ਬਗਦਾਦ ਦੇ ਵਡੀ ਕਰਾਮਾਤ ਦਿਖਲਾਈ। ਪਾਤਾਲਾਂ
ਆਕਾਸ਼ ਲਖ ਓੜਕ ਭਾਲੀ ਖਬਰ ਸੁਨਾਈ। ਫੇਰ ਦੁਰਾਇਣ ਦਸਤਗੀਰ ਅਸੀ
ਭਿ ਵੇਖਾਂ ਜੋ ਤੁਹਿ ਪਾਈ। ਨਾਲ ਲੀਤਾ ਬੇਟਾ ਪੀਰ ਦਾ ਅੱਖੀ ਮੀਟ ਗਇਆ
ਹਾਵਾਈ। ਲਖ ਆਕਾਸ ਪਤਾਲ ਲਖ ਅੱਖ ਫੁਰਕ ਵਿਚ ਸਭ ਦਿਖਲਾਈ।
ਭਰ ਕਚਕੌਲ ਪੁਸ਼ਾਦ ਦਾ ਧੁਰੋਂ ਪਤਾਲੋਂ ਲਈ ਕੜਾਹੀ ॥ ਜ਼ਾਹਰ ਕਲਾ ਨ
ਛਪੈ ਛਪਾਈ ॥ ੩੬ ॥ ਗੜ੍ਹ ਬਗਦਾਦ ਨਿਵਾਇਕੈ ਮੱਕਾ ਮਦੀਨਾ ਸਭ
ਨਿਵਾਯਾ ॥ ਸਿੱਧ ਚੁਰਾਸੀਹ ਮੰਡਲੀ ਖਟ ਦਰਸ਼ਨ ਪਾਖੰਡ ਜਿਣਾਯਾ।
ਪਾਤਾਲਾਂ ਆਕਾਸ਼ ਲਖ ਜੀਤੀ ਧਰਤੀ ਜਗਤ ਸਬਾਯਾ ॥ ਜੀਤੀ ਨਵਖੰਡ ਮੇਦਨੀ
ਸਤਿਨਾਮ ਦਾ ਚਕ੍ਰ ਫਿਰਾਯਾ। ਦੇਵ ਦਾਨੋ ਰਾਕਸ਼ ਦੈਤ ਸਭ ਚਿੱਤ੍ਰ ਗੁਪਤ ਸਭ
ਚਰਨੀ ਲਾਯਾ ॥ ਇੰਦਾਸਣ ਅਪੱਛਰਾਂ ਰਾਗ ਰਾਗਨੀ ਮੰਗਲ ਗਾਯਾ ॥ ਭਯਾ ਅਨੰਦ
ਜਗੱਤ ਵਿਚ ਕਲਿਤਾਰਨ ਗੁਰ ਨਾਨਕ ਆਯਾ ॥ ਹਿੰਦੂ ਮੁਸਲਮਾਨ ਨਿਵਾਯਾ ॥ ੩੭ ॥
ਬਾਬਾ ਆਯਾ ਕਰਤਾਰ ਪੁਰ ਭੇਖ ਉਦਾਸੀ ਸਗਲ ਉਤਾਰਾ। ਪਹਿਰ ਸੰਸਾਰ
ਕਪੜੇ ਮੰਜੀ ਬੈਠ ਕੀਆ ਅਵਤਾਰਾ। ਉਲਟੀ ਗੰਗ ਵਹਾਈ ਓਨ ਗੁਰ ਅੰਗਦੀ
ਸਿਰ ਉਪਰ ਧਾਰਾ। ਪੁੜੀਂ ਕੌਲ ਨ ਪਾਲਿਆ ਮਨ ਖੋਟੇ ਆਕੀ ਨਸਿਆਰਾ।
ਬਾਣੀ ਮੁਖਹੁ ਉਚਾਰੀਐ ਹੋਇ ਰੁਸ਼ਨਾਈ ਮਿਟੈ ਅੰਧਾਰਾ ॥ ਗਯਾਨ ਗੋਸ਼ਟ ਚਰਚਾ
ਸਦਾ ਅਨਹਦ ਸ਼ਬਦ ਉਠੇ ਧੁਨਿਕਾਰਾ। ਸੇਦਰ ਆਰਤੀ ਗਾਵੀਐ ਅੰਮ੍ਰਿਤ
ਵੇਲੇ ਜਾਪ ਉਚਾਰਾ। ਗੁਰਮੁਖ ਭਾਰ ਅਬਰਬਣ ਤਾਰਾ ॥ ੩੮ ॥ ਮੇਲਾ ਸੁਣ
ਸ਼ਿਵਰਾਤ ਦਾ ਬਾਬਾ ਅਚਲ ਵਟਾਲੇ ਆਈ। ਦਰਸ਼ਨ ਵੇਖਨਿ ਕਾਰਨੇ ਸਗਲੀ
ਉਲਟ ਪਈ ਲੋਕਾਈ। ਲਗੀ ਬਰਸਨ ਲਛਮੀ ਰਿਧਿ ਸਿਧਿ ਨਉਨਿਧਿ
ਸਵਾਈ। ਜੋਗੀ ਵੇਖ ਚਲਿਤ੍ਰ ਨੋ ਮਨ ਵਿਚ ਰਸਕ ਘਨੇਰੀ ਖਾਈ। ਭਗਤੀਆਂ
ਪਾਈ ਭਗਤ ਆਨ ਲੋਟਾ ਜੋਗੀ ਲਇਆ ਛਪਾਈ। ਭਗਤੀਆਂ ਗਈ ਭਗਤ
ਭੁਲ ਲੋਟੇ ਅੰਦਰ ਸੁਰਤ ਭੁਲਾਈ। ਬਾਬਾ ਜਾਣੀ ਜਾਣ ਪੁਰਖ ਕਢਿਆ ਲੋਟਾ
ਜਹਾਂ ਲੁਕਾਈ। ਵੇਖ ਚਲਿਤ੍ਰ ਜੋਗੀ ਖੁਣਸਾਈ ॥ ੩੯ ॥ ਖਾਧੀ ਖੁਣਸ ਜੋਗੀ ਸਰਾਂ
ਗੋਸ਼ਟ ਕਰਨ ਸਭੇ ਉਠਿਆਈ ॥ ਪੁੱਛਨ ਜੋਗੀ ਭੰਗਨਾਥੁ ਤੁਹਿ ਦੁਧ ਵਿਚ ਕਿਉਂ

[ਬਾਕੀ ਟੁਕ ਦੇਖੋ ਸਫਾ ੧੧੮ ਦੇ ਹੇਠ]

ਬਾਬੇ ਦੇ ਪੈਰੂ ਫੇਰੇ, ਤਿਤੁ ਵਲਿ ਮਿਹਰਾਬ ਕਾ ਮੁਹੁ ਫਿਰਿਦਾ ਜਾਵੈ। ਤਬ ਕਾਜੀ
ਰੁਕਨਦੀਂ ਹੈਰਾਨੁ ਹੋਇ ਗਇਆ, ਪੈਰੁ ਚੁੰਮਿਅਸੁ ਅਰੁ ਆਖਿਓਸੁ, 'ਏ ਦਰਵੇਸ਼ !
ਤੇਰਾ ਨਾਉਂ ਕਿਆ ਹੈ?' ਤਾ ਬਾਬਾ ਬੋਲਿਆ, ਸ਼ਬਦੁ ਰਾਗੁ ਤਿਲੰਗ ਵਿਚਿ ਮੌੜੀ॥

[ਸਫ਼ਾ ੧੧੭ ਦੀ ਬਾਕੀ ਟੁਕ]

ਕਾਂਜੀ ਪਾਈ। ਫਿਟਿਆ ਚਾਟਾ ਦੁੱਧ ਦਾ ਰਿੜਕਿਆ ਮੱਖਣ ਹੱਥ ਨ ਆਈ।
ਭੇਖ ਉਤਾਰ ਉਦਾਸ ਦਾ ਵਤ ਕਿਉਂ ਸੰਸਾਰੀ ਗੀਤਿ ਚਲਾਈ। ਨਾਨਕ ਆਖੇ
ਭੰਗਨਾਥ ਤੇਰੀ ਮਾਉਂ ਕੁਚੱਜੀ ਆਹੀ। ਭਾਂਡਾ ਧੋਇ ਨ ਜਾਤਿਓਨ ਭਾਇ ਕੁਚੱਜੇ
ਫੁਲ ਸੜਾਈ। ਹੋਇ ਅਤੀਤ ਗ੍ਰਿਹਸਤ ਤਜ ਫਿਰ ਉਨਹੂੰ ਕੇ ਘਰ ਮੰਗਣ ਜਾਈ।
ਬਿਨ ਦਿੱਤੇ ਕਿਛੁ ਹਥ ਨ ਆਈ ॥ ੪੦ ॥ ਏਹ ਸੁਣ ਬਚਨ ਜੁਗੀਸ਼ਰਾਂ ਮਾਰ
ਕਿਲਕ ਬਹੁ ਰੁਅ ਉਠਾਈ। ਖਟ ਦਰਸ਼ਨ ਕਉ ਦੇਖਿਆ ਕਲਿਜੁਗ ਬੇਦੀ
ਨਾਨਕ ਆਈ। ਸਿੱਧ ਬੋਲਨ ਸਭ ਅਉਖਧੀਆਂ ਤੰਤ੍ਰ ਮੰਤ੍ਰ ਕੀ ਪੁਨੋ ਚੜ੍ਹਾਈ।
ਰੂਪ ਵਟਾਯਾ ਜੋਗੀਆਂ ਸਿੰਘ ਬਾਘ ਬਹੁ ਚਲਿਤ ਦਿਖਾਈ। ਇਕ ਪਰ ਕਰਕੇ
ਉਡਰਨ ਪੰਖੀ ਜਿਵੇਂ ਰਹੈ ਲੀਲਾਈ। ਇੱਕ ਨਾਗ ਹੋਇ ਪਵਨ ਛੋਡ ਇਕਨਾਂ
ਵਰਖਾ ਅਗਨ ਵਸਾਈ। ਤਾਰੇ ਤੋਤੇ ਭੰਗਨਾਥ ਇਕ ਉਡ ਮਿਰਗਾਨੀ ਜਲ
ਤਰ ਜਾਈ। ਸਿੱਧਾਂ ਅਗਨਿ ਨ ਬੁਝੈ ਬੁਝਾਈ ॥੪੧॥ ਸਿਧ ਬੋਲੇ ਸੁਣ ਨਾਨਕਾ
ਤੁਹਿ ਜਗ ਨੂੰ ਕਰਾਮਾਤ ਦਿਖਲਾਈ। ਕੁਝ ਦਿਖਾਇ ਅਸਾਨੂੰ ਭੀ ਤੂੰ ਕਿਉਂ
ਢਿੱਲ ਅਜੇਹੀ ਲਾਈ। ਬਾਬਾ ਬੋਲੇ ਨਾਥ ਜੀ ਅਸਾਂ ਵੇਖੇ ਜੋਗੀ ਵਸਤੁ ਨ ਕਾਈ।
ਗੁਰ ਸੰਗਤ ਬਾਣੀ ਬਿਨਾ ਦੂਜੀ ਓਟ ਨਹੀਂ ਹੈ ਰਾਈ। ਸਿਵ ਰੂਪੀ ਕਰਤਾ ਪੁਰਖ
ਚੱਲੇ ਨਾਹੀਂ ਧਰਤ ਚਲਾਈ। ਸਿੱਧ ਤੰਤ੍ਰ ਮੰਤ੍ਰ ਕਰ ਝੜ ਪਏ ਸ਼ਬਦ ਗੁਰੂ ਕੇ
ਕਲਾ ਛੁਪਾਈ। ਦੱਦੇ ਦਾਤਾ ਗੁਰੂ ਹੈ ਕੱਕੈ ਕੀਮਤ ਕਿਨੈ ਨ ਪਾਈ। ਸੋ ਦੀਨ
ਨਾਨਕ ਸਤਿਗੁਰ ਸਰਨਾਈ ॥੪੨॥ ਬਾਬਾ ਬੋਲੇ ਨਾਥ ਜੀ ਸ਼ਬਦ ਸੁਨਹੁ ਸਚ
ਮੁਖਹੁ ਅਲਾਈ। ਬਾਝਹੁ ਸੱਚੇ ਨਾਮ ਦੇ ਹੋਰ ਕਰਾਮਾਤ ਅਸਾਥੇ ਨਾਹੀ। ਕਰੇ
ਰਸੋਈ ਸਾਰ ਦੀ ਸਗਲੀ ਧਰਤੀ ਨੱਥ ਚਲਾਈ। ਬਸਤਰ ਪਹਿਰੇ ਅਗਨਿ ਕੈ
ਬਰਫੁ ਹਮਾਲੇ ਮੰਦਰ ਛਾਈ। ਏਵਡ ਕਰੀ ਵਿਥਾਰ ਕਉ ਸਗਲੀ ਧਰਤੀ ਹੱਕੀ
ਜਾਈ। ਤੋਲੀ ਧਰਤਿ ਅਕਾਸ਼ ਦੁਇ ਪਿਛੇ ਛਾਬੇ ਟੰਕ ਚੜ੍ਹਾਈ। ਇਹ ਬਲ
ਰੱਖਾਂ ਆਪ ਵਿਚ ਜਿਸ ਆਖਾਂ ਤਿਸ ਪਾਰ ਕਰਾਈ। ਸਤਿਨਾਮ ਬਿਨ ਬਾਦਰ
ਛਾਈ ॥੪੩॥ ਬਾਬੇ ਕੀਤੀ ਸਿਧ ਗੋਸ਼ਟ ਸ਼ਬਦ ਸ਼ਾਂਤਿ ਸਿਧਾਂ ਵਿਚ ਆਈ। ਜਿਣ
ਮੇਲਾ ਸਿਵਰਾਤ ਦਾ ਖਟ ਦਰਸ਼ਨ ਆਦੇਸ਼ ਕਰਾਈ। ਸਿਧ ਬੋਲਨ ਸੁਭ ਬਚਨ
ਧੰਨ ਨਾਨਕ ਤੇਰੀ ਵਡੀ ਕਮਾਈ। ਵਡਾ ਪੁਰਖ ਪਰਗਟਿਆ ਕਲਿਜੁਗ ਅੰਦਰ
ਜੋਤ ਜਗਾਈ। ਮੇਲਿਓਂ ਬਾਬਾ ਉਠਿਆ ਮੁਲਤਾਨੇ ਦੀ ਜ਼ਜਾਰਤ ਜਾਈ। ਅੱਗੋਂ

[ਬਾਕੀ ਟੁਕ ਦੇਖੋ ਸਫ਼ਾ ੧੧੯ ਦੇ ਹੇਠ]

ਰੋਜਾ ਬੰਦਗੀ ਕਬੂਲੁ ॥ ਦਸ ਦੁਆਰੇ ਚੀਨਿ ਮਰਦਾ ਹੋਇ ਰਹੁ ਰੰਜੂਲੁ ॥
 ੧ ॥ ਰਹਾਉ ॥ ਮਾਰਿ ਮਨੂਆ ਦ੍ਰਿਸਟਿ ਬਾਧਹੁ ਦਉੜ ਤਲਬ ਦਲੀਲਿ ॥
 ਤੀਸ ਦਿਨ ਸਿਉ ਰੰਗੁ ਰਾਖਹੁ ਪਾਕ ਮਰਦ ਅਸੀਲਿ ॥੧॥ ਸੁਰਤਿ ਕਾ ਤੂੰ
 ਰਾਖ ਰੋਜਾ ਨਿਰਤਿ ਤਜਹੁ ਚਾਉ ॥ ਆਤਮੇ ਕਉ ਨਿਗਹ ਰਾਖਹੁ ਸਤੀ ਤੂੰ
 ਉਲਮਾਉ ॥ ਤਜਿ ਸੁਆਦਿ ਸਹਜਿ ਬੇਕਾਰ ਰਸਨਾ ਅੰਦੇਸ ਮਨਿ ਦਲ-
 ਗੀਰ ॥ ਮਿਹਰ ਲੇ ਮਨ ਮਹਿ ਰਾਖਹੁ ਕੁਫਰੁ ਤਜਿ ਤਕਬੀਰ ॥ ੩ ॥ ਕੰਮਿ
 ਲਹਰਿ ਬੁਝਾਇ ਮਨ ਤੇ ਹੋਇ ਰਹੁ ਠਰੂਰੁ ॥ ਕਹੈ ਨਾਨਕ ਰਾਖੁ ਰੋਜਾ
 ਸਿਦਕ ਰਹੀ ਮਮੂਰ* ॥ ੪ ॥

ਜਬ ਬਾਬੈ ਭੋਗੁ ਪਾਇਆ ਤਬ ਕਾਜੀ ਰੁਕਨਦੀਂ ਸਲਾਮੁ ਕੀਤਾ, ਆਖਿਓਸੁ
 'ਵਾਹੁ ਵਾਹੁ ਅਜੁ ਖੁਦਾਇ ਕੇ ਫਕੀਰਾਂ ਦਾ ਦੀਦਾਰ ਪਾਇਆ ਹੈ' । ਤਬ ਜਾਇ
 ਪੀਰ ਪਤਲੀਏਂ ਪਾਸਿ ਕਹਿਓਸੁ, 'ਜੋ ਨਾਨਕ ਦਰਵੇਸੁ ਆਇਆ ਹੈ' । ਤਬ
 ਪਤਲੀਆਂ ਪੀਰੁ ਦੀਦਾਰੁ ਦੇਖਣਿ ਨੂੰ ਆਇਆ ॥ ਆਇ ਸਲਾਮੁ ਪਾਇਸੁ, ਦਸਤ-

*ਇਹ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਨਹੀਂ ਹੈ ।

ਜਦੋਂ ਗੁਰੂ ਨਾਨਕ ਦੇਵ ਜੀ ਮੱਕੇ ਪੁੱਜੇ ਹਨ ਤਦ ਉੱਚ ਦਾ ਪੀਰ ਮਖਦੂਮ,
 ਪਟਣੇ ਦਾ ਸੇਖ ਇਬਰਾਹੀਮ, ਤੇ ਦਸਤਗੀਰ ਅਰ ਇਕ ਦੋ ਹੋਰ ਹਿੰਦੁਸਤਾਨੀ
 ਫਕੀਰ ਓਥੇ ਸਨ, ਅਰ ਉਨ੍ਹਾਂ ਦੀ ਓਥੇ ਗੁਰੂ ਜੀ ਨਾਲ ਗੋਸਟ ਹੋਈ ਹੈ ਪੀਰ
 ਪਤਲੀਆ ਬੀ ਗਾਲਬਨ ਉਨ੍ਹਾਂ ਵਿਚੋਂ ਹੈ। ਹੋ ਸਕਦਾ ਹੈ ਇਹ 'ਪਟਨੀਆ' ਪਦ ਹੋਵੇ,
 ਤੇ ਮੁਰਾਦ ਹੋਵੇ 'ਪਾਕਪਟਨ ਦਾ ਪੀਰ ਸੇਖ ਇਬਰਾਹੀਮ ਫਰੀਦ ਸਾਨੀ' । ਇਸ
 ਗੱਲ ਦਾ ਭਾਈ ਸਾਹਬ ਸੰਗਤ ਸਿੰਘ ਜੀ ਨੂੰ 'ਉੱਚ' ਜਾਣ ਤੇ ਉਥੋਂ ਦੇ ਖਾਨਦਾਨੀ
 ਪੀਰਾਂ ਤੋਂ ਪਤਾ ਲਗਾ ਸੀ, ਓਹ ਦੱਸਦੇ ਸੇ ਕਿ ਜੋ ਕਉਸ ਯਾ ਖੜਾਵਾਂ ਗੁਰੂ ਨਾਨਕਦੇਵ
 ਜੀ ਓਥੇ ਦੇ ਆਏ ਸਨ ਸੇ ਸਾਡੇ ਵਡਕੇ ਮੰਗ ਕੇ ਲੈ ਆਏ ਸਨ ਤੇ ਸਾਡੇ ਪਾਸ
 ਅਦਬ ਨਾਲ ਰਖੀਆਂ ਹਨ ਇਸ ਪਾਸੇ ਹੋਰ ਖੋਜ ਦੀ ਲੋੜ ਹੈ ।

[ਸਫ਼ਾ ੧੧੮ ਦੀ ਬਾਕੀ ਟੁਕ]

ਪੀਰ ਮੁਲਤਾਨ ਦੇ ਦੁੱਧ ਕਟੋਰਾ ਭਰ ਲੈ ਆਈ । ਬਾਬੇ ਕਢ ਕਰ ਬਗਲ ਤੇ
 ਚੰਬੇਲੀ ਦੁਧ ਵਿਚ ਮਿਲਾਈ ॥ ਜਿਉਂ ਸਾਗਰ ਵਿਚ ਗੰਗ ਸਮਾਈ ॥੪੪॥ ਜ਼ਜਾਰਤ
 ਕਰ ਮੁਲਤਾਨ ਦੀ ਫਿਰ ਕਰਤਾਰਪੁਰੇ ਨੂੰ ਆਯਾ । ਚੜ੍ਹੇ ਸਵਾਈ ਦਹਦਿਹੀ
 ਕਲਿਜੁਗ ਨਾਨਕ ਨਾਮ ਧਿਆਯਾ । ਵਿਣ ਨਾਵੇ ਹੋਰ ਮੰਗਣਾ ਸਿਰ ਦੁੱਖਾਂ ਦੇ
 ਦੁੱਖ ਸਬਾਯਾ । ਮਾਰਿਆ ਸਿੱਕਾ ਜਗਤ ਵਿਚ ਨਾਨਕ ਨਿਰਮਲ ਪੰਥ ਚਲਾਯਾ ॥
 ਥਾਪਿਆ ਲਹਿਣਾ ਜੀਵਦੇ ਗੁਰਿਆਈ ਸਿਰ ਛੱਡ ਫਿਰਾਯਾ । ਜੋਤੀ ਜੋਤ
 ਮਿਲਾਇਕੈ ਸਤਿਗੁਰ ਨਾਨਕ ਰੂਪ ਵਟਾਯਾ । ਲੱਖ ਨ ਕੋਈ ਸਕਈ ਆਚਰਜੇ
 ਆਚਰਜ ਦਿਖਾਯਾ । ਕਾਯਾਂ ਪਲਟ ਸਰੂਪ ਬਣਾਯਾ ॥੪੫॥

ਜੀਵ ਮੇਰਾ ਕੀ ਚੀਜ਼ ਹੈ ਤੇ ਕੀ ਚੀਜ਼ ਹੈ ਤੇ ਕੀ ਚੀਜ਼ ਹੈ ਤੇ ਕੀ ਚੀਜ਼ ਹੈ । ਤਬ ਕਾਜੀ
ਮੁਕਨ ਦੀ ਚੀਜ਼ ਹੈ, ਚੀਜ਼ ਹੈ, ਚੀਜ਼ ਹੈ, ਚੀਜ਼ ਹੈ ਤੇ ਕੀ ਚੀਜ਼ ਹੈ ਪੜਦੇ ਹੈਨ, ਚੁਫ ਟਿਸ
ਵਿਚ ਚੀ ਚੀਜ਼ ਹੈ, ਚੀਜ਼ ਹੈ, ਚੀਜ਼ ਹੈ, ਚੀਜ਼ ਹੈ ?' ਤਬ ਬਾਬਾ ਬੋਲਿਆ । ਸ੍ਰੀ ਸਤਿਗੁਰ
ਮੁਕਨ ਦੇ ਸਟ ਮਹਲਾ ੧ ਕਾਜੀ ਮੁਕਨ ਦੀਨ ਕੇ ਪਰਥਾਇ ਹੋਈ । ਰਾਗੁ
ਚਿਲੰਗ ਵਿਚ ਮਹਲਾ ੧ ਬਾਬੇ ਕਾ ਬੋਲਣਾ ਹੋਆ । ਸਿਖ ਮੁਕਨ ਦੀ ਮੌਕੇ ਕਾ
ਕਾਠੇ ਬਾ । ਬਾਬਾ ਬੋਲਿਆ*:-

ਤਬ ਕਾਜੀ ਮੁਕਨ ਦੀ ਬੋਲਿਆ, 'ਜੇ ਨਾਨਕ ਦਰਵੇਸ਼ ! ਇਹ ਜੇ ਹਿੰਦੂ
ਮੁਕਨ ਨ ਵੇਦ ਕਰੇਬ ਪੜਦੇ ਹੈਨ, ਸੇ ਸੇ ਖੁਦਾਇ ਪਾਇਨਗੇ, ਕਿ ਨਾ ਪਾਨਿਗੇ?'
ਤਬ ਬਾਬਾ ਬੋਲਿਆ ਸਬਦੁ ਰਾਗੁ ਤਿਲੰਗ ਵਿਚਿ ਮਃ ੧੧:-

ਵੇਦ ਕਰੇਬ ਟਿਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ
ਕਰਾਈ ਕਉ ਕਰਹੁ ਗਜਿਰ ਹਜੁਰ ਖੁਦਾਇ ॥ ੧ ॥ ਵੰਦੇ ਬੇਜੁ ਦਿਲ ਹਰ
ਵੇਦ ਨਾ ਵਿਦੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਵਸਤ-
ਤਾਂਤੀ ਨਾਹਿ ॥ ੨ ॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ
ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥
੩ ॥ ਅਸਮਾਨ ਮਿਆਨੇ ਲਹੰਗ ਦਰੀਆ ਰੁਸਲ ਕਰਦਨ ਬੂਦ ॥ ਕਰਿ
ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦ ॥ ੩ ॥ ਅਲਾਹ ਪਾਕੰ
ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ
ਕਹੈ ਜਾਨੈ ਸੋਇ ॥ ੪ ॥ ੧ ॥

ਤਬ ਕਾਜੀ ਮੁਕਨ ਦੀ ਆਖਿਆ ਜੇ 'ਜੀ ਏਹੁ ਭੀ ਨਾਹੀਂ ਪੜਦੇ, ਅਤੇ
ਬਦਾਮਲ ਕਮਾਂਵਦੇ ਹੈਨ । ਕਦੇ ਰੋਜਾ ਨਿਮਾਜ ਭੀ ਨਾਹੀਂ ਕਰਦੇ; ਅਤੇ ਸ਼ਰਾਬ
ਪੀਂਦੇ ਹੈਨ, ਭੰਗ ਬੇਜਾ ਪੀਂਦੇ ਹੈਨ, ਇਨਾਂ ਦਾ ਰੋਜ ਕਿਆਮਤ ਕਉ ਕਿਆ
ਹਵਾਲਾ ਹੋਵੇਗਾ ?' ਤਬ ਬਾਬਾ ਬੋਲਿਆ:- ਮਹਲਾ ੧ ॥

ਜਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥ ਲੇਖਾ ਰਬੁ ਮੰਗਸੀਆ ਬੈਠਾ
ਕਾਇ ਵਹੀ ॥ ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥ ਅਜਰਾਈਲੁ

*ਇਥੋਂ ਅਗੇ ਅੰਤਕਾ ਪ ਵਾਲੀ ਸੀਹਰਫੀ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਵਿਚ ਨਹੀਂ ਹੈ, ਅਰ ਨਾ ਇਹ ਅਸਲ ਹੈ, ਕਿਉਂਕਿ ਮੁਕਨ ਦੀਨ ਨਾਲ ਗੱਲ ਬਾਤ
ਪੰਜਾਬੀ ਵਿਚ ਨਹੀਂ ਹੋਈ, ਓਹ ਫਾਰਸੀ ਯਾ ਅਰਬੀ ਵਿਚ ਸੀ ।

†ਇਹ ਸਬਦ ਭਗਤ ਕਬੀਰ ਜੀ ਦਾ ਹੈ, ਲਿਖਾਰੀ ਨੇ ਭੁੱਲ ਕੇ ਅਸਲ ਪੋਥੀ
ਵਿਚ 'ਮਹਲਾ ੧' ਲਿਖਿਆ ਹੈ ।

‡ਇਥੇ 'ਤਲਬਾਂ ਪਉਸਨ ਆਕੀਆਂ' ਵਾਲਾ ਸਲੋਕ ਹੈ, ਜਿਸ ਦਾ ਦਰੁਸਤ
ਪਾਠ ਅਸਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਏਥੇ ਦਿਤਾ ਹੈ ।

ਫਰੇਸਤਾ ਹੋਸੀ ਆਇ ਤਈ॥ ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥
ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥ ੨ ॥

ਤਬ ਪੀਰੁ ਪਤਲੀਐ ਆਖਿਆ, 'ਜੀ ! ਅਸੀਂ ਦੁਨੀਆ ਕੇ ਮੁਕਾਮ ਵਿਚ
ਖੜੇ ਹਾਂ, ਖੁਦਾਇ ਕਿਉਂ ਕਰਿ ਹਾਸਲੁ ਥੀਵੈਗਾ । ਤਬ ਬਾਬਾ ਬੋਲਿਆ । ਸਬਦੁ
ਰਾਗੁ ਤਿਲੰਗ ਵਿਚਿ ਮਃ ੧ ॥ :-

ਯਕ ਅਰਜ ਗੁਫਤਮ ਪੇਸਿ ਤੋ ਦਰਗੋਸ ਕੁਨ ਕਰਤਾਰ ॥ ਹਕਾ ਕਬੀਰ
ਕਰੀਮ ਤੂ ਬੇਅੈਬ ਪਰਵਦਗਾਰ ॥ ੧ ॥ ਦੁਨੀਆ ਮੁਕਾਮੇ ਫਾਨੀ ਤਹਕੀਕ
ਦਿਲਦਾਨੀ ॥ ਮਮ ਸਰ ਮੁਇ ਅਜਰਾਈਲ ਗਿਰਫਤਹ ਦਿਲ ਹੇਚਿ
ਨਦਾਨੀ ॥ ੧ ॥ ਰਹਾਉ॥ ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰ-
ਗੀਰ ॥ ਆਖਿਰ ਬਿਅਫਤਮ ਕਸ ਨਦਾਰਦ ਚੂੰ ਸਵਦ ਤਕਬੀਰ ॥ ੨ ॥
ਸਬਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ॥ ਗਾਹੇ ਨ ਨੇਕੀ ਕਾਰ
ਕਰਦਮ ਮਮਏਂ ਚਿਨੀ ਅਹਵਾਲ॥੩॥ ਬਦਬਖਤ ਹਮਚੁ ਬਖੀਲ ਗਾਫਿਲ
ਬੇਨਜਰ ਬੇਬਾਕ॥ ਨਾਨਕ ਬੁਗੋਯਦ ਜਨ ਤਰਾ ਤੇਰੇ ਚਾਕਰਾਂ ਪਾਖਾਕ॥੪॥੧॥

ਜਬ ਬਾਬੈ ਏਹੁ ਸਬਦੁ ਬੋਲਿਆ ਤਬ ਕਾਜੀ ਰੁਕਨਦੀਂ ਅਤੈ ਪੀਰ ਪਤ-
ਲੀਐ ਆਇ ਦਸਤਪੋਸੀ ਕੀਤੀ, ਪੈਰ ਚੁਮੈ ਵਾਹਿਗੁਰੂ ਕਹਣਿ ਨਾਲਿ ਪਾਣੀ ਖੂਹੈ
ਵਿਚਿ ਪੈਦਾ ਹੋਆ, ਬਾਬੇ ਦੀ ਖੁਸੀ ਹੋਈ । ਉਥਹੁ ਰਵਦੇ ਰਹੈ ਘਰਿ ਆਇ ।
ਬੋਲਹੁ ਵਾਹਿਗੁਰੂ ।

ਉਦਾਸੀ ਪੰਜਵੀਂ

੫੨. ਉਦਾਸੀ ਪੰਜਵੀਂ, ਸਿਧਾਂ ਨਾਲ ਗੋਸਟ (ਗੋਰਖ ਹਟੜੀ).

ਉਦਾਸੀ ਪੰਜਵੀਂ । ਬਾਬਾ ਗੋਰਖ ਹਟੜੀ* ਗਇਆ । ਓਥੈ ਸਿਧਾਂ ਡਿਠਾ,
ਸਿਧਾਂ ਪੁਛਣਾਂ ਕੀਤਾ, 'ਜੋ ਤੂੰ ਕਉਣੁ ਖੜੀ ਹੈਂ ?' । ਤਬ ਬਾਬੇ ਭੀ ਆਖਿਆ
'ਨਾਨਕੁ ਆਖਦੇ ਹੈਨਿ' । ਤਬ ਚਉਰਾਸੀਹ ਸਿਧ ਆਸਣਿ ਕਰਿ ਬੈਠੇ । ਤਦਹੁ
ਸਿਧਾਂ ਆਖਿਆ 'ਭਗਤ ਕੁਛ ਜਸੁ ਕਰੁ' । ਤਬ ਬਾਬਾ ਬੋਲਿਆ : ਸੀ ਸਤਿਗੁਰ
ਪ੍ਰਸਾਦਿ ॥ ਗੋਸਟਿ ਮਹਲਾ ੧, ਰਾਗੁ ਰਾਮਕਲੀ ਵਿਚਿ ਸਿਧ ਗੋਸਟਿ ਹੋਈ ॥:-
ਸਿਧ ਸਭਾ ਕਰਿ ਆਸਣ ਬੈਠੇ ਸੰਤ ਸਭਾ ਜੈਕਾਰੋ॥ ਤਿਸੁ ਆਗੈ ਰਹਰਾਸਿ

*ਦੇਖੋ ਪੰਨਾ ੧੧੫ ਦਾ ਪਿਛੇ ਆ ਚੁਕਾ ਨੋਟ । ਭਾਈ ਗੁਰਦਾਸ ਜੀ ਦੀ ਪਉੜੀ
ਚੁਤਾਲਵੀਂ ਤੋਂ ਸਿਧ ਗੋਸਟ ਅਚਲ ਵਟਾਲੇ ਸਿਧ ਹੁੰਦੀ ਹੈ, ਗੋਰਖਹਟੜੀ ਲਿਖਣਾ
ਜਨਮ ਸਾਖੀ ਵਾਲੇ ਦੀ ਭੁੱਲ ਹੈ ।

ਹਮਾਰੀ ਸਾਚਾ ਅਪਰ ਅਪਾਰੋ॥ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ
ਆਗੈ ਦੇਉ॥ ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜ ਭਾਇ ਜਸੁ ਲੇਉ॥੧॥
ਕਿਆ ਭਵੀਐ ਸਚਿ ਸੂਚਾ ਹੋਇ॥ ਸਾਚ ਸਬਦੁ ਬਿਨੁ ਮੁਕਤਿ ਨ ਕੋਇ॥੧॥
ਰਹਾਉ ॥ ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ
ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥
ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ॥ਨਾਨਕੁ ਬੋਲੈ ਸੁਣਿ
ਬੈਰਾਗੀ ਕਿਆ ਤੁਮਾਰਾ ਰਾਹੋ ॥੨॥ ਘਟਿ ਘਟਿ ਬੈਸਿ ਨਿਰੰਤਰਿ ਰਹੀਐ
ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮੁ ਸਿਧਾਏ ਨਾਨਕ ਸਦਾ
ਰਜਾਏ ॥ ਆਸਣਿ ਬੈਸਣਿ ਬਿਰੁ ਨਾਰਾਇਣੁ ਐਸੀ ਗੁਰਮਤਿ ਪਾਏ॥ਗੁਰ-
ਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥ ੩ ॥ ਦੁਨੀਆ ਸਾਗਰੁ
ਦੁਤਰੁ ਕਹੀਐ ਕਿਉਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੁ ਨਾਨਕ
ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ॥
ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥ ੪ ॥ ਜੈਸੇ ਜਲ
ਮਹਿ ਕਮਲੁ ਨਿਰਾਲਮੁ ਮੁਰਗਾਈ ਨੈਸਾਣੇ ॥ ਸੁਰਤਿ ਸਬਦਿ ਭਵਸਾਗਰੁ
ਤਰੀਐ ਨਾਨਕ ਨਾਮੁ ਵਖਾਣੇ॥ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ
ਮਹਿ ਨਿਰਾਸੋ॥ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾਕਾ ਦਾਸੋ ॥੫॥

ਪੜੀਆ* ॥ ੭੩ ॥ ਤਬ ਸਿਧਾਂ ਪਿਆਲਾ ਦਿਤਾ ਪੰਜਾਂ ਸੋਰਾਂ ਕਾ, ਤਾ
ਬਾਏ ਧਰਤੀ ਵਿਚਿ ਪਾਇਆ, ਤਬ ਸਿਧਿ ਆਫਿਰਿ ਗਇ॥ਤਬ ਸਿਧੀ ਆਖਿਆ
'ਤੂ ਭੂਭੂ ਦੇਖੁ, ਕੈ ਦਿਖਾਲੁ' । ਤਦਹੁ ਬਾਬੈ ਆਖਿਆ, 'ਭਲਾ ਹੋਵੈ ਜੀ, ਜੋ ਕੁਛੁ
ਕਰਦੁਰੇ ਤਾ ਦੇਖਹਗੇ' । ਤਬ ਸਿਧ ਅਪਣਾ ਬਲੁ ਲਗੇ ਦਿਖਾਵਣਿ । ਕਿਸੈ
'ਨਿਰਭਾਲਾ ਉਡਾਈ, ਕਿਸਿ ਸਿਲਾ ਚਲਾਈ, ਕਿਸਿ ਅਗਿਨਿ ਹਕੀ, ਕਿਸਿ
ਕੰਠਿ ਦੁਇਤਾਈ । ਤਬ ਬਾਬਾ ਬਿਸਮਾਦ ਸੁਮਾਰ ਵਿਚਿ ਆਇ ਗਇਆ । ਤਿਤੁ
ਸਲੋਕੁ ਕੀਤਾ :-

ਸਲੋਕੁ ਮਃ ੧ ॥

ਧਰਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੂਖ
ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥ ਧਰਿ ਤਾਰਾਜੀ ਅੰਬਰੁ ਤੋਲੀ
ਪਿਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥
ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ ਜੇਵਡੁ ਸਾਹਿਬੁ
ਤੇਵਡੁ ਦਾਤੀ ਦੇ ਦੇ ਕਰੇ ਰਜਾਈ ॥ ਨਾਨਕੁ ਨਦਰਿ ਕਰੇ ਜਿਸੁ ਉਪਰਿ
ਸਚਿ ਨਾਮਿ ਵਡਿਆਈ ॥ ੧ ॥

ਤਬ ਸਿਧੋਂ 'ਆਦੇਸੁ ਆਦੇਸੁ' ਕੀਤਾ । ਤਬ ਬਾਬਾ ਬੋਲਿਆ, 'ਆਦਿ

*ਮੁਰਾਦ ਪਉੜੀਆਂ ਤੋਂ ਹੈ ।

ਪੁਰਖ ਕਉ ਆਦੇਸੁ'। ਤਿਤੁ ਮਹਲਿ ਸਬਦੁ ਹੋਆ, ਗੁਰੂ ਗਉੜੀ ਵਿਚਿ ਅਸਟਪਦੀ
ਮਃ ੧ ॥ :- ਗਉੜੀ ਮਹਲਾ ਪ*

ਪੁਬਮੇ ਗਰਭ ਵਾਸ ਤੇ ਟਰਿਆ ॥ ਪੁੜ ਕਲੜ ਕੁਟੰਬ ਸੰਗਿ ਜੁਰਿਆ ॥
ਭੋਜਨੁ ਅਨਿਕ ਪੁਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥
ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ ਕਵਨੁ ਸਬਦੁ ਜਿਤੁ ਦੁਰਮਤਿ ਹਰੈ
॥੧॥ ਰਹਾਉ ॥ ਇੰਦੁ ਪੁਰੀ ਮਹਿ ਸਰਪਰ ਮਰਣਾ ॥ ਬੁਹਮਪੁਰੀ ਨਿਹਚਲੁ
ਨਹੀ ਰਹਣਾ ॥ ਸਿਵਪੁਰੀ ਕਾ ਹੋਇਗਾ ਕਾਲਾ ॥ ਤੈ ਗੁਣ ਮਾਇਆ ਬਿਨਸਿ
ਬਿਤਾਲਾ ॥ ਗਿਰਿਤਰ ਧਰਣਿ ਗਗਨ ਅਰੁ ਤਾਰੇ ॥ ਰਵਿ ਸਸਿ ਪਵਣੁ
ਪਾਵਕੁ ਨੀਰਾਰੇ ॥ ਦਿਨਸੁ ਰੈਣਿ ਬਰਤ ਅਰੁ ਭੇਦਾ ॥ ਸਾਸੜੁ ਸਿੰਮ੍ਰਿਤਿ
ਬਿਨਸਹਿਗੇ ਬੇਦਾ ॥੩॥ ਤੀਰਥ ਦੇਵ ਦੇਹੁਰਾ ਪੋਥੀ ॥ ਮਾਲਾ ਤਿਲਕੁ ਸੋਚ ਪਾਕ
ਹੋਤੀ ॥ ਧੋਤੀ ਡੰਡਉਤਿ ਪਰਸਾਦਨ ਭੋਗਾ ॥ ਗਵਨੁ ਕਰੈਗੇ ਸਗਲੋ ਲੋਗਾ ॥
੪ ॥ ਜਾਤਿ ਵਰਨ ਤੁਰਕ ਅਰੁ ਹਿੰਦੂ ॥ ਪਸੁ ਪੰਖੀ ਅਨਿਕ ਜੋਨਿ ਜਿੰਦੂ ॥
ਸਗਲ ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੇ ਸਗਲ ਆਕਾਰਾ ॥
੫ ॥ ਸਹਜ ਸਿਫਤਿ ਭਗਤਿ ਤਤੁ ਗਿਆਨਾ ॥ ਸਦਾ ਅਨੰਦੁ ਨਿਹਚਲੁ ਸਚੁ
ਥਾਨਾ ॥ ਤਹਾ ਸੰਗਤਿ ਸਾਧ ਗੁਣ ਰਸੈ ॥ ਅਨਭਉ ਨਗਰੁ ਤਹਾ ਸਦ ਵਸੈ ॥
॥੬॥ ਤਹ ਭਉ ਭਰਮਾ ਸੋਗੁ ਨ ਚਿੰਤਾ ॥ ਆਵਣੁ ਜਾਵਣੁ ਮਿਰਤ ਨ ਹੋਤਾ ॥
ਤਹ ਸਦਾ ਅਨੰਦ ਅਨਹਤ ਆਖਾਰੇ ॥ ਭਗਤ ਵਸਹਿ ਕੀਰਤਨ ਆਧਾਰੇ ॥
੭ ॥ ਪਾਰਬ੍ਰਹਮ ਕਾ ਅੰਤੁ ਨ ਪਾਰੁ ॥ ਕਉਣੁ ਕਰੈ ਤਾਕਾ ਬੀਚਾਰੁ ॥ ਕਹੁ
ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲ ਥਾਨੁ ਸਾਧ ਸੰਗਿ ਤਰੈ ॥ ੮ ॥੪॥

ਤਬ ਸਿਧੀ 'ਆਦੇਸੁ ! ਆਦੇਸੁ !' ਕੀਤਾ, ਤਬ ਬਾਬਾ ਬੋਲਿਆ, 'ਆਦਿ
ਪੁਰਖ ਕਉ ਆਦੇਸੁ'। ਤਬ ਗੁਰੂ ਬਾਬਾ ਘਰਿ ਆਇਆ।

ਪੜ. ਸੀ ਲਹਿਣਾ ਪੀਖਯਾ, ਦਾਸੀ ਤੁਲਸਾਂ।

ਆਗਿਆ ਪਰਮੇਸਰ ਕੀ ਹੋਈ, ਜੋ ਇਕੁ ਸਿਖੁ ਜਾਤਿ ਭੱਲਾ ਖਡੂਰ ਵਿਚਿ
'ਗੁਰੂ ਗੁਰੂ' ਜਪੈ। ਅਤੈ ਹੋਰੁ ਸਾਰਾ ਖਡੂਰ ਦੁਰਗਾ ਨੂੰ ਮੰਨੈ। ਅਤੈ ਓਸ ਸਿਖ ਦੇ
ਮਹਲਿ ਸਭ ਖੇਚਰੀ ਕਰਨਿ। ਤਿਹਣਾ ਦੈ ਮਹਲੈ ਰਹੈ, ਤਿਸ ਦਾ ਪੁਜਾਰੀ ਲਹਿਣਾ
ਰਹੈ। ਤਬ ਇਕ ਦਿਨਿ ਉਹੁ ਸਿਖੁ ਬੈਠਾ ਜਪੁ ਪੜਦਾ ਥਾ, ਤਬ ਗੁਰੂ ਅੰਗਦਿ ਜੀ+

*ਇਹ ਸ਼ਬਦ ਪੰਚਮ ਪਾਤਸ਼ਾਹ ਜੀ ਦਾ ਹੈ, ਲਿਖਾਰੀ ਦੀ ਭੁੱਲ ਹੈ।

ਜਿਨ੍ਹਾਂ ਨੂੰ ਪਿਛਲੀ ਤੁਕ ਵਿਚ ਲਹਿਣਾ ਲਿਖ ਆਇਆ ਹੈ, ਓਹਨਾਂ ਨੂੰ
ਭਰਤਾ ਹੁਣੇ ਹੀ 'ਗੁਰੂ ਅੰਗਦ' ਲਿਖਦਾ ਹੈ। ਅਗੇ ਸਾਖੀ ਪੜ ਵਿਚ ਇਹੋ ਲੇਖਕ
ਲਿਖਦਾ ਹੈ ਕਿ ਤਦ ਲਹਿਣੇ ਤੇ 'ਗੁਰੂ ਅੰਗਦ' ਨਾਉਂ ਰਖਿਆ ਸੋ ਏਥੇ ਕਰਤਾ ਦੀ
ਭੁੱਲ ਹੈ ਕਿ ਹੁਣੇ ਹੀ ਉਨ੍ਹਾਂ ਨੂੰ ਗੁਰੂ ਅੰਗਦ ਲਿਖਦਾ ਹੈ।

ਸੁਣਿਆ, ਸੁਣਿ ਕਰਿ ਪੁਛਿਆ 'ਜੇ ਏਹੁ ਸਬਦ ਕਿਸਦਾ ਹੈ?'। ਤਬ ਉਹੁ ਸਿਖੁ ਬੋਲਿਆ, ਆਖਿਓਸੁ 'ਜੀ ਏਹੁ ਸਬਦੁ ਗੁਰੂ ਨਾਨਕ ਦਾ ਹੈ'। ਤਦਾਂਹੁ ਗੁਰੂ ਅੰਗਦ ਜੀ ਉਸ ਸਿਖ ਦੇ ਨਾਲਿ ਰਲਿ ਆਇਆ, ਆਇ ਪੈਰੀ ਪਇਆ। ਦਰਸਨੁ ਦੇਖਣੇ ਨਾਲੇ ਹਥਹੁ ਪੈਰਹੁ ਘੁੰਗਰੂ ਤੋੜਿ ਸਟਿਅਸੁ, ਗੁਰੂ ਗੁਰੂ ਲਗਾ ਜਪਣਿ। ਟਹਲ ਕਰਣਿ ਆਵੈ, ਭਾਂਡੈ ਮਾਂਜੈ, ਪਖਾ ਫੇਰੈ।

ਤਬ ਇਕ ਦਿਨਿ ਗੁਰੂ ਅੰਗਦ ਜੀ ਪਿਛਲੀ ਰਾਤਿ ਗਏ, ਜਾਂ ਦੇਖੈ ਤਾਂ ਸੂਹੇ ਬਸਤ੍ਰ ਪੈਧੇ ਬੈਠੀ ਇਸਤ੍ਰੀ ਚਿਕਦੀ ਹੈ। ਤਬ ਗੁਰੂ ਅੰਗਦ ਜੀ ਬੇਨਤੀ ਕੀਤੀ, 'ਜੇ ਜੀ ! ਏਹੁ ਕਉਣੁ ਥੀ ਪਾਤਸਾਹ !'। ਤਬ ਬਾਬੈ ਆਖਿਆ, 'ਅੰਗਦਾ ! ਏਹੁ ਦੁਰਗਾ ਥੀ, ਸੋ ਅਠਵੈਂ ਦਿਹਾੜੈਂ ਗੁਰੂ ਕੀ ਸੇਵਾ ਕਰਣਿ ਆਂਵਦੀ ਹੈ'। ਤਬ ਗੁਰੂ ਅੰਗਦ ਪੈਰੀ ਪਇਆ। ਤਬ ਆਗਿਆ ਪਰਮੇਸਰ ਕੀ ਨਾਲਿ ਇਕ ਦਿਨਿ ਬਾਬੈ ਕਾ ਪੈਰੁ ਹਲਦਾ ਥਾ। ਜਬ ਗੁਰੂ ਅੰਗਦ ਦੇਖੈ ਤਾਂ ਕਈ ਜੀਅ ਪੈਰਾਂ ਨਾਲਿ ਵਿਦਾ ਹੋਂਦੇ ਹੈਨਿ।

ਤਦਹੁ ਗੁਰੂ ਅੰਗਦ ਨੂ ਇਕ ਦਿਨਿ ਸਾਹੁਰਿਓਂ ਕਪੜੈ ਆਏ, ਤਬ ਗੁਰੂ ਅੰਗਦ ਜੀ ਜੋੜਾ ਲਾਇਆ। ਤਬ ਗੁਰੂ ਬਾਬੇ ਜੀ ਕੀ ਆਗਿਆ ਹੋਈ 'ਜਾਹਿ ਘਾਸੁ ਲੈ ਆਉ'। ਤਬ ਗੁਰੂ ਅੰਗਦੁ ਜੀ ਘਾਸੁ ਲੈ ਆਇਆ ਧਾਈਆਂ ਵਿਚਹੁ। ਤਬ ਕਪੜੇ ਸਭੇ ਚਿਕੜ ਨਾਲਿ ਭਰੇ। ਤਾਂ ਮਾਤਾ* ਜੀ ਡਿਠਾ। ਤਬ ਬਾਬੇ ਨੂੰ ਕਲਪਣਿ ਲਾਗੀ, ਆਖਿਓਸੁ, ਨਾਨਕ ! ਤੈ ਇਹੁ ਭੀ ਗਵਾਇਆ ਸੰਸਾਰ ਦਿਹੁ ਕੰਮਹੁ ਪੁਤ੍ਰ ਪਰਾਇਆ। ਜੇ ਕਪੜਿਆਂ ਉਪਰਿ ਚਿਕੜੁ ਪਾਇ ਲੈ ਆਇਆ'। ਤਬ ਬਾਬਾ ਹਸਿਆ ਆਖਿਓਸੁ 'ਮਾਤਾ* ! ਏਹੁ ਚਿਕੜੁ ਨਾਹੀ, ਇਹੁ ਚੰਦਨੁ ਹੈ ਦੀਨ ਦੁਨੀਆ ਕਾ।' ਤਬ ਮਾਤਾ ਜੀ ਚੁਪ ਕਰਿ ਰਹੀ। ਤਬ ਬਾਬਾ ਜੀ ਜਾਇ ਸੁਤਾ। ਰਸੋਈ ਕਾ ਵਖਤੁ ਹੋਇਆ ਤਬ ਬਾਂਦੀ ਲਗੀ ਜਗਾਵਣਿ। ਤਬ ਬਾਬੇ ਦੇ ਚਰਣ ਜੀਭ ਨਾਲਿ ਚਟਿਅਸੁ। ਚਟਣੇ ਨਾਲਿ ਜਬ ਦੇਖੈ ਤਾਂ ਬਾਬਾ ਜੀ ਸਮੁੰਦ ਵਿਚਿ ਖੜਾ ਹੈ। ਸਿਖਾਂ ਦਾ ਬੋਹਿਬੁ ਨਾਲਿ ਧਕਾ ਦੇਂਦਾ ਹੈ, ਕਢਦਾ ਹੈ। ਤਬ ਮਾਤਾ ਭੀ ਆਇ ਗਈ। ਤਾਂ ਮਾਤਾ ਆਖਿਓਸੁ, 'ਨਾਨਕ ਜਾਗਿਆ ਹੈ?' ਤਬ ਬਾਂਦੀ ਆਖਿਓਸੁ, 'ਨਾਨਕੁ ਏਥੈ ਨਾਹੀ, ਮਾਤਾ ਜੀ ! ਸਮੁੰਦ ਵਿਚਿ ਖੜਾ ਹੈ'। ਤਾਂ ਮਾਤਾ ਬਾਂਦੀ ਜੋਗੁ ਲਗੀ ਮਾਰਣਿ। ਆਖਿਓਸੁ, 'ਏਹੁ ਭੀ ਲਗੀ ਮਸਕਰੀਆ ਕਰਣਿ।' ਤਬ ਬਾਬਾ ਜਾਗਿਆ ਤਾਂ ਮਾਤਾ ਆਖਿਆ, 'ਬੇਟਾ, ਇਹੁ ਭੀ ਗੋਲੀ ਲਗੀ ਮਸਕਰੀਆਂ ਕਰਣ, ਆਖੈ ਜੁ-ਨਾਨਕੁ ਸਮੁੰਦ ਵਿਚਿ ਖੜਾ ਹੈ-' ਤਬ ਬਾਬੇ ਆਖਿਆ, ਮਾਤਾ ਜੀ ! ਕਮਲੀ ਗੋਲੀ ਦੇ ਆਖਿਐ ਲਗਣਾ ਨਾਹੀ'। ਤਬ ਬਾਂਦੀ ਕਮਲੀ ਹੋਇ ਗਈ।

*ਮੁਰਾਦ ਗੁਰੂ ਨਾਨਕ ਦੇਵ ਜੀ ਦੀ ਮਾਤਾ ਹੈ।

ਪਰੁ ਦਰਸਨ ਕਾ ਸਦਕਾ ਸੰਗਤਿ ਰਲੀ* । ਤਬ ਲੋਕ ਬਹੁਤ ਨਾਉਂ ਧਰੀਕ ਹੋਏ ।

੫੪. ਲਹਿਣੇ ਤੋਂ ਅੰਗਦ.

ਤਦਹੁੰ ਆਗਿਆ ਨਾਲ ਗੋਰਖਨਾਥੁ ਆਇ ਗਇਆ ਬਾਬੈ ਪਾਸ ਤਾਂ ਆਖਿਓਸੁ, 'ਬਹੁਤੁ ਪਾਸਾਰਾ ਕੀਤੋਹੀ ?' ਤਬ ਬਾਬੈ ਆਖਿਆ, 'ਗੋਰਖਨਾਥੁ ! ਅਸਾਡੈ ਕੋਈ ਹੋਵੈਗਾ, ਤਾਂ ਆਪੇ ਦੇਖਹੁਗੇ' । ਤਬ ਬਾਬਾ ਜੀ ਬਾਹਰਿ ਆਇਆ, ਤਾਂ ਲੋਕ ਨਾਉ ਧਰੀਕ ਪਿਛੇ ਬਹੁਤ ਲਾਗੇ । ਤਾਂ ਆਗਿਆ ਨਾਲਿ ਧਰਤੀ-ਪੈਸਿਆਂ ਕੀ ਹੋਈ । ਤਬ ਬਹੁਤ ਲੋਕ ਪੈਸੇ ਲੈਕਰਿ ਉਠਿਆਏ । ਜੋ ਆਗੈ ਜਾਵਨਿ, ਤਾਂ ਰੁਪਈਯੇ ਪਏ ਹੈਨਿ । ਤਾਂ ਬਹੁਤ ਲੋਕ ਰੁਪਈਯੇ ਲੈਕਰਿ ਉਠਿ ਆਏ । ਜਬ ਅਗੈ ਜਾਵਨਿ ਤਾਂ ਮੁਹਰਾ ਪਈਆਂ ਹੈਨਿ, ਜੋ ਕੋਈ ਰਹਿਆ ਥਾ ਸੋ ਮੁਹਰਾਂ ਲੈਕਰਿ ਉਠਿ ਆਇਆ । ਤਦ ਦੁਇ ਸਿਖ ਨਾਲਿ ਰਹੇ । ਤਬ ਅਗੈ ਜਾਵਨਿ, ਤਾਂ ਇਕੁ ਚਿਖਾ ਜਲਦੀ ਹੈ, ਤਿਸਕੇ ਉਪਰਿ ਚਾਰਿ ਚਰਾਗਿ ਜਲਦੇ ਹੈਨਿ, ਅਤੇ ਚਾਦਰ ਤਾਣੀ ਮੁਰਦਾ ਸੁਤਾ ਪਇਆ ਹੈ, ਪਰੁ ਦੁਰਗੰਧ ਬ ਸੁ ਆਂਵਦੀ ਹੈ । ਤਬ ਬਾਬੈ ਬਚਨੁ ਕੀਤਾ, ਆਖਿਓਸੁ, 'ਕੋਈ ਹੈ ਜੁ ਇਸਨੁ ਭਖੈ ?' ਤਬ ਦੂਸਰਾ ਸਿਖੁ ਜੋ ਥਾ, ਸੋ ਉਠਿ ਮੁਹੁ ਫੇਰਿ ਕਰਿ ਬੁਕੁ ਸੁਟੀ, ਬੁਕਾ ਸੁਟਿ ਕਰਿ ਚਲਦਾ ਰਹਿਆ । ਤਬ ਇਕ ਗੁਰੂ ਅੰਗਦੁ ਆਇ ਰਹਿਆ । ਤਬ ਬਚਨੁ ਲੈਕਰਿ ਜਾਇ ਖੜਾ ਰਹਿਆ । ਤਾਂ ਆਖਿਓਸੁ 'ਜੀ ਕਿਸ ਵਲਿ ਤੇ ਮੁਹੁ ਪਾਈ ?' । ਤਬ ਬਚਨੁ ਹੋਇਆ 'ਪੈਰਾਂ ਵਲ ਮੁਹੁ ਪਾਵਣਾ' । ਜਬ ਗੁਰੂ ਅੰਗਦ ਚਾਦਰ ਉਠਾਵੈ, ਤਾਂ ਗੁਰੂ ਨਾਨਕ ਸੁਤਾ ਪਇਆ ਹੈ । ਤਾਂ ਗੋਰਖ ਕਾ ਬਚਨੁ ਹੋਇਆ, ਜੋ 'ਨਾਨਕ ਤੇਰਾ ਗੁਰੂ ਸੋਈ, ਜੋ ਤੇਰੇ ਅੰਗ ਤੇ ਪੈਦਾ ਹੋਵੈਗਾ' । ਤਬ ਲਹਿਣੈ ਤੈ ਗੁਰੂ ਅੰਗਦੁ ਨਾਉਂ ਰਖਿਆ, ਤਾਂ ਗੋਰਖਨਾਥੁ ਵਿਦਾ ਹੋਇਆ । ਬਾਬਾ ਡੇਰੈ ਆਇਆ ਤਾਂ ਲੋਕ ਬਹੁਤੁ ਪਛੋਤਾਵਣਿ ਲਗੈ ਜੋ ਪੈਸਿਆਂ ਵਾਲੈ ਆਖਦੇ ਹੈਨਿ 'ਜੋ ਅਗੈ ਜਾਂਦੈ ਤਾਂ ਰੁਪਈਯੈ ਲੈ ਆਂਵਦੇ' । ਅਤੇ ਰੁਪਈਆਂ ਵਾਲੈ ਆਖਦੇ ਹੈਨਿ, 'ਜੋ ਅਸੀਂ ਆਗੈ ਜਾਂਦੈ ਤਾਂ ਮੁਹਰਾਂ ਲੈ ਆਂਵਦੇ' । ਤਬ ਬਾਬਾ ਬੋਲਿਆ ਸਬਦੁ ਰਾਗੁ ਸੀ ਰਾਗੁ ਵਿਚਿ ਮਃ ੧॥—

ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ
ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥ ੧ ॥

*ਇਸ ਇਬਾਰਤ ਤੋਂ ਜਾਪਦਾ ਹੈ ਕਿ ਇਹ ਸਾਖੀ ਗੁਰੂ ਜੀ ਦੀ ਪਹਿਲੀ ਅਵਸਥਾ ਦੀ ਹੈ, ਜਦੋਂ ਲੋਕੀ ਉਹਨਾਂ ਨੂੰ ਦਿਵਾਨਾ ਆਦਿਕ ਕਹਿੰਦੇ ਸਨ । ਇਸ ਵੇਲੇ ਤਾਂ ਉਹ ਕਰਤਾਰਪੁਰੇ ਵਿਚ ਜਗਤ ਪੂਜ ਹਨ ਤੇ ਚਾਰ ਚੁਫੇਰੇ ਤੋਂ ਜਗਤ ਆ ਮੱਥੇ ਟੇਕ ਰਿਹਾ ਹੈ । ਇਸੇ ਪੱਥੀ ਵਿਚ ਸਾਖੀ ੫੪ ਵਿਚ ਗੋਰਖ ਕਹਿੰਦਾ ਹੈ 'ਬਹੁਤ ਪਸਾਰਾ ਕੀਤੋਹੀ' ਜਿਸ ਤੋਂ ਮਾਲੂਮ ਹੁੰਦਾ ਹੈ ਕਿ ਗੁਰੂ ਜੀ ਦਾ ਐਸ਼ਰਜ ਪ੍ਰਤਾਪ ਬੜਾ ਵਧ ਚੁਕਾ ਸੀ ।

ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ
 ਓਹੁ ॥ ੧ ॥ ਰਹਾਉ ॥ ਜੀਵਣ ਮਰਣਾ ਜਾਇਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ
 ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣੁ ਵਾਲੇ ਜੇਤੜੇ ਸਭਿ
 ਬੰਨਹਿ ਪੰਡ ਪਰਾਲਿ ॥ ੨ ॥ ਸਭੁਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥
 ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ
 ਹੋਰਿ ਜੀਆ ਕੇਤੇ ਲੋਅ ॥ ੩ ॥ ਨੀਚਾ ਅੰਦਰਿ ਨੀਚ ਜਾਤਿ ਨੀਚੀ ਹੁ ਅਤਿ
 ਨੀਚੁ ॥ ਨਾਨਕੁ ਤਿਨਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ
 ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥ ੪ ॥ ੩ ॥

੫੫. ਮਖਦੂਮ ਬਹਾਵਦੀ ਦਾ ਚਲਾਣਾ.

ਤਬ ਇਕ ਦਿਨ ਪਰਮੇਸਰ ਕੀ ਆਗਿਆ ਹੋਈ ਜੋ ਮਖਦੂਮ ਬਹਾਵਦੀ
 ਮੁਲਤਾਨ ਕਾ ਪੀਰੁ ਮਸੀਤ ਕਉ ਆਇਆ ਬਾ, ਈਦਗਾਹ ਕੈ ਦਿਨਿ, ਮੁਰੀਦ
 ਲੋਕ ਬਹੁਤੁ ਨਾਲਿ ਆਏ ਬੇ ਨਮਾਜ ਗੁਜਾਰਣਿ । ਤਦਹੁ ਮਖਦੂਮ ਬਹਾਵਦੀ ਕੀ
 ਅਖੀ ਭਰਿ ਆਈਆ ਅੰਝੂ, ਲਗਾ ਬੈਰਾਗੁ ਕਰਣਿ । ਤਬ ਮੁਰੀਦਾਂ ਪੁਛਿਆ ਜੋ
 'ਜੀਵੈ ਪੀਰ ਸਲਾਮਤਿ ! ਸੁ ਤੁਸੀ ਜੋ ਰੋਏ, ਸੋ ਕਿਉਂ ਰੋਏ ?' ਤਬ ਮਖਦੂਮ
 ਬਹਾਵਦੀ ਆਖਿਆ, 'ਏ ਬੰਦਿਓ ਖੁਦਾਇ ਕਿਓ ! ਇਹ ਬਾਤਿ ਕਹਣੇ ਕੀ
 ਨਾਂਹੀ' । ਤਾਂ ਮੁਰੀਦਾਂ ਆਖਿਆ, 'ਜੀਵੈ ਪੀਰ ਸਲਾਮਤਿ ਮਿਹਰਿ ਕਰਿਕੈ ਆਖੀਐ' ।
 ਤਬ ਮਖਦੂਮ ਬਹਾਵਦੀ ਆਖਿਆ 'ਏ ਯਾਰੋ ! ਅਜ ਤੇ ਈਮਾਨੁ ਕਿਸੇ ਕਾ ਠਉੜ
 ਰਹੈਗਾ ਨਾਂਹੀ, ਸਭ ਬੇਈਮਾਨ ਹੋਇ ਜਾਵਨਿਗੇ' । ਤਬ ਮੁਰੀਦਾ ਕਹਿਆ, 'ਜੀਵੈ
 ਪੀਰ ਸਲਾਮਤ ! ਮਿਹਰਿ ਕਰਿਕੈ ਦਸੀਐ' । ਤਬ ਮਖਦੂਮ ਬਹਾਵਦੀ ਆਖਿਆ
 'ਯਾਰੋ ! ਇਕ ਹਿੰਦੂ ਜਬ ਭਿਸਤ ਕਉ ਆਵੈਗਾ । ਤਬ ਭਿਸਤ ਵਿਚਿ ਉਜਾਲਾ
 ਹੋਵੈਗਾ' । ਤਬ ਜਿਤਨੇ ਸਿਆਣੇ ਬੇ, ਤਿਤਨਿਆ ਕਾ ਇਮਾਨ ਠਉੜ ਨ ਰਹਿਆ,
 ਤਾਂ ਲਗੈ ਆਖਣਿ 'ਜੀਵੈ ਪੀਰ ਸਲਾਮਤਿ ! ਜੋ ਪੜੇ ਲੋਕ ਆਖਦੇ ਹਿਨਿ, ਜੋ
 ਹਿੰਦੂ ਕਉ ਭਿਸਤੁ ਲਿਖਿਆ ਨਾਹੀ, ਅਤੈ ਤੁਸਾਂ ਇਉਂ ਆਖਿਆ ਹੈ ਸੋ ਕਿਉ
 ਕਰਿ ਜਾਣੀਐ' । ਤਬ ਮਖਦੂਮ ਬਹਾਵਦੀ ਆਖਿਆ 'ਜੋ ਤੁਸਾਂ ਵਿਚਿ ਕੋਈ ਭਲਾ
 ਪੜਿਆ ਸਿਆਣਾ ਹੋਵੈ ਸੋ ਲੈ ਆਵਹੁ' । ਤਬ ਉਨਾਂ ਇਕੁ ਇਲਮਵਾਨ ਹਾਜਰੁ
 ਕੀਤਾ, ਤਬ ਮਖਦੂਮ ਬਹਾਵਦੀ ਇਕੁ ਸਲੋਕੁ ਲਿਖਿ ਦਿਤਾ :-

ਜੋ ਅਸਾ ਲਦਣੁ ਲਦਿਆ ਅਸਾਡੀ ਕਰਿ ਕਾਇ ॥

ਅਤੈ ਮੁਹੋਂ ਆਖਿਓਸੁ, ਜੋ 'ਨਾਨਕ ਨਾਉਂ' ਹੈ ਸੁ ਦਰਵੇਸ ਕਾ, ਤਲਵੰਡੀ*

*ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਕਰਤਾਰ ਪੁਰ ਰਹਿੰਦੇ ਹਨ, ਜਦੋਂ ਗੁਰੂ ਨਾਨਕ
 ਜੀ ਬਾਲ ਅਵਸਥਾ ਜਾਂ ਚੜ੍ਹਦੀ ਜ਼ਾਨੀ ਵਿਚ ਸਨ ਤਦ ਤਲਵੰਡੀ ਰਹਿੰਦੇ ਸਨ ।

ਰਹੰਦਾ ਹੈ । ਜਬ ਮਾਂਗੈ ਤਾਂ ਦੇਵਣਾ' । ਤਦਹੁੰ ਓਹੁ ਆਦਮੀ ਤਲਵੰਡੀ ਆਇਆ, ਕੋਹਾਂ ਦੋਹੁੰ ਉਪਰਿ ਆਇ ਬੈਠਾ, ਅਤੇ ਆਖਿਓਸੁ, 'ਜੇ ਸਚੁ ਹੈ, ਤਾ ਮੈਂ ਕਉ ਸਦਾਇ ਲੇਵੈਗਾ' । ਤਬ ਬਾਬੈ ਭਸਮਾ* ਸਿਖ ਭੇਜਿਆ, ਆਖਿਓਸੁ, 'ਬਾਗ ਵਿਚਿ ਜੇ ਆਦਮੀ ਹੈ ਸੋ ਮੁਲਤਾਨ ਤੇ ਆਇਆ ਹੈ, ਮਖਦੂਮ ਬਹਾਵਦੀ ਕਾ, ਸੋ ਸਦਿ ਲੈਆਓ' । ਤਬ ਓਹੁ ਗੁਰੂ ਪਾਸਿ ਲੇਇ ਆਇਆ । ਆਇ ਪੈਰਿ ਚੁਮਿਅਸੁ । ਕਾਗਦੁ ਗੁਰੂ ਮੰਗਿ ਲਇਆ ਮਖਦੂਮ ਬਹਾਵਦੀ ਕਾ ਲਿਖਿਆ ਪੜ੍ਹਿਆ । ਜੋ ਮਖਦੂਮ ਬਹਾਵਦੀ ਲਿਖਿਆ ਹੈ :-

ਜੋ ਅਸਾ ਲਦਣੁ ਲਦਿਆ ਅਸਾਡੀ ਕਰਿ ਕਾਇ ॥

ਤਬ ਬਾਬੈ ਲਿਖਿਆ ਸਲੋਕੁ ਉਸਕੇ ਸਲੋਕ ਉਪਰ ਕੀਤਾ :-

ਜੋ ਭਰਿਆ ਸੋ ਲਦਸੀ, ਸਭਨਾਂ ਹੁਕਮੁ ਰਜਾਇ ॥

ਨਾਨਕ ਤੇ ਮੁਖ ਉਜਲੇ ਚਲੇ ਹਕੁ ਕਮਾਇ ॥ ੧ ॥

ਤਬ ਬਾਬੈ 'ਮੁਕਤੁ ! ਮੁਕਤੁ !' ਮਖਦੂਮ ਬਹਾਵਦੀ ਕਉ ਲਿਖਿਆ, 'ਜੇ ਤੁਸੀ ਚਲਹੁ, ਅਸੀ ਭੀ ਆਵਹੰਗੇ ਚਾਲੀਹ ਦਿਨਿ ਪਿਛੈ' । ਤਿਤੁ ਮਹਲਿ ਸਬਦੁ ਹੋਇਆ, ਰਾਗੁ ਸ੍ਰੀ ਰਾਗ ਵਿਚਿ ਮਃ ੧ ॥ :-

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢਲਿ ਜੁੰਮਣਹਾਰ ॥ ੧ ॥ ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥ ੧ ॥ ਰਹਾਉ ॥ ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰਭੀ ਵੰਞਾ ਡੁਮਣੀ ਰੋਵਾ ਬੀਣੀ ਬਾਣਿ ॥ ੨ ॥ ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥ ੩ ॥ ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥ ੪ ॥ ੨੪ ॥

ਤਬ ਓਹੁ ਆਦਮੀ ਮੁਲਤਾਨ ਗਇਆ । ਤਦਹੁੰ ਮਖਦੂਮ ਬਹਾਵਦੀ ਆਪਣਿਆਂ ਮੁਰੀਦਾਂ ਨਾਲਿ ਬਾਹਰਿ ਆਇਆ । ਅਗਹੁੰ ਓਹੁ ਇਕੁ ਨਾਉ ਲੈ ਆਇਆ। ਤਬ ਮਖਦੂਮ ਬਹਾਵਦੀ ਦੇਖਿ ਕਰਿ ਲਾਗਾ ਬੈਰਾਗੁ ਕਰਣਿ । ਤਬ ਮੁਰੀਦਾਂ ਪੁਛਿਆ 'ਜੀ ਤੁਸੀ ਕਿਉਂ ਰੋਇ ?' ਤਬ ਮਖਦੂਮ ਬਹਾਵਦੀ ਆਖਿਆ,

* ਵਲੈਤ ਵਾਲੇ ਨੁਸਖੇ ਵਿਚ 'ਭ' ਤੇ 'ਸ' ਉਡੇ ਹੋਏ ਹਨ ਤੇ ਥਾਂ ਖਾਲੀ ਹੈ ਤੇ ਅਗੇ 'ਮਾ' ਸਾਬਤ ਦਿੱਸਦਾ ਹੈ । ਇਹ ਪੂਰਾ ਨਾਮ 'ਭਸਮਾ' ਪਦ ਖਾਲਜਾ ਕਾਲਜ ਵਾਲੇ ਨੁਸਖੇ ਤੋਂ ਪਾਇਆ ਹੈ ।

† ਇਹ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਨਹੀਂ ਹੈ, ਬਾਹਰ ਦਾ ਹੈ, ਗੁਰਬਾਣੀ ਨਹੀਂ ।

‡ 'ਅਗਹੁ.....ਤੋਂ.....ਲੈ ਆਇਆ' ਤੱਕ ਦਾ ਪਾਠ ਹਾ:ਵਾ:ਨੁ: ਵਿਚ ਨਹੀਂ ਹੈ ।

‘ਯਾਰੋ ! ਅਸਾ ਲਿਖਿਆ ਆਹਾ, ਜੋ-ਤੁਸੀ ਚਲਹੁ, ਤ ਨਾਲ ਚਲਹੁ ਇਕਠੇ ਖੁਦਾਇ ਕੀ ਦਰਗਾਹ ਜਾਵਹਿ—ਤਾਂ ਓਨਾ ਅਗਿਆਹੁ ਲਿਖਿਆ ਹੈ, ਜੋ-ਤੁਸੀ ਚਲਹੁ ਅਸੀ ਭੀ ਆਂਵਹਗੇ ਚਲੀਹ ਦਿਨ ਪਿਛਹੁ—। ਤਾਂ ਯਾਰੋ ! ਅਸਾਂ ਓਨਾ ਚਾਲੀਹਾ ਦਿਨ ਕਾ ਫਿਕਰੁ ਹੈ, ਜੋ ਚਾਲੀਹ ਦਿਨ ਅੰਨੇਰੇ ਰਹਣਾ ਹੋਵੈਗਾ। ਏ ਯਾਰੋ ! ਉਨਾਂ ਦਿਨਾਂ ਨੂ ਮੈਂ ਰੋਂਦਾ ਹਾਂ, ਜੋ ਕਿਉਂਕਰਿ ਗੁਦਰਾਨੁ ਹੋਵਨਿਗੇ। ਜੇ ਓਹੁ ਚਲਦੇ, ਤਾ ਸੁਖਾਲੇ ਚਾਨਣੇ ਨਾਲਿ ਜਾਂਦੇ’। ਤਬ ਮਖਦੂਮ ਬਹਾਵਦੀ ਕਾ ਚਲਾਣਾ ਹੋਇਆ। ਤਦਹੁ ਮੁਰੀਦਾਂ ਲੋਕਾਂ ਦੇ ਦਿਲਿ ਕਰਾਰੁ ਆਇਆ।

੫੬. ਸ੍ਰੀ ਗੁਰੂ ਅੰਗਦ ਜੀ ਨੂੰ ਗੁਰਿਆਈ.

ਤਬ ਬਾਬਾ ਜੀ ਰਾਵੀ ਦੇ ਕਿਨਾਰੈ ਆਇਆ। ਤਦਹੁ ਪੈਸੇ ਪੰਜਿ ਬਾਬੇ ਜੀ ਗੁਰੂ ਅੰਗਦ ਜੀ ਕੈ ਅਗੈ ਰਖਿਕੇ ਪੈਰੀ ਪਇਆ। ਤਦਹੁ ਪਰਵਾਰ ਵਿਚਿ ਖਬਰਿ ਹੋਈ, ਤਾਂ ਸਰਬਤਿ ਸੰਗਤਿ ਵਿਚਿ ਖਬਰਿ ਹੋਈ। ਤਬ ਜੋ ਗੁਰੂ ਬਾਬਾ ਚਲਾਣੈ ਦੇ ਘਰਿ ਹੈ। ਤਦਹੁ ਸੰਗਤੀ ਦਰਸਨਿ ਆਈਆਂ। ਹਿੰਦੂ ਮੁਸਲਮਾਨ ਸਭਿ ਆਏ। ਤਦਹੁ ਗੁਰੂ ਅੰਗਦੁ ਹਥਿ ਜੋੜਿ ਖੜਾ ਹੋਆ। ਤਬ ਬਾਬੈ ਆਖਿਆ, ‘ਕੁਛੁ ਮੰਗੁ’। ਤਬ ਗੁਰੂ ਅੰਗਦੁ ਜੀ ਆਖਿਆ ‘ਜੀ ਪਾਤਿਸਾਹੁ ! ਤੁਧੁ ਭਾਵੈ ਤਾਂ ਵੇਹ ਜੋ ਸੰਗਤਿ ਨਾਲਹੁ ਤੁਟੀ ਹੈ, ਸੋ ਲੜਿ ਲਾਈਐ ਜੀ’। ਤਬ ਬਚਨ ਹੋਇਆ ਗੁਰੂ ਅੰਗਦ ਨੂੰ ਜੋ ‘ਤੇਰਾ ਸਦਕਾ ਸਭਾ ਬਖਸ਼ੀ’। ਤਬ ਗੁਰੂ ਅੰਗਦੁ ਪੈਰੀ ਪਇਆ। ਉਤ ਮਹਲਿ ਸਬਦੁ ਹੋਇਆ ਰਾਗ ਮਾਝ ਵਿਚ ਮਹਲਾ ੧* ॥:-ਮਾਝ ਮਹਲਾ੫॥

ਓਤਿ ਪੋਤਿ ਸੇਵਕ ਸੰਗਿ ਰਾਤਾ ॥ ਪੂਭ ਪਤਿਪਾਲੇ ਸੇਵਕ ਸੁਖ ਦਾਤਾ ॥
ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰੁ ਹੀ ਕਾ ਆਹਰੁ ਜੀਉ ॥੧॥ ਕਾਟਿ
ਸਿਲਕ ਪਭਿ ਸੇਵਾ ਲਾਇਆ ॥ ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥
ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥੨॥
ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥ ਠਾਕੁਰੁ ਕੇ ਸੇਵਕੁ ਹਰਿ ਰੰਗ
ਮਾਣਹਿ ॥ ਜੋ ਕਿਛੁ ਠਾਕੁਰੁ ਕਾ ਸੋ ਸੇਵਕ ਕਾ ਸੇਵਕੁ ਠਾਕੁਰੁ ਹੀ ਸੰਗਿ
ਜਾਹਰੁ ਜੀਉ ॥੩॥ ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ
ਪੁਛਿ ਬੁਲਾਇਆ ॥ ਤਿਸੁ ਸੇਵਕ ਕੈ ਨਾਨਕ ਕੁਰਬਾਣੀ ॥ ਸੋ ਗਹਿਰ
ਗਭੀਰਾ ਗਉਹਰੁ ਜੀਉ ॥ ੪ ॥ ੧੮ ॥ ੨੫ ॥

੫੭. ਜੋਤੀ ਜੋਤ ਸਮਾਉਣਾ.

ਤਦਹੁ ਗੁਰੂ ਬਾਬਾ ਸਰੀਹ ਤਲੈ ਜਾਇ ਬੈਠਾ। ਸਰੀਹੁ ਸੁਕਾ ਖੜਾ ਬਾ,
ਸੋ ਹਰਿਆ ਹੋਆ। ਪਾਤ ਫੁੱਲ ਪਏ। ਤਬ ਗੁਰੂ ਅੰਗਦ ਪੈਰੀ ਪਇਆ। ਤਬ

*ਇਹ ਸਬਦ ਪੰਚਮ ਸਤਿਗੁਰੂ ਜੀ ਦਾ ਹੈ, ਲਿਖਾਰੀ ਦੀ ਭੁੱਲ ਹੈ।

ਮਾਤਾ ਜੀ ਬੈਰਾਗੁ ਲਗੀ ਕਰਣਿ । ਤਿਤੁ ਮਹਲਿ ਸਬਦੁ ਹੋਇਆ । ਭਾਈ ਬੰਧੁ
ਪਰਵਾਰੁ ਸਭ ਲਗੇ ਰੋਵਣਿ । ਤਦਹੁ ਰਾਗ ਵਡਹੰਸੁ ਵਿਚਿ ਸਬਦੁ ਹੋਇਆ:—

ਰਾਗੁ ਵਡਹੰਸੁ ਮਹਲਾ ੧ ॥
 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ
 ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ
 ਲਿਖਿਆ ਆਇਆ ਰੁੰਨੇ ਵੀਰ ਸਬਾਏ। ਕਾਂਇਆ ਹੰਸ ਥੀਆ ਵੇਛੋੜਾ ਜਾ
 ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ
 ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥੧॥
 ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ
 ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹ-
 ਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ
 ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੇ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥
 ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥੨॥ ਜੇ ਤਿਸੁ ਭਾਵੈ
 ਸੰਮਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਬਲਿ ਮਹੀਅਲਿ ਰਵਿ
 ਰਹਿਆ ਸਾਚੜਾ ਸਿਰਜਣ ਹਾਰੋ ॥ ਸਾਚਾ ਸਿਰਜਣ ਹਾਰੋ ਅਲਖ ਅਪਾਰੋ
 ਤਾਕਾ ਅੰਤੁ ਨ ਪਾਇਆ ॥ ਆਇਆ ਤਿਨਕਾ ਸਫਲੁ ਭਇਆ ਹੈ ਇਕ
 ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣ
 ਹਾਰੋ ॥ ਜੇ ਤਿਸੁ ਭਾਵੈ ਸੰਮਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ
 ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ
 ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ
 ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ
 ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ
 ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ੪ ॥ ੧ ॥

ਤਬ ਸੰਗਤਿ ਲਗੀ ਸਬਦੁ ਗਾਵਣਿ ਅਲਾਹਣੀਆ । ਤਬ* ਬਾਬਾ
 ਬਿਸਮਾਦ ਦੈ ਘਰਿ ਆਇਆ । ਤਿਤੁ ਮਹਲਿ ਹੁਕਮੁ ਹੋਇਆ, ਰਾਗੁ ਤੁਖਾਰੀ
 ਕੀਤਾ, ਬਾਬਾ ਬੋਲਿਆ ਬਾਰਹਮਾਹਾ, ਰਾਤਿ, ਅੰਮ੍ਰਿਤ ਵੇਲਾ ਹੋਆ, ਚਲਾਣੇ ਕੈ
 ਵਖਤਿ :— ਤੁਖਾਰੀ ਛੰਤ ਮਹਲਾ ੧ ਬਾਰਹਮਾਹਾ

੧ ਓ ਸਤਿਗੁਰ ਪ੍ਰਸਾਦਿ ॥
 ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ
 ਦੇਹਿ ਸੁ ਤੂ ਭੁਲਾ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ
 ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ॥

*'ਤਬ' ਪਾਠ ਹਾ: ਵਾ: ਨੁ: ਦਾ ਹੈ ।

ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ
 ਨਿਹਾਲੇ ਸਾਧਨ ਤੂ ਸੁਣਿ ਆਤਮ ਰਾਮਾ ॥੧॥ ਬਾਬੀਹਾ ਪ੍ਰਿਉ ਬੋਲੇ ਕੋਕਿਲ
 ਬਾਣੀਆ ॥ ਸਾਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ
 ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਬਾਪਿ ਮਹਲ
 ਘਰੁ ਉਚਉ ਨਿਜ ਘਰਿ ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ
 ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ
 ਸੁਹਾਵੈ ॥ ੨ ॥ ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ
 ਰਵਤ ਰਵੰਨੇ ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ
 ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ
 ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥
 ਨਾਨਕ ਦਿਸਟਿ ਦੀਰਘ ਸੁਖੁ ਪਾਵੈ ਗੁਰਸਬਦੀ ਮਨੁ ਧੀਰਾ ॥ ੩ ॥ ਬਰਸੈ
 ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ
 ਪੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਉਭੀ ਗੁਣ ਸਾਰੀ ॥
 ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ
 ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ
 ਬਾਣੀ ਕਰਿ ਕਿਰਪਾ ਘਰਿ ਆਵੈ ॥੪॥ ਚੇਤੁ ਬਸੰਤੁ ਭਲਾ ਭਵਰ ਸੁਹਾਵੜੈ ॥
 ਬਨ ਫੁਲੇ ਮੰਝਿ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ
 ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ
 ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੁਲੀ ਡਾਲੀ ਕਿਉ ਜੀਵਾ
 ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ
 ਪਾਏ ॥੫॥ ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ
 ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ
 ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵੰ ਦੇਖਿ ਦਿਖਾਵੈ ਢੋਲੋ ॥ ਦੁਰਿ ਨ
 ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀ ਪ੍ਰਭੁ
 ਪਾਵੈ ਸੁਰਤਿ ਸਬਦਿ ਮਨੁ ਮਾਨਾ ॥ ੬ ॥ ਮਾਹੁ ਜੇਨੁ ਭਲਾ ਪ੍ਰੀਤਮੁ ਕਿਉ
 ਬਿਸਰੈ ॥ ਬਲ ਤਾਪਹਿ ਸਰ ਭਾਰ ਸਾਧਨ ਬਿਨਉ ਕਰੈ ॥ ਧਨ ਬਿਨਉ
 ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ
 ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ
 ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥
 ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੁਖ ਸਹੈ ਸੋਖੈ ਅਗਨਿ ਭਖੈ ॥
 ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਬੁ ਫਿਰੈ ਛਾਇਆ
 ਧਨ ਤਾਕੈ ਟੀਕੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ

ਸੁਖੁ ਤਿਸੁ ਸਾਚੁ ਸਮਾਲੇ॥ਨਾਨਕ ਜਿਸਨੋ ਇਹੁ ਮਨੁ ਦੀਆ ਮਰਣੁ ਜੀਵਣੁ
 ਪ੍ਰਭੁ ਨਾਲੇ ॥੮॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ
 ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ
 ਮਰੀਐ ਹਾਵੈ ਦਾਮਨਿ ਚਮਕਿ ਡਰਾਏ॥ ਸੇਜ ਇਕੋਲੀ ਖਰੀ ਦੁਹੇਲੀ ਮਰਣੁ
 ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ
 ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰਕੈ ਅੰਕਿ ਸਮਾਵਏ ॥ ੯ ॥
 ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ
 ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿਕਾਲੀ ਕਿਉ ਸੁਖੁ ਬਾਲੀ ਦਾਦਰ
 ਮੋਰ ਲਵੰਤੇ ॥ ਪਿਉ ਪਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ॥
 ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ॥ ਨਾਨਕ
 ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥ ੧੦ ॥ ਅਸੁਨਿ
 ਆਉ ਪਿਰਾ ਸਾਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭੁ ਮੇਲੇ ਦੂਜੈ ਭਾਇ
 ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿਫੁਲੇ ॥ ਆਗੈ ਘਾਮ
 ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ ਦਹਦਿਸਿ ਸਾਖ ਹਰੀ ਹਰੀ-
 ਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ
 ਸਤਿਗੁਰ ਭਏ ਬਸੀਠਾ॥੧੧॥ ਕਤਕਿ ਕਿਰਤੁ ਪਇਆ ਜੋ ਪ੍ਰਭੁ ਭਾਇਆ॥
 ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ
 ਮੇਲੋ ਧਨ ਓਮਾਹੈ ਸਰਸੀ ॥ ਅਵਗਨ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ
 ਮਰਸੀ॥ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ॥ਨਾਨਕ
 ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥ ੧੨ ॥ ਮੰਘਰ ਮਾਹੁ
 ਭਲਾ ਹਰਿਗੁਣ ਅੰਕਿ ਸਮਾਵਏ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ
 ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥
 ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭੁ ਭਾਣੇ ਤਾ ਭਾਇਆ ॥ ਗੀਤ
 ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾ ਧਨ ਨਾਹ
 ਪਿਆਰੀ ਅਭ ਭਗਤੀ ਪਿਰ ਆਗੈ ॥ ੧੩ ॥ ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ
 ਰਸੁ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ॥ ਮਨਿ ਤਨਿ ਰਵਿ
 ਰਹਿਆ ਜਗ ਜੀਵਨੁ ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ
 ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆ ਪਤਿ ਦਾਤੇ
 ਗਤਿ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ
 ਪ੍ਰੀਤਿ ਸਨੇਹੋ ॥੧੪॥ ਮਾਘਿ ਪੁਨੀਤ ਭਈ ਤੀਰਥ ਅੰਤਰਿ ਜਾਨਿਆ ॥
 ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ
 ਸੁਣਿ ਪ੍ਰਭੁ ਬੰਕੇ ਤੁਧੁ ਭਾਵਾ ਸਰਿਨਾਵਾ ॥ ਗੰਗ ਜਮੁਨ ਤੇਹ ਬੋਣੀ ਸੰਗਮ

ਸਾਤ ਸਮੁੰਦ ਸਮਾਵਾ॥ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ॥
 ਨਾਨਕ ਮਾਘਿ ਮਹਾਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥ ੧੫ ॥
 ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ
 ਆਪੁ ਗਵਾਇਆ॥ਮਨਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ
 ਘਰਿ ਆਓ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ॥ਹਾਰ
 ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ॥ ਨਾਨਕ ਮੇਲਿ ਲਈ ਗੁਰਿ
 ਅਪਣੈ ਘਰਿ ਵਰੁ ਪਾਇਆ ਨਾਰੀ॥ ੧੬ ॥ ਬੇਦ ਸਮਾਹ ਰੁਤੀ ਬਿਤੀ ਵਾਰ
 ਭਲੇ ॥ ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪੁਭ ਮਿਲੇ ਪਿਆਰੇ
 ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ॥ਜਿਨਿ ਸੀਗਾਰੀ ਤਿਸਹਿ ਪਿਆਰੀ
 ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ
 ਗੁਰਮੁਖਿ ਮਸਤਕਿ ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ
 ਬਿਰੁ ਸੋਹਾਗੋ ॥ ੧੭ ॥ ੧ ॥

ਤਿਤੁ ਮਹਲਿ ਜੋ ਸਬਦੁ ਹੋਆ, ਸੋ ਪੋਥੀ ਜੁਬਾਨਿ ਗੁਰੂ ਅੰਗਦ ਜੋਗ*
 ਮਿਲੀ । ਤਦਹੁ ਪੁੜਾਂ ਆਖਿਆ 'ਅਸਾਡਾ ਕਿਆ ਹਵਾਲ ਹੋਵੈਗਾ ?*' ਤਬ ਗੁਰੂ
 ਬੋਲਿਆ ਬਚਨੁ*, ਆਖਿਆ ਜੋ 'ਬੇਟਾ ! ਗੁਰੂਕਿਆਂ ਕੁਤਿਆਂ ਨੂ ਭੀ ਕਮੀ ਨਾਂਹੀ,
 ਰੋਟੀਆਂ ਕਪੜੇ ਬਹੁਤੁ ਹੋਵਨਿਗੇ, ਅਤੈ ਗੁਰੂ ਗੁਰੂ ਜਪਹੁਗੈ ਤਾਂ ਜਨਮੁ ਸਵਰੇਗਾ' ।
 ਤਬ ਹਿੰਦੂ ਮੁਸਲਮਾਨ ਨਾਉ ਧਰੀਕ ਲਗੇ ਆਖਣਿ । ਮੁਸਲਮਾਨ ਲਗੇ ਆਖਣਿ
 'ਅਸੀ ਦਬਹਿੰਗੇ' । ਅਤੇ ਹਿੰਦੂ ਲਾਗੇ ਆਖਣਿ 'ਜੋ ਅਸੀ ਜਲਾਹਾਂਗੇ' । ਤਬ ਬਾਬੇ
 ਆਖਿਆ 'ਜੋ ਤੁਸੀ ਦੁਹਾਂ ਵਲੀ ਫੁਲ ਰਖਹੁ, ਦਾਹਣੀ ਵਲਿ ਹਿੰਦੂਆਂ ਕੇ ਰਖਹੁ,
 ਅਤੈ ਬਾਵੀ ਵਲਿ ਮੁਸਲਮਾਨਾਂ ਕੇ ਰਖਹੁ, ਜਿਸਦੇ ਭਲਕੇ ਹਰੇ ਰਹਿਨਿਗੈ, ਜੋ
 ਹਿੰਦੂਆ ਕੇ ਹਰੇ ਰਹਨਿ ਤਾਂ ਜਾਲਹਿੰਗੈ ਅਤੈ ਜੋ ਮੁਸਲਮਾਨਾਂ ਕੇ ਹਰੇ ਰਹਨਿਗੇ
 ਤਾਂ ਦਬਹਿੰਗੇ' । ਤਬ ਬਾਬੇ ਸੰਗਤਿ ਨੂੰ ਹੁਕਮੁ ਕੀਤਾ, 'ਕੀਰਤਿਨੁ ਪੜਹੁ' । ਤਬ
 ਸੰਗਤਿ ਲਗੀ ਕੀਰਤਨੁ ਪੜਣਿ ॥ ੧ ॥ ਰਾਗ ਗਉੜੀ ਪੂਰਬੀ ਮਹਲਾ ੧ ॥

ਸੋਹਿਲਾ ਰਾਗੁ ਗਉੜੀ ਵੀਪਕੀ ਮਹਲਾ ੧ ॥

੧ ਓ ਸਤਿਗੁਰਪ੍ਰਸਾਦਿ ॥

ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ
 ਸੋਹਿਲਾ ਸਿਵਰਿਹੁ ਸਿਰਜਣਹਾਰੋ ॥ ੧ ॥ ਤੁਮ ਗਾਵਹੁ ਮੇਰੇ ਨਿਰਭਉ ਕਾ
 ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥ ੧ ॥ ਰਹਾਉ ॥

*ਵਲੈਤ ਵਾਲੇ ਨੁਸਖੇ ਵਿਚ ਏਥੇ ਅੱਖਰ ਮਿਟੇ ਹੋਣ ਕਰ ਕੇ ਇਸ ਥਾਵੇ ਦੋ ਦੋ
 ਚਾਰ ਚਾਰ ਅੱਖਰ ਖਾਲਸਾ ਕਾਲਜ ਵਾਲੇ ਨੁਸਖੇ ਤੋਂ ਪਾਏ ਗਏ ਹਨ । ਯਥਾ
 ਤਰਤੀਬ ਵਾਰ ੧. ਗਦ ਜੋਗ । ੨. ਹਵਾਲ ਹੋਵੈਗਾ । ੩. ਬਚਨੁ ਆਖਿ ।

ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ
ਨਾ ਪਵੈ ਤਿਸੁ ਦਾੜੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ
ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ
ਮੇਲੁ ॥ ੩ ॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ
ਸਿਮਰੀਐ ਨਾਨਕ ਸੇ ਦਿਹ ਆਵੰਨਿ ॥ ੪ ॥ ੧ ॥

ਰਾਗੁ ਆਸਾ ਮਹਲਾ ੧॥ਛਿਅ ਘਰ ਛਿਅ ਗੁਰ ਛਿਅ ਉਪਦੇਸਾ॥ਗੁਰੁ ਗੁਰੁ
ਏਕੋ ਵੇਸ ਅਨੇਕ॥੧॥ਬਾਬਾ ਜੈ ਘਰਿ ਕਰਤੇ ਕੀਰਤਿ ਹੋਇ॥ ਸੇ ਘਰੁ ਰਾਖੁ
ਵਡਾਈ ਤੋਇ ॥ ੧ ॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਿਰਾ ਬਿਤੀ
ਵਾਰੀ ਮਾਹੁ ਹੋਆ॥ਸੂਰਜੁ ਏਕੋ ਰੁਤਿ ਅਨੇਕ॥ਨਾਨਕ ਕਰਤੇ ਕੇ ਕੇਤੇ ਵੇਸ॥੨॥

ਧਨਾਸਰੀ ਰਾਗ ਹੋਆ, *ਆਰਤੀ ਗਾਵੀ। ਤਿਤ ਮਹਲਿ ਕੀਰਤਨੁ ਹੋਆ
ਸਬਦ, ਤਬ ਸਲੋਕ ਪੜਿਆ :-

ਪਵਣੁ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ॥ਦਿਵਸੁ ਰਾਤਿ ਦੁਇ ਦਾਈ
ਦਾਇਆ ਖੇਲੈ ਸਗਲ ਜਗਤੁ॥ਚੰਗਿਆਈਆ ਬੁਰਿਆਈਆ ਵਾਚੈ ਧਰਮੁ
ਹਦੁਰਿ॥ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ॥ਜਿਨੀ ਨਾਮੁ ਧਿਆਇਆ
ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥ ੧ ॥

ਜਬ ਸਲੋਕ ਪੜਿਆ, ਤਬਿ ਬਾਬੈ ਚਾਦਰ ਉਪਰਿ ਲੈ ਕਰਿ ਸੁਤਾ।
ਸੰਗਤਿ ਮਥਾ ਟੇਕਿਆ। ਜਬ ਚਾਦਰ ਉਠਾਵਨਿ ਤਾ ਕੁਛੁ ਨਾਹੀ। ਤਦਹੁ ਫੁਲ
ਦੁਹਾਂ ਕੇ ਹਰੇ ਰਹੈ। ਹਿੰਦੂ ਆਪਣੈ ਲੈ ਗਏ, ਅਤੈ ਮੁਸਲਮਾਨ ਆਪਣੈ ਲੈ ਗਏ।
ਸਰਬਤਿ ਸੰਗਤਿ ਪੈਰੀ ਪਈ। ਬੋਲਹੁ ਵਾਹਗੁਰੂ ॥ ੧ ॥ ਸੰਮਤ ੧੫੬੫ ਮਿਤੀ
ਅਸੂ ਸੁਦੀ ੧੦ ॥ ਬਾਬਾ ਨਾਨਕੁ ਜੀ ਸਮਾਣੈ ਕਰਤਾਰਿ ਪੁਰਿ। ਝੰਬੋਲਣਾ ਹੋਆ।
ਵਾਹਗੁਰੂ ਵਾਹਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ। ਸਾਖੀ ਸੰਪੂਰਨ ਹੋਈ।
ਕੁ)ਕੁਕੇ^A ਬਖਸਿ ਲੈਣਾ। ਅਭੁਲੁ ਗੁਰੂ ਬਾਬਾ ਜੀ। ਬੋਲਹੁ ਵਾਹਿਗੁਰੂ ਜੀ ਕੀ ਫਤੈ

*ਏਥੇ ਵਲੈਤ ਵਾਲੇ ਨੁਸਖੇ ਵਿਚ ਅੱਧੀ ਸਤਰ ਮਿਟੀ ਹੋਈ ਹੈ, ਤੇ ਹੋਰ ਕਿਸੇ
ਨੁਸਖੇ ਵਿਚ ਬੀ ਇਹ ਪਾਠ ਨਹੀਂ ਮਿਲਿਆ ਪਰ ਮਤਲਬ ਫਿਰ ਭੀ ਪੂਰਾ ਹੋ
ਜਾਂਦਾ ਹੈ। ਏਥੇ ਵੀ ਵਲੈਤ ਵਾਲੇ ਨੁਸਖੇ ਵਿਚ ਅੱਧੀਆਂ ਅੱਧੀਆਂ ਸਤਰਾਂ ਨਹੀਂ
ਹਨ। ਇਹ ਪਾਠ ੧. '...ਆ ਤਬਿ ਬਾਬੈ ਚਾਦ...'। ਤੇ ੨. 'ਸੁਤਾ। ਸੰਗਤਿ ਮਥਾ'
ਖਾ:ਕਾ:ਦੇ ਨੁ: ਤੋਂ ਪਾਏ ਹਨ। ਝੰਬੋਲਣੇ ਅਗਲਾ ਪਾਠ ਹਾ:ਵਾ: ਨੁ:ਵਿਚ ਨਹੀਂ ਹੈ।

Aਇਥੇ ਨੁਸਖੇ ਵਿਚ ਇਕ ਕੁਛੁ ਨੂੰ ਆਂਕੜ ਫੇਰ ਖਮਦਾਰ ਲਕੀਰ ਤੇ ਫੇਰ
ਕਕਾ ਆਂਕੜ ਵਾਲਾ ਅਭੁਲੁ ਗੁਰੂ ਦਾ ਉਤਾਰੇ ਵਾਲੇ ਨੇ 'ਭੁਲ ਚੁਕ'ਦਾ ਗਲਤ ਉਤਾਰਾ
ਕੀਤਾ ਮਲੂਮ ਹੁੰਦਾ ਹੈ।

ਹੋਈ* । ਤੇਰਾ ਪਰਾਨਾਜੀ ਹੈ ॥ ੧ ॥ ੧ ॥

੧ ਓ ਸ੍ਰੀ ਸਤਿਗੁਰੂਪ੍ਰਸਾਦਿ ॥ ਕੀਚੈ ਨੇਕਿ ਨਾਮੀ ਜਿ ਦੇਵੈ ਖੁਦਾਇ ॥ ਜੋ ਦੀਸੈ
ਜਿਮੀ ਪਰਿ ਸੋ ਹੋਸੀ ਫਨਾਹਿ ॥ ਦਾਇਮੁ ਨ ਦਉਲਤ ਕਸੇ ਬੇ ਸੁਮਾਰਿ ॥ ਨ ਰਹੈ
ਗਈਆ ਕਰੋੜੀਝੰ

-ਇਤੀ-



ਅੰਤਕਾ

(ਸਾਖੀ ੨੯ ਵਿਚੋਂ)

ਸਤਿਗੁਰੂ ਪ੍ਰਸਾਦਿ॥ਵਾਹਿਗੁਰੂ ਕੀ ਮਿਰਜਾਦਾ ॥ ਚਹੁ ਅੱਖਰਾ ਕਾ ਮਥੰਤੁ ॥ ਜੁਗ
ਚਾਲੀਹਾਂ ਵਿਚਿ ਹੋਆ॥੪੦॥ ਚਾਲੀਹ ਜੁਗ ਬੈਠ ਮਿਹਨਤ ਕੀਤੀ ॥੪੧॥ਅਗੇ
ਪਉੜੀ ਚਲੀ॥ਇਕ ਕਰੋੜਿ ਬਹੱਤਰਲਾਖ ਅਠਾਈ ਹਜ਼ਾਰ॥੧੭੨੨੮੦੦੦॥
ਅਨੰਤ ਜੁਗ ਏਤੇ ਜੁਗ ਅਨੰਤ ਮਹਿ ਰਹਿਆ ॥ ਸਹਜਿ ਵਾਣਿ ਮਹਿ ਵਾਹ ਵਾਹ
ਕਰਿਆ ॥ ਕਹੁ ਨਾਨਕ ਅਨੰਤ ਜੁਗ ਕੀ ਗਾਥਾ ॥ ਵਾਹ ਵਾਹ ਜਪਤਿਆ ਸਭ
ਦੁਖ ਲਾਥਾ ॥ ੧ ॥ ਇਕ ਕਰੋੜਿ ਅਠਾਹਟਿ ਲਾਖ ਅਠਤਾਲੀਹ ਹਜ਼ਾਰ ॥

*‘ਵਾਹਿਗੁਰੂ ਜੀ ਕੀ ਫਤਹ ਹੋਈ’ ਇਹ ਪਾਠ ਵਲੈਤ ਗਈ ਸਾਖੀ ਦੇ ਅਖੀਰਲੇ
ਸਫੇ ਤੇ ਉਸੇ ਕਲਮ ਉਸੇ ਤਰਜ਼ ਲਿਖਤ ਵਿਚ ਹੈ, ਜਿਸ ਤੋਂ ਇਹ ਅਨੁਮਾਨ ਹੋ
ਸਕਦਾ ਹੈ ਕਿ ਇਸ ਜਨਮ ਸਾਖੀ ਦਾ ਕਰਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ
ਖਾਲਸਾ ਪਗਟ ਕਰਨ ਤੋਂ ਮਗਰੋਂ ਸੰ: ੧੭੫੫ ਬਿ: ਦੇ ਬਾਦ ਹੋਇਆ ਹੈ। ਜੇ
ਫਰਜ਼ ਕਰੋ ਕਿ ਕਰਤਾ ਪਹਿਲੇ ਹੋਇਆ ਹੈ, ਤਾਂ ਵਲੈਤ ਅੱਪੜੇ ਨੁਸਖੇ ਦੀ ਲਿਖਤ
ਦੀ ਤਾਰੀਖ ੧੭੫੫ ਬਿ: ਦੇ ਮਗਰੋਂ ਦੀ ਹੈ, ਤੇ ਉਤਾਰਾ ਕਰਨ ਵਾਲੇ ਲਿਖਾਰੀ ਨੇ
ਇਹ ਸਤਰ ਆਪ ਲਿਖ ਦਿੱਤੀ ਹੈ। ਕਿਉਂਕਿ ‘ਵਾਹਿਗੁਰੂ ਜੀ ਕੀ ਫਤਹ’ ਇਹ
ਦਸਮੇ ਸਤਿਗੁਰੂ ਜੀ ਨੇ ‘ਅੰਮ੍ਰਿਤ’ ਵੇਲੇ ਖਾਲਸੇ ਜੀ ਨੂੰ ਵਾਕ ਆਖਿਆ ਹੈ।

†ਮੁਰਾਦ ਹੈ ਪਰਣਾ = ਆਸਰਾ।

‡ਬਸ ਐਥੇ ਤਕ ਹੀ ਪਾਠ ਹੈ, ਅਗੇ ਨਹੀਂ ਹੈ। ਜਾਪਦਾ ਹੈ ਜੋ ਅਗੇ ਪੱਤਰੇ
ਫਟ ਚੁਕੇ ਹਨ ਤੇ ਨਾਲ ਨਹੀਂ ਰਹੇ। ਇਹ ਗੁਰਬਾਣੀ ਨਹੀਂ, ਗੁਰੂ ਗ੍ਰੰਥ ਸਾਹਿਬ
ਜੀ ਵਿਚ ਨਹੀਂ ਹੈ। ਹਾ: ਬਾ: ਨੁਸਖੇ ਵਿਚ ਬੀ ਨਹੀਂ ਹੈ। ਕੋਈ ਪਰਥਾਇ ਬੀ ਨਹੀਂ
ਦਸਿਆ ਤੇ ਪੋਥੀ ਮੁਕਾ ਕੇ ਮਗਰੋਂ ਲਿਖਿਆ ਹੈ, ਸੋ ਜਾਪਦਾ ਹੈ ਕਿ ਕਿਸੇ ਲਿਖਾਰੀ
ਨੇ ਉਤਾਰੇ ਵੇਲੇ ਆਪ ਲਿਖਿਆ ਹੈ।

(੧੩੫)

੧੬੮੪੮੦੦੦ ॥ ਦੁਰਲੰਬਿਆ ਜੁਗ ਵਾਹ ਵਾਹ ਕੀਨਾ ॥ ਸਹਜਿਵਾਣਿ ਵਾਹ
ਵਾਹ ਜਪਿ ਲੀਨਾ ॥ ਕਹੁ ਨਾਨਕ ਦੁਰਲੰਬਿਆ ਜੁਗ ਕੀ ਗਾਥਾ ॥ ਵਾਹ ਵਾਹ
ਜਪਤਿਆ ਸਭ ਦੁਖ ਲਾਥਾ ॥੨॥ (ਇਸ ਤਰ੍ਹਾਂ ੪੦ ਜੁਗਾਂ ਦੇ ਬਾਦ ਜੁਗਾਵਲੀ
ਦੇ ਅਖੀਰ ਇਹ ਪਾਠ ਹੈ:—) ਨਾਨਕ ਤੇ ਅੰਗਦੁ ਹੋਆ ਜੋਤੀ ਜੋਤਿ ਮਿਲਾਇ ॥
ਨਾਨਕ ਆਈ ਪੰਥਕੇ ਕਿਆ ਗੁਨ ਕਹਾ ਸੁਨਾਇ ॥

ਆਈ ਪੰਥ* ਕੀ ਕਥਾ ਸੁਰਨਰ ਨਾ ਜਾਨਿਤ, ਜੁਗਾਵਲੀ ਲਿਖਿ ਸੰਪੂਰਨ
ਹੋਈ ।* ਬੋਲਹੁ ਵਾਹਿਗੁਰੂ । (ਅਗੇ ਸਾਖੀ ਵਿਚ ਐਉਂ ਪਾਠ ਹੈ:—) ਸਤਿਗੁਰੂ
ਪ੍ਰਸਾਦਿ ॥ ਤਬ ਬਾਬੇ ਦੀ ਖੁਸੀ ਹੋਈ । ਤਬ ਝੰਡਾ ਬਾਢੀ ਬਿਸਹਰ ਦੇਸ ਕਉ ਬਿਦਾ
ਕੀਤਾ । ਝੰਡੇ ਬਾਢੀ ਕੀ ਮੰਜੀ ਬਿਸੀਆਰੁ ਦੇਸ ਵਿਚਿ ਹੈ । ਕਲਿਜੁਗ ਚਾਰ ਹਜ਼ਾਰ
ਸਤ ਸੈ ਪੈਂਤੀਸ ਬਰਸ ਵਰਤਿਆ ਹੈ ੪੭੩੫, ਕਲਜੁਗ ਰਹਿਆ ਚਾਰ ਲਾਖ
ਸਤਾਈਹ ਹਜ਼ਾਰ ਦੁਇ ਸੈ ਪੈਂਹਠਿ ਬਰਸ ਰਹਿਆ, ੪੨੭੨੬੫ । ਚਾਲੀਸ ਜੁਗ
ਕੀ ਮਿਰਜਾਦਾ ਸੰਤੁ* ਲਿਖੀ । ਵਾਹਿਗੁਰੂ ਕੀ ਮਿਹਨਿਤਿ, ਅਗੈ ਵਾਹਿਗੁਰੂ ਕਾ
ਜੋੜੁ । ਸਹਜਿਵਾਣਿ ਕਾ ਜੋੜੁ ੧੩੭੪੩੨੦੦੦ ॥ ਸੰਜਮਵਾਣਿ ਕਾ ਜੋੜੁ

*ਇਸ ਇਬਾਰਤ ਤੋਂ ਪਤਾ ਲਗ ਗਿਆ ਹੈ ਕਿ ਗੁਰੂ ਅੰਗਦ ਦੇਵ ਜੀ ਦੇ
ਮਿਲਨ ਤੋਂ ਮਗਰੋਂ ਜੁਗਾਵਲੀ ਲਿਖੀ ਗਈ, ਪਰ ਜਿਸ ਸਮੇਂ ਸਾਖੀ ਵਾਲਾ ਕਹਿੰਦਾ
ਹੈ ਕਿ ਜੁਗਾਵਲੀ ਹੋਈ ਤਦੋਂ ਗੁਰੂ ਅੰਗਦ ਜੀ ਅਜੇ ਨਹੀਂ ਮਿਲੇ ਸੇ । ਫਿਰ ਇਸ
ਜੁਗਾਵਲੀ ਵਿਚ ਆਈ ਪੰਥ ਦਾ ਜ਼ਿਕਰ ਹੈ, ਜੋ ਜੋਗੀਆਂ ਦਾ ਫਿਰਕਾ ਹੈ, ਸੋ
ਇਹ ਕਿਸੇ ਓਸ ਪੰਥੀ ਦੀ ਰਚਨਾ ਜਾਪਦੀ ਹੈ । ਫਿਰ ਅਖੀਰ ਲਿਖਿਆ ਹੈ ਕਿ
'ਚਾਲੀਸ ਜੁਗ ਕੀ ਮਿਰਜਾਦਾ ਸੰਤ ਲਿਖੀ' ਇਸ ਤੋਂ ਸਾਫ ਹੋ ਗਿਆ ਕਿ ਇਹ
ਜੁਗਾਵਲੀ ਕਿਸੇ ਸੰਤ ਨੇ ਮਗਰੋਂ ਲਿਖੀ ਹੈ । ਇਹ ਗੁਰੂ ਉਚਾਰਿਤ ਨਹੀਂ ਹੈ ।

†ਇਸ ਇਬਾਰਤ ਵਿਚੋਂ ਇਸ ਜਨਮ ਸਾਖੀ ਦੇ ਰਚੇ ਜਾਣ ਦਾ ਸੰਮਤ ਮਾਲੂਮ
ਹੋ ਜਾਂਦਾ ਹੈ, ਤਰੀਕਾ ਇਸ ਗੱਲ ਦੇ ਲੱਭਣ ਦਾ ਜੋ ਸਰਦਾਰ ਕਰਮ ਸਿੰਘ ਜੀ
ਹਿਸਟੋਰੀਅਨ ਨੇ ਕਢਿਆ ਹੈ ਸੋ ਐਉਂ ਹੈ ਕਿ:—ਕਿ ਉਸ ਵੇਲੇ ਕਲਜੁਗ ਬੀਤਿਆ
ਸੀ ੪੭੩੫ ਵਰਹੇ, ਹੁਣ ਸੰਮਤ ਬਿਕ੍ਰਮੀ ੧੯੮੩ ਵਿਚ ਕਲਜੁਗ ਬੀਤ ਚੁਕਾ
ਹੈ ੫੦੨੬ ਵਰੇ ।

੫੦੨੬ ਵਰਹੇ ਹੁਣ ਬੀਤਿਆ ਹੈ ।

੪੭੩੫ ਵਰਹੇ ਤਦੋਂ ਬੀਤਿਆ ਸੀ ।

ਬਾਕੀ ੨੯੧

ਭਾਵ ਇਹ ਹੈ ਕਿ ੨੯੧ ਵਰਹੇ ਬੀਤ ਗਏ ਹਨ ਕਿ ਇਹ ਜਨਮ ਸਾਖੀ
ਲਿਖੀ ਗਈ, ਕਿਉਂਕਿ ਜੁਗਾਵਲੀ ਸੰਪੂਰਨ ਕਰਕੇ ਸਾਖੀ ਦਾ ਕਰਤਾ ਆਪਣੀ
[ਬਾਕੀ ਟੁਕ ਦੇਖੋ ਪੰਨਾ ੧੩੬ ਦੇ ਹੇਠ]

(੧੩੬)

੯੭੯੧੪੦੦੦ । ਸੁਪਾਵਣ ਕਾ ਜੋੜੁ ੬੨੧੩੦੦੦੦ । ਅਤੀਤਵਾਣਿਕਾ ਜੋੜੁ
੨੮੨੨੮੦੦੦੦ । ਸਤਿਜੁਗ ਕਾ ਜੋੜੁ ੧੭੨੮੦੦੦ । ਤੇਤੇ ਜੁਗ ਕਾ ਜੋੜੁ
੧੨੪੬੦੦੦ । ਦੁਆਪੁਰਿ ਜੁਗ ਕਾ ਜੋੜੁ ੮੬੪੦੦੦ । ਕਲਿਜੁਗ ਕਾ ਜੋੜੁ
੪੩੨੦੦੦।ਚਹੁ ਜੁਗਾਂ ਕਾ ਜੋੜੁ ੪੩੦੨੦੦੦ । ਜੁਗਾਵਲੀ ਕਾ ਜੋੜੁ । ਬੰਡੇਬਾਢੀ
ਸਹਜਿਵਾਣਿ ਕੀ ਮਿਰਜਾਦਾ । ਸੰਜਮਵਾਣਿ ਕੀ ਮਿਰਜਾਦਾ । ਅਤੀਤਵਾਣਿ ਕੀ
ਮਿਰਜਾਦਾ । ਸਤਜੁਗ ਕੀ ਮਿਰਜਾਦਾ । ਤੇਤੇ ਜੁਗ ਕੀ ਮਿਰਜਾਦਾ । ਦੁਆਪੁਰਿ
ਜੁਗ ਕੀ ਮਿਰਜਾਦਾ । ਕਲਿਜੁਗ ਕੀ ਮਿਰਜਾਦਾ । ਵਾਹਿਗੁਰੂ ਕੀ ਮਿਹਿਨਤ ਹੋਇ
ਪਹੁਤੀ ਆਦਿ ਬਿਸਆਰ ਦੇਸ ਕੇ ਨਗਰ ਛਠਘਾਟ ਕੇ ।

ਅੰਤਕਾ ੨ .

(ਸਾਖੀ ੩੬ ਵਿਚੋਂ)

ਹਾਜਰਾ ਕੂ ਮਿਹਰ ਹੈ ॥ ਬੇ ਹਾਜਰਾ ਕਉ ਬੇ ਮਿਹਰ ਹੈ ॥ ਈਮਾਨੁ ਦੋਸਤੁ ਹੈ ॥
ਬੇਈਮਾਨੁ ਕਾਫਰੁ ਹੈ ॥ ਤਿਕਬਰੁ ਕਹਰੁ ਹੈ ॥ ਗੁਸਾ ਹਰਾਮੁ ਹੈ ॥ ਨਫਸੁ ਸ਼ੈਤਾਨੁ
ਹੈ ॥ ਗੁਮਾਨੁ ਕੁਫਰੁ ਹੈ ॥ ਪਸਰੈਬਤਿ* ਕਾ ਮੁਹੁ ਕਾਲਾ ਹੈ ॥ ਬੇਈਮਾਨੁ ਨਾਪਾਕੁ
ਹੈ ॥ ਮੋਮ ਦਿਲੁ ਪਾਕੁ ਹੈ ॥ ਇਲੁਮੁ ਹਲੀਮੀ ਹੈ ॥ ਬੇ ਹਿਰਸ ਅਉਲੀਆ ਹੈ ॥
ਬੇ ਦਿਆਨਤਿ ਨ ਸੁ ਖਰੁ ਹੈ ॥ ਅਕਿਰਤਘਣ ਜ਼ਰਦਰੁ ਹੈ ॥ ਸਚੁ ਭਿਸਤੁ ਹੈ ॥
ਦਰੋਗੁ ਦੋਜਕੁ ਹੈ ॥ ਹਲੀਮੀ ਹਲੂਫੇ ਹੈ ॥ ਜੋਰੁ ਜੁਲਮੁ ਹੈ ॥ ਇਨਸਾਫੁ ਮੁਸਾਫੁ
ਹੈ ॥ ਸਿਫਤਿ ਵੁਜੁ ਹੈ ॥ ਬਾਂਗ ਬਲੇਕੁ ਹੈ ॥ ਚੋਰੀ ਲਾਲਚੁ ਹੈ ॥ ਜਾਰੀ ਪਲੀਤੀ ਹੈ ॥
ਫਕੀਰੀ ਸਬੂਰੀ ਹੈ ॥ ਨਾ ਮਬੂਰੀ ਮਕਰੁ ਹੈ ॥ ਰਾਹੁ ਪੀਰਾ ਹੈ ॥ ਬੇ ਰਾਹੁ ਬੇਪੀਰਾ ਹੈ ॥

*ਕੰਡੂ ਪਿਛੇ ਚੁਗਲੀ ਮਾਰਨੀ । ਨਿੰਦਾ ਕਰਨੀ ।

†ਇਥੇ ਹਾ: ਵਾ: ਨੁ: ਵਿਚ ਇਹ ਪਾਠ ਵਧ ਹੈ—ਹਿਰਸ ਬੇ ਸਬਰ ਹੈ ।

[ਸਫਾ ੧੩੫ ਦੀ ਬਾਕੀ ਟੁਕ]

ਵਲੋਂ ਲਿਖਦਾ ਹੈ ਕਲਿਜੁਗ ੪੭੩੫ ਬਰਸ ਬੀਤਿਆ ਹੈ ।

ਸੋ ਹੁਣ ਸੰਮਤ ਹੈ ੧੯੮੩

ਇਸ ਵਿਚੋਂ ਕੱਢੇ ੨੯੧

੧੯੯੨ ਸੰਮਤ ਸੀ ੨੯੧ ਵਰਹੇ ਪਹਿਲੋਂ ।

ਇਹ ਸੰਮਤ ਬਿਕ੍ਰਮੀ ਨਿਕਲਿਆ ਜਨਮ ਸਾਖੀ ਦੇ ਲਿਖਣ ਦਾ, ਅਰਥਾਤ
੧੯੯੨ ਬਿ: । ਇਹ ਸਮਾਂ ਛੇਵੇਂ ਸਤਿਗੁਰਾਂ ਦੇ ਵੇਲੇ ਦਾ ਹੈ । ਛੇਵੇਂ ਸਤਿਗੁਰਾਂ ਦੇ
ਜੋਤੀ ਜੋਤ ਸਮਾਉਣ ਦਾ ਸੰਮਤ ੧੯੯੫ ਬਿਕ੍ਰਮੀ ਹੈ ।

(੧੩੭)

ਦਿਆਨਤਿ ਦੋਸਤੁ ਹੈ ॥ ਬੇਦਿਆਨਤਿ ਨਕਾਰੁ ਹੈ ॥ ਤੇਗ ਮਰਦਾ ਹੈ ॥ ਅਦਲੁ
ਪਾਤਸਾਹਾ ਹੈ ॥ ਇਤੇਣਿ ਟੋਲ ਜੋ ਜਾਨਿ ਜਨਾਵੈ ॥ ਤਉਨਾਨਕ ਦਾਨਸਬੰਦ ਕਹਾਵੈ ॥੧॥

ਅੰਤਕਾ ੩.

(ਸਾਖੀ ੪੭ ਵਿਚੋਂ) .

ਧਿਆਉ ਪਹਿਲਾ

ਰਾਗੁ ਆਸਾ ਮਹਲਾ ੧ ॥

ਉਨਮਨਿ ਸੁੰਨੁ ਸੁੰਨੁ ਸਭ ਕਹੀਐ ॥ ਉਨਮਨਿ ਹਰਖ ਸੋਗ ਨਹੀ ਰਹੀਐ ॥
ਉਨਮਨਿ ਆਸ ਅੰਦੇਸਾ ਨਹੀ ਬਿਆਪਤ ॥ ਉਨਮਨਿ ਵਰਨ ਚਿਹਨੁ ਨਹੀਂ
ਜਾਪਤ ॥ ਉਨਮਨਿ ਕਥਾ ਕੀਰਤਿ ਨਹੀ ਬਾਨੀ ॥ ਉਨਮਨਿ ਰਹਤਾ ਸੁੰਨ ਧਿਆਨੀ ॥
ਉਨਮਨਿ ਅਪੁਨਾ ਆਪੁ ਨ ਜਾਨਿਆ ॥ ਨਾਨਕੁ ਉਨਮਨਿ ਸਿਉ ਮਨੁ ਮਾਨਿਆ
॥੧॥ ਉਨਮਨਿ ਮਾਤ ਪਿਤਾ ਨਹੀ ਕੋਈ ॥ ਉਨਮਨਿ ਸੁਰਤਿ ਸੁਧਿ ਨਹੀਂ ਲੋਈ ॥
ਉਨਮਨਿ ਮਾਇਆ ਮਮਤਾ ਨ ਹੋਤੀ ॥ ਉਨਮਨਿ ਸੁੰਨ ਦੇਹੁਰੀ ਨਹੀ ਹੋਤੀ ॥
ਉਨਮਨਿ ਗਿਆਨ ਧਿਆਨੁ ਨ ਬੀਚਾਰੇ ॥ ਉਨਮਨਿ ਮੁਕਤਿ ਬੈਕੁੰਠ ਨ ਉਤਾਰੇ ॥
ਉਨਮਨਿ ਭਾਉ ਭਗਤਿ ਨਹੀ ਕਾਈ ॥ ਨਾਨਕ ਉਨਮਨਿ ਸਿਉ ਉਨਹੂੰ
ਬਨਿਆਈ ॥ ੨ ॥ (ਸਾਰੀਆਂ ੨੧ ਪਉੜੀਆਂ ਹਨ)

ਅੰਤਕਾ ੪.

(ਸਾਖੀ ੫੦ ਵਿਚੋਂ)

ਅੰਕ ੧.

ਸਲੋਕੁ ॥ ਤ੍ਰਿਹੁ ਕਾ ਮਾਰਿ ਮਿਲਾਵੈ ਮਾਨੁ ॥ ਪੰਚਾ ਮਹਿ ਰਹੈ ਪਰਧਾਨ ॥ ਪੰਚਾ
ਕਾ ਜੋ ਜਾਣੈ ਭੋਉ ॥ ਸੋਈ ਕਰਤਾ ਸੋਈ ਦੇਉ ॥ ਅਗਮ ਨਿਗਮ ਜੋ ਵਾਚਿ
ਸੁਣਾਵੈ ॥ ਬੰਧੈ ਨ ਉਗਰਹਿ ਘਰ ਮਹਿ ਆਣੈ ॥ ਸਤ ਸਤਾਈ ਚਉਦਹ ਚਾਗਿ ॥
ਤਾਕੈ ਆਗੈ ਖੜੇ ਦੁਆਰ ॥ ਅਠ ਅਠਾਈ ਬਾਰਹਬੀਸ ॥ ਤਾਕੈ ਆਗੈ ਕਢਹਿ
ਖੜੇ ਹਦੀਸ ॥ ਉਚੀ ਨੰਦਰਿ ਸਰਾਫੀ ਹੋਇ ॥ ਨਾਨਕੁ ਕਹੈ ਉਦਾਸੀ ਸੋਇ
॥੧॥੪॥ ਸੋ ਉਦਾਸੀ ਜੋ ਰਹੈ ਉਦਾਸੁ ॥ ਰੂਪ ਬਿਰਖਿ ਗਗਨੰਤਰਿ ਵਾਸੁ ॥
ਅਹਿਨਿਸਿ ਰਹੈ ਜੋਗ ਅਭਿਆਸ ॥ ਪਰ ਸੰਗਿ ਅੰਗਿ ਨ ਲਾਵੈ ਪਾਸ ॥ ਜਿਸ
ਘਟਿ ਦੁਤੀਆ ਦੁਬਿਧਾ ਦੁਰਮਤਿ ਮੈਲੁ ਨ ਹੋਈ ॥ ਨਾਨਕੁ ਕਹੈ ਉਦਾਸੀ ਸੋਈ ॥੧॥
ਗਿਆਨੁ ਖੜਗ ਲੈ ਮਨੁ ਸਿਉ ਲੂਝੈ ॥ ਮਰਮੁ ਦਿਸਾ ਪੰਚਾ ਕਾ ਬੂਝੈ ॥ ਮਨ

ਸੁਰਤਿ ਕੀ ਪਾਵੈ ਗੰਠਿ ॥ ਤੀਰਥ ਪਰਸੈ ਤੈ ਸੈ ਸੰਠਿ ॥ ਜਨਿ ਇਹੁ ਮੈਲੁ
ਮਨੈ ਕੀ ਖੋਈ ॥ ਨਾਨਕੁ ਕਹੈ ਉਦਾਸੀ ਸੋਈ ॥ ਦੋਹੀ ਅੰਤਰਿ ਅਠਿਸਠਿ ਹ ਟਾ ॥
ਅਉਘਟ ਘਾਟ ਬਿਖਮ ਹੈ ਵਾਟ ॥ ਐਸਾ ਮਾਰਗੁ ਸਤਿਗੁਰੂ ਬਤਾਇਆ ॥
ਦਹਦਿਸ ਦੇਖਿ ਸਹਜਿ ਘਰਿ ਆਇਆ ॥ ਅਠਸਠਿ ਗੰਠੀ ਖੋਲੈ ਕੋਈ ॥
ਨਾਨਕੁ ਕਹੈ ਉਦਾਸੀ ਸੋਈ ॥ ਕਹਾ ਸੁ ਦਇਆਲ ਗਗਨ ਕਾ ਭਵਣੁ ॥
ਅਹਿਨਿਸਿ ਸਦਾ ਮਨਾਏ ਸਉਣੁ ॥ ਐਸਾ ਸੂਰਾ ਪੂਰਾ ਕਉਣੁ ॥ ਬੰਧੈ ਬਸੰਤੁਰੁ
ਪਾਣੀ ਪਉਣੁ ॥ ਜਿਨਿ ਇਹ ਗਗਨ ਮੰਡਲ ਕੀ ਗਊਆ ਚੋਈ ॥ ਨਾਨਕੁ ਕਹੈ
ਉਦਾਸੀ ਸੋਈ ॥ ਪ੍ਰਿਥਮੈ ਪੂਰਬ ਕਉ ਦਿਸਟਿ ਧਰੈ ॥ ਦੁਤੀਆ ਦਖਣ ਕਉ
ਗਉਣ ਕਰੈ ॥ ਦਖਣ ਤੇ ਜਬ ਪਛਮ ਜਾਇ ॥ ਤਾ ਹਟਿ ਪਟਣ ਕੀ ਸੋਝੀ ਪਾਇ ॥
ਪਛਮ ਤੇ ਜੋ ਚੜੈ ਸੁਮੇਰਿ ॥ ਆਵੈ ਪਰਦਖਣ ਕੈ ਫੇਰਿ ॥ ਸਪਤ ਪੁਰੀ ਉਪਰਿ
ਕਵਲਾਸਣੁ ॥ ਤਹਾ ਪਾਰਬਹਮ ਕਾ ਆਸਣੁ ॥ ਜਿਨਿ ਹੀਰੇ ਰਤਨੀ ਮਾਲਿ
ਪਰੋਈ ॥ ਨਾਨਕੁ ਕਹੈ ਉਦਾਸੀ ਸੋਈ ॥

ਅੰਕ ੨.

ਸਲੋਕੁ ॥ ਗੁਰ ਕਾ ਭਗਤੁ ਇੰਦੀ ਕਾ ਜਤੀ ॥ ਹਿਰਦੇ ਕਾ ਮੁਕਤਾ ਮੁਖ ਕਾ ਸਤੀ ॥
ਦਿਸਟਿ ਦਇਆਲੁ ਕਰਿ ਦੇਖੇ ਦਾਨੁ ॥ ਜੋ ਘਟੁ ਨਿਵਿਆ ਸੋ ਨਿਵਿਆ ਜਾਨੁ ॥
ਬਚਨਿ ਸਬਦ ਕਾ ਸਫਲ ਸੋ ਹੋਤਾ ॥ ਨਾਨਕ ਕਹੈ ਸੋਈ ਅਉਧੂਤਾ ॥ ਚੰਚਲੁ ਚਾਇ
ਨ ਜਾਇ ਤਮਾਸੈ ॥ ਜੁਐ ਜਾਇ ਨ ਖੋਲੈ ਪਾਸੈ ॥ ਮੰਦੈ ਚੰਗੈ ਚਿਤ ਨ ਲਾਵੈ ॥
ਗੁਰ ਕਾ ਦੀਆ ਅੰਗਿ ਹੰਢਾਵੈ ॥ ਪਰ ਘਰਿ ਜਾਇ ਨ ਕੀਚੈ ਕਥਾ ॥ ਐਸੀ ਸਤਿ-
ਗੁਰੂ ਕੇਰੀ ਨਥਾ ॥ ਗੁਰ ਕੀ ਸਿਖ ਸੁਣ ਰੇ ਪੂਤਾ ॥ ਨਾਨਕੁ ਕਹੈ ਸੋਈ ਅਉ-
ਧੂਤਾ ॥ ੧ ॥ ਗਗਨੰਤਰਿ ਕਉ ਭਉਰ ਉਡਾਵੈ ॥ ਅਹਿਨਿਸਿ ਡੋਰੀਗੁਤੀ* ਲਾਵੈ ॥
ਪਰਚਾ ਹੋਇ ਤਾ ਫਿਰਿ ਘਰਿ ਆਵੈ ॥ ਇਨ ਬਿਧਿ ਜੋਗੀ ਕਮਾਵੈ ਜੋਗੁ ॥ ਆਏ
ਹਰਖੁ ਨ ਗਏ ਸੋਗੁ ॥ ਸੰਜਮੁ ਰਹੈ ਨ ਬਿਨਸੈ ਸੂਤਾ ॥ ਨਾਨਕ ਕਹੈ ਸੋਈ ਅਉਧੂਤਾ ॥
੧ ॥ ਅਸਰਾ ਨਦੀ ਉਪੁਠੀ ਤਰੈ ॥ ਅਹਿਨਿਸਿ ਸਦਾ ਸਬਦੁ ਲਿਵਿਧਰੈ ॥ ਉਲਟੈ
ਕਵਲੁ ਪਲਟੇ ਪਉਣੁ ॥ ਏਉ ਨਿਵਾਰੈ ਆਵਾਗਉਣੁ ॥ ਮਨਿ ਪਉਣੁ ਕਉ ਰਾਖੈ
ਬੰਧਿ ॥ ਲਹੈ ਤ੍ਰਿਬੇਣੀ ਤ੍ਰਿਕੁਟੀ ਸੰਧਿ ॥ ਅਪਨੇ ਵਸਿ ਕਰਿ ਰਾਖੈ ਦੂਤਾ ॥ ਨਾਨਕੁ ਕਹੈ
ਸੋਈ ਅਉਧੂਤਾ ॥

ਅੰਕ ੩.

ਸਲੋਕੁ ॥ ਆਸਣੁ ਸਾਧਿ ਨਿਰਲਮਬੰਰਹੈ ॥ ਪੰਚ ਤਤੁ ਨਿਗਾਹੁ ਕਰਿਗਹੇ ॥ ਥੋੜੀ

*ਹਾ: ਵਾ: ਨੁਸਖੇ ਵਿਚ ਪਾਠ 'ਗੁੱਡੀ' ਹੈ ।

†'ਤੈ' ਦੀ ਥਾਂ ਹਾ: ਬਾ: ਨੁਸਖੇ ਵਿਚ ਪਾਠ 'ਧਰੈ' ਹੈ ।

‡ਹਾ: ਵਾ: ਨੁ: ਵਿਚ ਪਾਠ 'ਨਿਰਾਲਮ' ਹੈ ਜੋ ਸੁਧ ਪ੍ਰਤੀਤ ਹੁੰਦਾ ਹੈ ।

Aਹਾ: ਵਾ: ਨੁਸਖੇ ਵਿਚ ਪਾਠ 'ਗਹੈ' ਹੈ ਜੋ ਸੁਧ ਪ੍ਰਤੀਤ ਹੁੰਦਾ ਹੈ ।

ਨਿੰਦੁ* ਅਲਪ ਅਹਾਰੀ ॥ ਸਾਧ ਕਾ ਪਿੰਡੁ ਸਦਾ ਵੀਚਾਰੀ ॥ ਜਪਤਪ ਸੰਜਮ ਸੁਰਤਿ
 ਬਚਖਣੁ ॥ ਨਾਨਕੁ ਕਹੈ ਜੋਗ ਕੇ ਲਛਣੁ ॥ ਜਾ ਬੋਲੈ ਤਾ ਬਹਮ ਗਿਆਨੀ ॥ ਅਹਿ-
 ਨਿਸਿ ਜਾਗੈ ਸੁੰਨਿ ਧਿਆਨੀ ॥ ਸੁੰਨ ਮੰਡਲ ਮਹਿ ਡੋਰੀ ਧਰੈ ॥ ਗੁਰਪਰਸਾਦਿ ਕਬਹੂ
 ਨ ਮਰੈ ॥ ਇਨਿ ਬਿਧਿ ਕੀਚੈ ਗੁਰ ਕੀ ਸੇਵਾ ॥ ਜਾਕੇ ਬੰਧੇ ਸਗਲੇ ਦੇਵਾ ॥ ਜਿਹਬਾ
 ਸਾਦੁ ਨ ਦੇਈ ਚਖਣ ॥ ਨਾਨਕ ਕਹੈ ਜੋਗ ਕੇ ਲਛਣੁ ॥ ਤਾਮਿਸਿ ਤ੍ਰਿਸਨਾ ਲੋਭੁ
 ਨਿਵਾਰੈ ॥ ਪੰਚ ਅਗਨਿ ਘਟ ਭੀਤਰ ਜਾਰੇ ॥ ਅਹਨਿਸ ਰਹੈ ਗਡੀਰੁ ਚੜਾਇ ॥
 ਸਹਜਿ ਉਪਜੈ ਦੁਰਮਤਿ ਜਾਇ ॥ ਸਾਧ ਨਿਵਾਜੈ ਬੰਧੈ ਚੋਰਾ ॥ ਗੁਰ ਬਿਨੁ ਮੰਤ੍ਰੁ ਨ
 ਜਪੀਅ ਹੋਰਾ ॥ ਉਤਮ ਭਲੇ ਤਿਨਾ ਕੇ ਜਖਣ ॥ ਨਾਨਕ ਕਹੈ ਜੋਗ ਕੇ ਲਛਣੁ ॥
 ਪੰਚਿ ਇੰਦ੍ਰਿ ਜੋ ਦਿਤ੍ਰੁ ਕਰਿ ਰਾਖ ॥ ਜਿਹਬਾ ਮੁਖਹੁ ਅਸਤ ਨ ਭਾਖੈ ॥ ਕੋਟ ਕੋਟੰਤਰਿ
 ਤਤਕਾ ਬੇਤਾ ॥ ਸੁੰਨ ਮੰਡਲ ਮਹਿਰਾਖੈ ਚੇਤਾ ॥ ਸਿੰਚਿ ਪਇਆਲ ਗਗਨ ਸਰੁ ਭਰੇ ॥
 ਜਾਇ ਤ੍ਰਿਬੇਣੀ ਮਜਨੁ ਕਰੈ ॥ ਪੰਜਿ ਸਤ ਨਉ ਲਗਾ ਰਖਣਾ ॥ ਨਾਨਕ ਕਹੈ ਜੋਗ ਕੇ
 ਲਛਣੁ ॥ ਪੂਰਬ ਚੜਿ ਪਛਮ ਕਉ ਆਵੈ ॥ ਰਵਿਸਸਿ ਦੋਉ ਇਕਤੁ ਮਿਲਾਵੈ ॥ ਹਾਟ
 ਪਟਣ ਕੀ ਚੀਨੈ ਵਾਟ ॥ ਤਾ ਫਿਰਿ ਬੁਝੈ ਅਵਘਟ ਘਾਟਿ ॥ ਨਉ ਖੰਡ ਦੇਖੈ ਪੂਰਬ
 ਪਛਮ ਉਤਰ ਦਖਣ ॥ ਨਾਨਕ ਕਹੈ ਜੋਗ ਕੇ ਲਛਣੁ ॥ ੨੦ ॥ ਇਹ ਤਨ ਭਾਂਡਾ
 ਸੁਰਤਿ ਕਰਿ ਦੂਧੁ ॥ ਤਿਸੁ ਪਾਈਐ ਸਚੁ ਸਮਾਇਣੁ ਸੂਧੁ ॥ ਜੁਗਤਿ ਜਤਨੁ ਕਰਿ
 ਸਹਿਜਿ ਜਮਾਵੈ ॥ ਜੁਗਤਿ ਵਿਹੂਣਾ ਵਿਤ ਇਕਵੈ ਜਾਵੈ ॥ ਗਿਆਨੁ ਮਧਾਣਾ ਨੇੜਾ
 ਨਾਉ ॥ ਇਨਿਬਿਧਿ ਜਪੀਐ ਕੇਵਲ ਨਾਉ ॥ ਰੋਲਿ ਬਿਰੋਲਿ ਕਵਿ ਲੀਜੈ ਮਖਣੁ ॥
 ਨਾਨਕੁ ਕਹੈ ਜੋਗੀ ਕੇ ਲਛਣੁ ॥

ਅੰਕ ੪.

ਸਲੋਕੁ ॥ ਸੋ ਬੈਰਾਗੀ ਜੋ ਬੈ ਮਹਿ ਆਵੈ ॥ ਸਿਵਕੈ ਆਗੈ ਸਕਤਿ ਨਿਵਾਵੈ ॥ ਸਿਉ-
 ਸਕਤੀ ਕੇ ਕਰਮ ਕਰੈ ॥ ਅਜਰੁ ਵਸਤੁ ਆਗੋਚਰੁ ਜਰੈ ॥ ਐਸਾ ਅਉਖਦੁ ਖਾਹਿ
 ਗਵਾਰਾ ॥ ਜਿਤੁ ਖਾਧੇ ਤੇਰੈ ਮਿਟਹਿ ਬਿਕਾਰਾ ॥ ਜਿਸੁ ਤਾਮਸ ਤਿਸਨਾ ਹਉਮੈ ਤਿਆ-
 ਗੀ ॥ ਨਾਨਕ ਕਹੈ ਸੋਈ ਬੈਰਾਗੀ ॥ ਪਰਚੈ ਕੈ ਘਰਿ ਰਹੈ ਓਦਾਸੁ ॥ ਅਰਚੈ ਕੈ ਘਰਿ
 ਕਰੈ ਨਿਵਾਸੁ ॥ ਉਦਰ ਕੈ ਸਬਦਿ ਬਿਲਾਈ ਭਾਗੀ ॥ ਨਾਨਕ ਕਹੈ ਸੋਈ ਬੈਰਾਗੀ ॥
 ਸੋ ਬੈਰਾਗੀ ਜੋ ਸੰਤੋਖ ਮਹਿ ਆਵੈ ॥ ਉਲਟੈ ਪਉਣੁ ਸਹਿਜਿ ਸਮਾਵੈ ॥ ਪੰਚਿ ਚੋਰ
 ਕਉ ਵਸਗਤਿ ਕਰੈ ॥ ਸੋ ਬੈਰਾਗੀ ਸਿਉ ਉਪਰਿ ਚੜੈ ॥ ਅਵਗਤਿ ਤਿਆਗਿ ਏਕ
 ਲਿਵਲਾਗੀ ॥ ਨਾਨਕੁ ਕਹੈ ਸੋਈ ਬੈਰਾਗੀ ॥ ੨੫ ॥ ਸੋ ਬੈਰਾਗੀ ਜੋ ਬੈਰਾਗ ਮਹਿ
 ਆਵੈ ॥ ਸਾਸਿ ਸਾਸਿ ਹਰਿਨਾਮੁ ਧਿਆਵੈ ॥ ਸਹਜੋ ਆਸਣਿ ਕਰੈ ਚੇਤਾ ॥ ਸੋ ਬੈਰਾਗੀ
 ਤਤ ਕਾ ਬੇਤਾ ॥ ਨੀਦਿ ਨਿਵਾਰੀ ਸੁੰਨ ਮਹਿ ਜਾਗੀ ॥ ਨਾਨਕ ਕਹੈ ਸੋਈ ਬੈਰਾਗੀ ॥

*ਹਾ: ਵਾ: ਨੁ: ਵਿਚ ਪਾਠ 'ਨਿੰਦਾ' ਹੈ ਜੋ ਸੁਧ ਪ੍ਰਤੀਤ ਹੁੰਦਾ ਹੈ ।

†ਹਾ: ਵਾ: ਨੁ: ਸਖੇ ਵਿਚ ਪਾਠ 'ਜਾਰੈ' ਹੈ ਜੋ ਸੁਧ ਪ੍ਰਤੀਤ ਹੁੰਦਾ ਹੈ ।

(੧੪੦)

੧ ॥ ਸੋ ਬੈਰਾਗੀ ਜੋ ਮਾਰੈ ਬਿੰਦੁ ॥ ਗੁਰੁ ਪ੍ਰਸਾਦਿ ਪਾਵੈ ਬ੍ਰਹਮੰਡ ॥ ਸੁੰਨ ਗਿਆਨ
ਰਹੈ ਅਖੰਡ ॥ ਨਉ ਦਰਵਾਜੇ ਰਾਖੈ ਬੰਧਿ ॥ ਦਸਵੈ ਖੇਲੈ ਅਨਹਦੁ ਕੰਦਿ ॥ ਦਸਵੈ
ਉਪਜੈ ਨ ਹੋਇ ਬਿਨਾਸੁ ॥ ਦਸਵੈ ਧਰਿਮਿ ਪੂਰ* ਕਾ ਵਾਸੁ ॥ ਦਸਮੈ ਪਰਮਿ ਪੂਰਖ
ਕਉ ਭੇਦੇ ॥ ਸੋ ਬੈਰਾਗੀ ਕਾਲ ਕਉ ਛੇਦੇ ॥ ਐਸੀ ਬਿਧਿ ਜੋ ਕਰੇ ਬੈਰਾਗੁ ॥ ਨਾਨਕ
ਤਾਕਉ ਆਵੈ ਨਿਰਿਮਲੁ ਸੁਆਦੁ ॥ ੧ ॥ ੨੭ ॥ ਸੋ ਬੈਰਾਗੀ ਜੋ ਰਹੈ ਨਿਰਬਾਣੁ ॥
ਦੁਆਦਸਿ ਪੀਵੈ ਮਨਿ ਮਸਤਾਨੁ ॥ ਗਗਨ ਸਰੋਵਰ ਅਨਹਦੁ ਤਾਲੁ ॥ ਚਮਕੈ
ਦਾਮਨਿ ਨਿਰਮਲ ਬਾਲ ॥ ਬਰਸੇ ਅੰਮ੍ਰਿਤੁ ਭੀਗਹਿ ਸੰਤਾ ॥ ਨਾਨਕ ਸੋ ਬੈਰਾਗੀ
ਜੋ ਗੁਰ ਕੈ ਸੰਤਾ ॥ ੨੮ ॥

ਅੰਤਕਾ ਪ

(ਸਾਖੀ ੫੧ ਵਿਚੋਂ)

†ਅਲਫ ਅਹਲ ਕਉ ਯਾਦਿ ਕਰਿ ਗਫਲਤ ਮਨਹੁ ਵਿਸਾਰਿ ॥ ਸਾਸ ਪਲੇਟੇ ਨਾਮੁ
ਬਿਨੁ ਧ੍ਰਿਗੁ ਜੀਵਨੁ ਸੰਸਾਰਿ ॥੧॥ ਬੇ ਬਿਦਾਇਤਿ ਦੂਰਿ ਕਰੁ ਕਦਮ ਸਰੀਅਤਿ
ਰਾਖੁ ॥ ਸਭਸਿ ਕਿਸੇ ਨੂ ਨਿਵਿ ਚਲੁ ਮੰਦਾ ਕਿਸੇ ਨ ਆਖੁ ॥ ੨ ॥ ਤੇ ਤੋਬਾ ਕਰਿ
ਸਿਦਕ ਦਿਲ ਮਤੁ ਤੂ ਪਛੋਤਾਹਿ ॥ ਤਨ ਬਿਨਸੈ ਮੁਖ ਗਡੀਐ ਤਬ ਤੂੰ ਕਹਾ ਕਰਾਹਿ
॥੩॥ਸੇ ਸਨਾਇਤਿ ਬਹੁਤ ਕਰਿ ਖਾਲੀ ਸਾਸ ਨ ਕਢਾ ॥ ਹਟਹੁ ਹਟੁ ਵਿਕਾਇਦਿਆ
ਬਹੁੜਿ ਨ ਲਹਿਸੈ ਅਢੁ ॥੪॥ ਆਦਿ

—ਇਤੀ—

*ਹਾ: ਵਾ: ਨੁ: ਵਿਚ 'ਪੂਰ ਦੀ' ਥਾਂ ਪਾਠ 'ਪੂਰਖ' ਹੈ ।

†ਇਸ ਵਿਚ ਕਈ ਸਲੋਕ ਰੁਕਨਦੀਨ ਦੇ ਪ੍ਰਸ਼ਨ ਵਾਚੀ ਹਨ, ਕਈ
ਦੇ ਅਪਨੇ ਆਸ਼ੇ ਦੇ ਹਨ । ਕੋਈ ਗੁਰੂ ਜੀ ਦੇ ਉਤਰ ਹਨ ।

